

ਸਭ ਰੱਖ ਰਾਖਦੇ ਹਨ । ਬਿਠੀਆਂ ਆਗਿਆ ਕੋਈ ਨਾ ਢਾਪੇ।

੧੭ ਸਤਿਗੁਰ ਪ੍ਰਸਾਦਿ ॥

—੦੦—

ਸੁਰਿ ਨਡ ਮੁਨਿ ਜਨ ਅੰਮ੍ਰਿਤੁ ਦੇਜਦੇ
ਸੁ ਅੰਮ੍ਰਿਤੁ ਗੁਰ ਤੇ ਪਾਇਆ ॥

ਆਤਮ ਦਰਸਨ

ਭਾਗ ਪਹਿਲਾ

ਭਾਈ ਸਾਹਿਬ ਭਾਈ ਸ਼ੇਰ ਸਿੰਘ ਜੀ

ਪ੍ਰਕਾਸ਼ਕ

ਲਾਹੌਰ ਬੁਕ ਸ਼ਾਪ, ਲੁਧਿਆਣਾ

આતમ દરફન

ભાગ ૧

લેખક

ભાઈ સાહિબ ભાઈ સ્લેર સિੰઘ જી

લાહોર બુક પ્રાપ

૨, લાઝપટ રાષ્ટ્ર માર્કીટ, (નેર્ચે સોસાઇટી સિઠેમા)
કૃપિયાણા

ੴ ਤਤਕਰਾ

ਅੰਮ੍ਰਿਤ ਯਾ ਨਾਮ	1
ਅੰਮ੍ਰਿਤ ਲਈ ਖੋਜ	7
ਬਥੀਹਾ-ਅਵਸਥਾ	13
ਅੰਮ੍ਰਿਤ ਮਿਲਾਪ	22
ਪੁਠੀ ਤਾਰੀ ਦੀ ਜੁਗਤੀ	32
ਵਾਹ ਵਾਹ ਨਾਮ	49
ਗਰੂੜ ਕੀ ਹੈ ? ਹਉਮੈ ਕੀਕਣ ਮਰੇ ?	72
ਦੋ ਪ੍ਰਕਾਰ ਦੀ ਹਉਮੈ	83
(ਅ) ਅੰਗਿਆਨ ਅਵਸਥਾ ਵੇਲੇ ਸਾਡੀ ਵਿਗੜੀ ਹੋਈ	
ਕ੍ਰਿਤੀ ਯਾ ਬੁਰੀ ਹਾਲਤ	105—150
ਅਤੁਣ ਕੀ ਹੈ ? ਪਿੰਗਲਾ ਮਨ	106
ਕੁਬਜ਼ਾ ਕੈਣ ਹੈ ? ਦੁਰਮਤਿ	112
ਮੁਗਲ ਕੈਣ ਹੈ ? ਕਾਲ	121
ਦੂੰਪਦੀ ਕੈਣ ਹੈ ? ਮਾਇਆ	131
(ਈ) ਗੁਰਮਤ ਦੀ ਨੀਂਹ : ਸਹਿਜ ਅਵਸਥਾ	151—188
ਕੀ ਕਰਮਾਂ ਉਪਰ ਮੁਕਤੀ ਹੈ ?	152
ਬੈਕੁਠ ਕਿੱਥੇ ਹੈ ? ਮੁਕਤੀ ਕਿ ਜੁਗਤੀ ?	161
ਹੁਕਮ ਤੇ ਕਰਮਾਂ ਦਾ ਪ੍ਰਸਪਰ ਸੰਬੰਧ ਕੀ ਹੈ ?	177
(ਸ) ਗੁਰਮਤ ਦੀ ਸੱਚ-ਖੰਡੀ ਪਉੜੀ “ਨਾਮ”	189—214
ਨਾਮ ਸੁਣਨਾ ਤੇ ਮੰਨਨਾ	190
ਅਕਲ ਅਤੇ ਲਿਵ	204
(ਹ) ਨਾਮ ਉਪਾਸਨਾ	215—246
ਨਾਮ ਉਪਾਸਨਾ—੧	216
ਨਾਮ ਉਪਾਸਨਾ—੨	230

ਸੁਰਿ ਨਰ ਮੁਨਿ ਜਨ ਅੰਮ੍ਰਿਤ ਖੋਜਦੇ
ਸੁ ਅੰਮ੍ਰਿਤ ਗੁਰ ਤੇ ਪਾਇਆ ॥

੧.

ਅੰਮ੍ਰਿਤ ਯਾ ਨਾਮ

“ਸੁ ਅੰਮ੍ਰਿਤ ਗੁਰ ਤੇ ਪਾਇਆ !” ਹਾਂ ਜੀ ਪਾਇਆ ! ਆਹ ! ਕਿਹੀ ਮਿੱਠੀ ਤੇ ਅਨਭਵੀ ਬਾਣੀ ਹੈ ! ਸੀ ਗੁਰੂ ਅਮਰਦਾਸ ਜੀ ਮਹਾਰਾਜ ਨੇ ਜਿਹੜੀ ‘ਅਨੰਦ’ ਬਾਣੀ ਲਿਖੀ ਹੈ ਸੱਚ ਮੁੱਚ ਅੰਮ੍ਰਿਤ ਦਾ ਸੌਮਾ ਹੈ, ਅਨੰਦ ਦਾ ਭੰਡਾਰ ਹੈ, ਰੱਬੀ ਜੋਤ ਦਾ ਪੁਰਨ ਖਜ਼ਾਨਾ ਹੈ; ਪਰ ਇਸ ਨੂੰ ਸਮਝਣਾ ਕੋਈ ਆਸਾਨ ਗੱਲ ਨਹੀਂ । ਦੁਨਿਆਵੀ ਇਲਮ ਸਿੱਖਣ ਵਾਸਤੇ--ਭਾਵੇਂ ਇੰਜੀਨੀਅਰੀ, ਭਾਵੇਂ ਜੰਗਲ ਦਾ ਕੰਮ ਹੋਵੇ ਭਾਵੇਂ ਬਿਜਲੀ ਤੇ ਬਾਡਕਾਸਟਿੰਗ (Broadcasting) ਬੇ-ਤਾਰ ਬਰਕੀ-ਸਾਡੀ ਅੱਧੀ ਉਮਰ ਗੁਜਰ ਜਾਂਦੀ ਹੈ-ਉਮਰ ਦਾ ਵੀ ਉਹ ਹਿੱਸਾ ਜਿਹੜਾ ਬੜਾ ਕੀਮਤੀ ਤੇ ਕੋਮਲ ਹੁੰਦਾ ਹੈ । ਪਰ ਅੱਧੀ ਉਮਰ ਖਰਚ ਕੇ ਵੀ ਜਦ ਅਸੀਂ ਕਾਲਜ ਦੇ ਦਰਵਾਜ਼ੇ ਵਿੱਚੋਂ ਬਾਹਰ ਆਉਂਦੇ ਹਾਂ ਤਾਂ ਪ੍ਰਫੈਸਰ ਤੇ ਪ੍ਰੈਸ਼ੀਪਲ ਸਾਹਿਬ ਆਖਦੇ ਹੁੰਦੇ ਹਨ ਜੁ ਇਹ ਨਾ ਸਮਝ ਲੈਣਾ ਕਿ ਇਸ ਇਲਮ ਦੀ ਪੜ੍ਹਾਈ ਖਤਮ ਹੋ ਗਈ ਹੈ, ਸਗੋਂ ਇਹ ਸਮਝਣਾ ਜੁ ਤੁਸਾਂ ਅਜੇ ਉੜਾ-ਐੜਾ ਹੀ ਪਢ੍ਹਿਆ ਹੈ; ਅਸਲੀ ਪੜ੍ਹਾਈ ਤਾਂ ਕਾਲਜ ਦੇ ਵਿਹੜੇ ਦੇ ਬਾਹਰ ਸੁਰੂ ਹੋਵੇਗੀ ! ਇਹ ਸਿੱਖਿਆ ਹੈ ਭੀ ਸੋਲ੍ਹਾਂ ਆਨੇ ਸੱਚ । ਪਰ ਰੱਬੀ ਵਿੱਦਿਆ, ਅਰਜ਼ੀ ਇਲਮ, ਆਤਮ ਗਿਆਨ ਨੂੰ ਅਸੀਂ ਬੜਾ ਜਿਹਾ ਵੀ ਵਕਤ ਦੇਣ ਲਈ ਤਿਆਰ ਨਹੀਂ ਹੁੰਦੇ । ਕੀ ਹੋਇਆ ਜੇ ਦਿਨ ਵਿੱਚ ਨਿਤ-ਨੇਮ ਕਰਕੇ ਇੱਕ ਦੋ ਸ਼ਬਦ ਪੰਜਾਂ ਮਿੰਟਾਂ ਵਿੱਚ ਪੜ੍ਹੁ ਛੱਡੇ ! ਇਨ੍ਹਾਂ ਪੰਜਾਂ ਮਿੰਟਾਂ ਨਾਲ ਤਾਂ ਆਤਮਕ ਉੱਨਤੀ ਪੂਰੀ ਪੂਰੀ ਨਹੀਂ ਹੋ ਸਕਦੀ । ਜਿਸ ਤਰ੍ਹਾਂ ਦੁਨਿਆਵੀ ਇਲਮਾਂ ਅਤੇ ਹੁਨਰਾਂ ਨੂੰ ਸਿੱਖਣ ਲਈ ਅੱਧੀ ਉਮਰ ਗੁਜਰ ਜਾਂਦੀ ਹੈ, ਜੇ ਉਸੇ ਤਰ੍ਹਾਂ ਬਾਕੀ ਉਮਰ ਅਧਿਆਤਮਕ ਵਿੱਦਿਆ ਵਿੱਚ ਲੱਗ ਜਾਵੇ ਤਾਂ ਵੀ ਬੜੀ ਹੈ, ਕਿਉਂਕਿ ਦੁਨਿਆਵੀ ਤਰੱਕੀ ਨਾਲ ਤਾਂ ਇਹੋ ਉਮਰ ਸੁਖ ਨਾਲ ਗੁਜਰਦੀ ਹੈ, ਪਰ ਆਤਮ-ਉੱਨਤੀ ਨਾਲ ਲੱਕ ਪ੍ਰਲੋਕ ਸਫਲ ਹੋ ਜਾਂਦੇ ਹਨ;

ਨਾਲੇ ਉਹ ਅਰਸੀ ਰੰਗ ਚੜ੍ਹਦਾ ਹੈ ਜਿਸ ਬਾਬਤ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜਾਂ ਅਪਣੀ ਪਵਿੱਤ੍ਰ ਬਾਣੀਂ ਵਿਚ ਇਉਂ ਲਿਖਦੇ ਹਨ :-

ਗਰੂ ਸੇਵਉ ਕਰਿ ਨਮਸਕਾਰਿ । ਆਜੁ ਹਮਾਰੈ ਮੰਗਲਚਾਰਿ ॥
 ਆਜੁ ਹਮਾਰੈ ਮਹਾ ਆਨੰਦ । ਚਿੰਤ ਲਥੀ ਭੇਟੇ ਗੋਬਿੰਦ ॥ ੧ ॥
 ਆਜੁ ਹਮਾਰੈ ਕਿ੍ਛਿ ਬਸੰਤ । ਗ੍ਰਨ ਗਾਏ ਪ੍ਰਭ ਤੁਮ ਬੇਅੰਤ ॥੧॥ ਰਹਾਉ ॥
 ਆਜੁ ਹਮਾਰੈ ਬਨੇ ਫਾਗ । ਪ੍ਰਭ ਸੰਗੀ ਮਿਲਿ ਖੇਲਨ ਲਾਗ ॥
 ਹੋਲੀ ਕੀਨੀ ਸੰਤ ਸੇਵ । ਰੰਗ ਲਾਗਾ ਅਤਿ ਲਾਲ ਦੇਵ ॥ ੨ ॥
 ਮਨੁ ਤਨੁ ਮਉਲਿਓ ਅਤਿ ਅਣ੍ਹਾ । ਸੂਕੈ ਨਾਹੀ ਛਾਵ ਧੂਪ ॥
 ਸਗਲੀ ਰੂਤੀ ਹਰਿਆ ਹੋਇ । ਸਦ ਬਸੰਤ ਗੁਰ ਮਿਲੇ ਦੇਵ ॥੩॥
 ਬਿਰਖ ਜਮਉ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥
 ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ । ਜਨ ਨਾਨਕ ਹਰਿ ਹਰਿ
 ਹਰਿ ਧਿਆਇ ॥੪॥ (ਬਸੰਤ ਮਹਲਾ ੫)

ਹਾਂ ਜੀ ਅਰਸੀ ਇਲਮ-ਅਧਿਆਤਮ ਵਿੱਦਿਆ-ਦੇ ਗ੍ਰਹਿਣ ਕਰਨ ਨਾਲ ਉਹ ਰੰਗ ਚੜ੍ਹਦਾ ਹੈ ਜਿਹੜਾ ਦੇਵਤਿਆਂ ਵਰਗਾ 'ਅਤਿ ਲਾਲ' ਹੋਵ ਰੰਗ ਤਾਂ ਭਾਵੇਂ ਕਿਤਨੇ ਹੀ ਪੱਕੇ ਹੋਣ ਆਪਣਾ ਸਮਾਂ ਬਤੀਤ ਕਰਕੇ ਉਡ ਜਾਂਦੇ ਹਨ, ਪਰ ਇਹ ਰੱਬੀ ਰੰਗ ਸਗਲੀਆਂ ਰੁਤਾਂ ਵਿਚ ਸਦਾ ਹੀ ਭਰਿਆ ਰਹਿੰਦਾ ਹੈ। ਹੋਰਾਂ ਬਗੀਚਿਆਂ ਤੇ ਜੰਗਲਾਂ ਨੂੰ ਤਾਂ ਮੌਸਮ ਖਿੜਾਂ (ਪਤ-ਝੜ) ਵੈਰਾਨ ਕਰ ਛੱਡਦਾ ਹੈ ਪਰ ਇਸ ਆਤਮਕ-ਬਗੀਚੇ ਨੂੰ 'ਸਦ-ਬਸੰਤ' ਦੀ ਹੀ ਬਹਾਰ ਰਹਿੰਦੀ ਹੈ। ਹਾਂ ਜੀ, ਇਹ ਤਾਂ ਪੂਰਾ ਸੰਦਲ ਦਾ ਘਣਾ-ਬਣ ਹੈ ਜਿਸ ਵਿੱਚੋਂ ਹਮੇਸ਼ਾਂ ਸੁਗੰਧੀ ਦੀ ਝਰਨਾਟ ਹੀ ਨਿਕਲਦੀ ਰਹਿੰਦੀ ਹੈ। ਇਸ ਕੀਮਤੀ ਅਮੇਲਕ ਖਜ਼ਾਨੇ ਨੂੰ ਅੱਪੜਨ ਲਈ ਕੀ ਸਿਰਫ ਪੰਜ-ਮਿੰਟ ਹੀ ਕਾਢੀ ਹਨ ? ਕਦਾਚਿਤ ਨਹੀਂ ! ਪਰ ਅੱਜ ਕਲੂ ਆਮ ਦੇਖਣ ਵਿੱਚ ਅ-ਇਆ ਹੈ ਜੁ ਅਸੀਂ ਲੋਕ ਵਿਹਾਰੀ ਕੰਮਾਂ ਵਿਚ ਇਤਨੇ ਖਚਤ ਹੋਏ ਹੋਏ ਹਾਂ ਜੁ ਪੰਜ ਮਿੰਟ ਵੀ ਪਰਮਾਰਥ ਵਾਸਤੇ ਨਹੀਂ ਕੱਢ ਸਕਦੇ। ਅਸੀਂ ਸਮਝਦੇ ਹਾਂ ਜੁ ਸਿਰਫ ਗੁਰੂ ਗ੍ਰੰਥ ਜੀ ਦੇ ਦਰਸ਼ਨ ਕਰਨ ਨਾਲ ਹੀ ਹਿਰਦੇ ਦੇ ਕਪਾਟ ਖੁੱਲ੍ਹ ਜਾਂਦੇ ਹਨ। ਇਹ ਇੱਕ ਬੜਾ ਭਾਰੀ ਮੁਗਾਲਤਾ ਹੈ, ਇੱਕ ਵੱਡੀ ਦੀਰਘ ਗਲਤ-ਫਿਹੌਮੀ (ਭੁੱਲ) ਹੈ ਜਿਹੜੀ ਸਾਡੇ ਵਿੱਚ ਜ਼ੋਰ ਨਾਲ ਆ ਰਹੀ ਹੈ। ਸਭ ਤੋਂ ਜ਼ਰੂਰੀ ਗੱਲ ਇਹ ਹੈ ਕਿ ਅਸੀਂ ਨਿਸਚੇ ਕਰਕੇ ਜਾਣੀਏ ਜੁ ਕੋਈ ਵੱਡਾ ਅਤੇ ਮਹਾਨ ਕੰਮ ਮਿਹਨਤ ਅਤੇ ਹਿੰਮਤ ਬਗੈਰ ਨਹੀਂ ਹੋ ਸਕਦਾ ! ਆਮ ਮਿਸਾਲ ਹੈ, ਜਿਤਨਾ ਗੁੜ ਪਾਓ ਉਤਨਾ ਹੀ ਮਿੱਠਾ ਹੁੰਦਾ ਹੈ। ਇਹ ਮਿਸਾਲ ਸਾਰੇ ਪਾਸੇ, ਸੱਜੇ-ਖੱਬੇ ਲਗਦੀ ਹੈ। ਕੀ ਵਿਹਾਰਕ ਕੰਮ ਅਤੇ ਕੀ ਪਰਮਾਰਥਕ

1 ਪਾਰਜਾਤ ਇੱਕ ਕਲਪਤ ਬਿਰਛ ਹੈ ਜੋ ਬੈਕੂਠ ਵਿੱਚ ਹੁੰਦਾ ਹੈ, ਜਿਸ ਕੱਲੋਂ ਜੋ ਮੰਗੀਏ ਸੋ ਲਭਦਾ ਹੈ। ਇਹ ਪਾਰਜਾਤ ਅੰਮ੍ਰਿਤ ਦਾ ਢੂਜਾ ਨਾਉਂ ਹੈ। ਯਥ—

ਪਾਰਜਾਤ ਇਹੁ ਹਰਿਕੋ ਨਾਮ !! ਕਾਮ ਧੇਨੁ ਹਰਿ ਹਰਿ ਗੁਣ ਗਾਮ !!'

(ਸੁਖਮਨੀ)

ਜਿਤਨੀ ਮਿਹਨਤ ਅਸੀਂ ਕਰਾਂਗੇ ਉਨ੍ਹਾਂ ਹੀ ਉਸਦਾ ਸਿੱਟਾ ਨਿਕਲੇਗਾ। ਪੰਜ ਮਿੰਟ ਪਾਠ ਨਾਲ ਹਿਰਦੇ ਦੇ ਕਪਾਟ ਨਹੀਂ ਖੁੱਲ੍ਹੇ ਸਕਦੇ (ਬਾਵੇਂ ਨਾ ਕਰਨ ਕੋਲੋਂ ਚੰਗਾ ਹੈ) ਕਿਉਂਕਿ ਇਹ ਕੰਧੀ ਛੂੰਮੰਤਰ ਨਹੀਂ ਜੁ ਅਰਸੀ-ਖਜ਼ਾਨੇ ਸਾਡੇ ਆਖਣ ਨਾਲ ਹੀ ਝਟ-ਪਟ ਖੁੱਲ੍ਹੇ ਜਾਣ। ਪਰਮਾਰਥ ਦੀ ਪੜ੍ਹਾਈ ਤੇ ਕਮਾਈ ਵਿਹਾਰਕ ਪੜ੍ਹਾਈਆਂ ਕੋਲੋਂ ਵੀ ਜ਼ਿਆਦਾ ਕਠਿਨ ਹੈ। ਜਿਹੜੇ ਆਦਮੀ ਪੰਜ ਮਿੰਟਾਂ ਵਿੱਚ ਇਸ ਨੂੰ ਘੋਲਕੇ ਆਪਣੇ ਅੰਦਰ ਪਾਉਣ ਦੀ ਕੋਸ਼ਚ ਕਰਦੇ ਹਨ ਉਹ ਐਸੀ ਹੀ ਗਲਤੀ ਕਰਦੇ ਹਨ ਜਿਹੜੀ ਮੈਨੂੰ ਯਾਦ ਹੈ ਮੈਂ ਇੱਕ ਵਾਰੀ ਬਚਪਨ ਵਿੱਚ ਕੀਤੀ ਸੀ। ਉਹ ਇਹ ਗੱਲ ਹੈ—

ਜਦ ਮੈਂ ਪੰਜਵੀਂ ਜਮਾਤ ਪਾਸ ਕਰਕੇ ਛੇਵੀਂ ਵਿੱਚ ਪੜ੍ਹਨ ਬੈਠਾ ਤੇ ਅੰਗਰੇਜ਼ੀ ਪੜ੍ਹਨੀ ਸੂਰੂ ਕੀਤੀ ਤਾਂ ਇੱਕ ਰਿਸ਼ਟੇਦਾਰ, ਜਿਨ੍ਹਾਂ ਦਾ ਨਾਮ ਆਤਮਾ ਰਾਮ ਸੀ ਅਤੇ ਜੋ ਬੜੇ ਹਸਮੁਖ ਤੇ ਚੰਗੇ ਪੁਰਸ਼ ਸਨ, ਮੈਨੂੰ ਆਕੇ ਆਖਣ ਲੱਗ ਜੁ ਅੰਗਰੇਜ਼ੀ ਬੜੀ ਕਠਿਨ ਹੈ। ਮੈਂ ਕਿਹਾ ਜੀ ਹਾਂ, ਇਹ ਤਾਂ ਬੜੀ ਕਠਿਨ ਹੈ, ਇਸ ਦਾ ਯਾਦ ਕਰਨਾ ਬੜਾ ਅੰਖਾ ਕੰਮ ਹੈ। ਮੈਂ ਪੁੱਛਿਆ ਕੀ ਕੋਈ ਐਸਾ ਰਾਹ ਨਹੀਂ ਜੁ ਇਹ ਝਟ-ਪਟ ਯਾਦ ਹੋ ਜਾਵੇ ? ਆਤਮਾ ਰਾਮ ਜੀ ਨੇ ਆਖਿਆ ਜੁ ਕੱਲ ਮੈਂ ਤੁਹਾਨੂੰ ਇੱਕ ਸਬਕ ਦੇਵਾਂਗਾ, ਜੇ ਤੁਸੀਂ ਉਸ ਨੂੰ ਪੂਛੋ ਯਾਦ ਕਰ ਲਓ ਤਾਂ ਤੁਹਾਨੂੰ ਸਾਰੀ ਅੰਗਰੇਜ਼ੀ ਇੱਕੋ ਹੀ ਸਬਕ ਵਿੱਚ ਆ ਜਾਵੇਗੀ। ਇਹ ਗੱਲ ਸੁਣਕੇ ਸੇਰਾ ਜੀ ਬੜਾ ਪ੍ਰਸ਼ਨ ਹੋਇਆ। ਸਾਰੀ ਅੰਗਰੇਜ਼ੀ ਇੱਕ ਦਿਨ ਵਿੱਚ ! ਮੈਂ ਪੁੱਛਿਆ, ਕੀ ਇਹ ਸੱਚ ਹੈ ? ਉਨ੍ਹਾਂ ਆਖਿਆ, ਜੀ ਸੱਚ ਹੈ। ਮੈਂ ਉਨ੍ਹਾਂ ਨੂੰ ਆਖਿਆ, ਜੇ ਇਹ ਸੱਚ ਹੈ ਤਾਂ ਮੈਂਨੂੰ ਅੱਜ ਹੀ ਇਹ ਸਬਕ ਦੇ ਦਿਓ। ਪਰ ਆਤਮਾ ਰਾਮ ਜੀ ਨੇ ਆਖਿਆ, 'ਕੱਲੁ ਦਸ ਬਜੇ ਇਹ ਸਬਕ ਦੇਵਾਂਗਾ, ਪਹਿਲੋਂ ਨਹੀਂ।' ਉਨ੍ਹਾਂ ਨੂੰ ਬਹੁਤ ਹੀ ਆਖਿਆ ਪਰ ਉਨ੍ਹਾਂ ਦਸ ਬਜੇ ਦਾ ਟਾਈਮ ਨਾ ਬਦਲਾ-ਇਆ। ਮੈਨੂੰ ਸਾਰੀ ਰਾਤ ਸਫ਼ਰੇ ਵੀ ਇਸ ਕਿਸਮ ਦੇ ਆਉਂਦੇ ਰਹੇ ਜੁ ਕਿਹੜੇ ਵੇਲ ਦਿਨ ਚੜ੍ਹੇਗਾ ਤੇ ਮੈਂ ਉਹ ਸਬਕ ਲੈ ਸਾਰੀ ਅੰਗਰੇਜ਼ੀ ਇੱਕ ਦਿਨ ਵਿੱਚ ਹੀ ਯਾਦ ਕਰ ਲਵਾਂਗਾ। ਬੜੀ ਮਸਕਲ ਨਾਲ ਰਾਤ ਗੁਜਰੀ ਕਿਉਂਕਿ ਖਿੱਚੇ-ਤਾਣ ਦੀ ਰਾਤ ਵੀ ਸਾਲ ਜਿੱਡੀ ਲੰਮੀ ਹੋ ਜਾਂਦੀ ਹੈ। ਪਾਸੇ ਪਰਤਦੇ ਨੂੰ ਦਿਨ ਚੜ੍ਹਿਆ ਤੇ ਮੂੰਹ ਹੱਥ ਧੋ, ਕਪੜੇ ਪਾ ਮੈਂ ਆਤਮਾ ਰਾਮ ਜੀ ਦੇ ਗਿਰਦ ਹੋ ਗਿਆ ਜੁ ਮੈਨੂੰ ਹੁਣ ਉਹ ਸਬਕ ਦਿਓ। ਪਰ ਅੱਜ ਅੱਠ ਹੀ ਬਜੇ ਸਨ ਤੇ ਉਹ ਕਿੱਥੇ ਇਹ ਗੱਲ ਮੰਨਦੇ ? ਟਾਈਮ ਪੂਰੇ ਦਸ ਬਜੇ ਦਾ ਸੀ ! ਬੇਰ, ਜਿਉਂ ਤਿਉਂ ਕਰਕੇ ਦਸ ਵੱਜਣ ਦੇ ਕੋਲ ਘੜੀ ਦੀ ਸੂਦੀ ਆ ਗਈ ਤੇ ਮੈਂ ਉਨ੍ਹਾਂ ਦੀ ਸੇਵਾ ਵਿੱਚ ਫਿਰ ਹਾਜ਼ਰ ਹੋਇਆ। ਜਿਸ ਵੇਲੇ ਘੜੀ ਨੇ ਟਣ ਟਣ ਕਰਕੇ ਦਸ ਬਜਾਏ ਤਾਂ ਆਤਮਾ ਰਾਮ ਜੀ ਨੇ ਆਖਿਆ ਜੁ ਇੱਕ ਵੱਡੀ ਕਲਮ ਤੇ ਦਵਾਤ ਲੈ ਆਓ। ਮੈਂ ਝੱਟ ਦੌੜ ਕੇ ਲੈ ਆਇਆ। ਪਰ ਉਨ੍ਹਾਂ ਮੈਨੂੰ ਨੇੜੇ ਨਾ ਬੈਠਣ ਦਿੱਤਾ ਤੇ ਆਖਿਆ, 'ਜਿਸ ਵੇਲੇ ਮੈਂ ਸਬਕ ਲਿਖ ਲਵਾਂਗਾ ਤਾਂ ਨੇੜੇ ਆਉਣਾ।' ਮੈਂ ਇੱਕ ਪਾਸੇ ਹੋ ਬੈਠਾ। ਭਾਵੇਂ ਮੇਰੀਆਂ ਅੱਖਾਂ ਕਾਨੀ ਤੇ ਕਾਗਜ਼ ਉਪਰ ਹੀ ਸਨ ਪਕੇ

ਉਨ੍ਹਾਂ ਨੇ ਮੇਰੇ ਕੋਲੋਂ ਛੁਪਾਕੇ ਸਬਕ ਲਿਖਿਆ, ਲਿਖ ਕੇ ਕਾਗਜ਼ ਠੱਪਿਆ ਤੇ ਠੱਪ ਕੇ ਗੱਲ-ਮੌਲ ਕਰ ਮੇਰੇ ਹੱਥ ਫੜਾਕੇ ਆਖਿਆ ਜੁ ਇਹ ਸਬਕ ਗਹੁ ਨਾਲ ਤੇ ਸੋਚ ਯਾਦ ਕਰਨਾ, ਸਾਰੀ ਅੰਗਰੇਜ਼ੀ ਇਸ ਵਿੱਚ ਆ ਜਾਂਦੀ ਹੈ। ਮੈਂ ਪੁੱਛਿਆ, ਕੀ ਸਾਰੀ ਡਿਕਸ਼ਨਰੀ ਤੇ ਸੈਕਸਪੀਅਰ (Shakespeare) ਤੇ ਹੋਰ ਵਿੱਦਵਾਨਾਂ ਦੇ ਲੇਖ ਵੀ ਸਭ ਆ ਜਾਣਗੇ ? ਉਨ੍ਹਾਂ ਕਿਹਾ, ਜੀ ਹਾਂ। ਇਹ ਗੱਲ ਸੁਣ ਤੇ ਕਾਗਜ਼ ਹੱਥ ਵਿੱਚ ਲੈ ਮਰਾ ਕਲੇਜਾ ਖੁਸ਼ੀ ਤੇ ਉਡੀਕ ਨਾਲ ਗਜ਼ ਉਛਲਦਾ ਤੇ ਧੜਕਦਾ ਸੀ। ਮੈਂ ਛੇਤੀ ਛੇਤੀ ਕਾਗਜ਼ ਖੇਲ੍ਹ ਕੇ ਪੜ੍ਹਿਆ ਤਾਂ ਵਿੱਚ ਕੀ ਤੱਕਿਆ ਜੁ ਕਾਗਜ਼ ਪਰ ਅੰਗਰੇਜ਼ੀ ਦੀ A. B. C...ਨਿਕੇ ਤੇ ਵੇਡ ਅੱਖਰਾਂ ਵਿੱਚ ਲਿਖਾ ਹੋਈ ਸੀ। ਬਸ ਇਤਨਾ ਹੀ! ਇਸ ਨੂੰ ਦੇਖਕੇ ਮੈਨੂੰ ਕੁਝ ਹੈਰਾਨਗੀ ਤੇ ਕੁਝ ਪਸੇਮਾਨਗੀ ਹੋਈ। ਪਰ ਅਜੇ ਮੈਂ ਛੋਟਾ ਹੀ ਸਾਂ, ਮੈਂ ਪੁੱਛਿਆ ਜੁ ਇਨ੍ਹਾਂ ਵਿੱਚ ਸਾਰੀ ਅੰਗਰੇਜ਼ੀ ਕਿਸ ਤਰ੍ਹਾਂ ਆ ਜਾਵੇਗੀ। ਤਾਂ ਆਤਮ ਰਾਮ ਜੀ ਨੇ ਆਖਿਆ ਜੁ ਸਾਰੀ ਡਿਕਸ਼ਨਰੀ (ਕੰਸ਼) ਇਨ੍ਹਾਂ ਹੀ ਅੱਖਰਾਂ ਦੀ ਬਣੀ ਹੋਈ ਹੈ, ਕੋਈ ਅੱਗੇ ਕੋਈ ਪਿੱਛੇ, ਘੱਟ ਯਾ ਵੱਧ, ਪਰ ਇਨ੍ਹਾਂ (੨੬) ਅੱਖਰਾਂ ਵਿੱਚ ਹਾਂ ਸਭ ਅੰਗਰੇਜ਼ੀ ਬੱਧੀ ਹੋਈ ਹੈ। ਇਹ ਗੱਲ ਸੁਣਕੇ ਮੇਰੇ ਦਿਲ ਉਪਰ ਦੋ ਅਸਰ ਹੋਏ। ਇੱਕ ਤਾਂ ਇਹ ਕਿ ਉਸ ਦੇ ਮਗਰੋਂ ਪੱਕਾ ਵਿਸ਼ਵਾਸ ਹੋ ਗਿਆ ਜੁ ਅੰਗਰੇਜ਼ੀ ਪੜ੍ਹਨੀ ਕੋਈ ਛੂ-ਮੰਤਰ ਨਹੀਂ, ਜਿਸ ਦੇ ਆਖਣ ਨਾਲ ਝਟ ਪਟ ਐਮ. ਏ. ਦੀ ਪੜ੍ਹਾਈ ਕੰਠ ਹੋ ਜਾਵੇ। ਇਹ ਇੱਕ ਕਠਨ ਮੰਜਲ ਹੈ ਜੋ ਹੈਲੇ ਹੈਲੇ ਹੀ ਤੇ ਹੋ ਸਕਦੀ ਹੈ। ਦੂਜੀ ਗੱਲ ਜੋ ਹੁਣ ਅਨੁਭਵ ਹੋ ਰਹੀ ਹੈ ਉਹ ਇਹ ਹੈ ਜੁ ਸੋਚ ਮੁੱਚ ਸਾਰਾ ਅੰਗਰੇਜ਼ੀ ਦਾ ਸਮੁੰਦਰ, ਸਾਰਾ ਸੈਕਸਪੀਅਰ (Shakespeare) ਇਸ A. B. C. ਵਿੱਚ ਹੀ ਛੁਪਿਆ ਹੋਇਆ ਹੈ; ਪਰ ਜੇ ਕੋਈ ਇਸ ਅੰਤਰੀਵ ਭਾਵ ਨੂੰ ਸਮਝੇ ! ਜਿਸ ਤਰ੍ਹਾਂ ਸੈਕਸਪੀਅਰ ਤੇ ਹੋਰ ਅੰਗਰੇਜ਼ੀ ਦਾ ਸਮੁੰਦਰ A. B. C. ਵਿੱਚ ਹੀ ਬੀਜ ਵਾਛਣ ਛੁਪਿਆ ਹੋਇਆ ਹੈ ਉਸੇ ਤਰ੍ਹਾਂ ਸਰਬ-ਜੋਤ-ਪਰਮਾਤਮਾ ਗੁਰੂ ਗੁਰਥ ਸਾਹਿਬ ਜੀ ਵਿੱਚ ਪਰੀਪੂਰਨ ਹੈ। ਪਰ ਬੀਜ ਵਾਂਛਣ ਇਸ ਤਰ੍ਹਾਂ ਜਿਸ ਤਰ੍ਹਾਂ ਦਿਆਰ ਯਾ ਪਿੱਪਲ ਦਾ ਬੂਟਾ ਆਪਣੇ ਬੀਜ ਵਿੱਚ ਛੁਪਿਆ ਹੋਇਆ ਹੁੰਦਾ ਹੈ ! ਹੁਣ ਜਿਸ ਤਰ੍ਹਾਂ ਅੰਗਰੇਜ਼ੀ ਨੂੰ ਸਮਝਣ ਤੇ ਕੰਠ ਕਰਨ ਲਈ ਕਈ ਵਰ੍ਹੇ ਚਾਹੀਦੇ ਹਨ ਉਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਇੱਕ ਇੱਕ ਸਫੇ ਨੂੰ ਸਮਝਣ ਲਈ ਕਈ ਸਾਲ ਚਾਹੀਦੇ ਹਨ। ਪਰ ਅਸੀਂ ਤਾਂ ਪੰਜਾਂ ਮਿੰਟਾਂ ਵਿੱਚ ਹੀ ਸਾਰੀ ਅੰਗਰੇਜ਼ੀ, ਨਾਲੇ ਆਤਮਕ ਗਿਆਨ ਘੋਲਕੇ ਅੰਦਰ ਪਾਉਣਾ ਚਾਹੁੰਦੇ ਹਾਂ ! ਇਸ ਲਈ ਮੈਂ ਸਭ ਤੋਂ ਪਹਿਲਾਂ ਇਹ ਗਲਤ-ਫ਼ਹਿਸ਼ੀ, ਇਹ ਭੁੱਲ ਦੂਰ ਕਰਾਉਣਾ ਜ਼ਰੂਰੀ ਸਮਝਦਾ ਹਾਂ ਜਿਹੜੀ ਅਸਾਂ ਵਿੱਚ ਆ ਗਈ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੰਕਿ ਪੰਜਾਬੀ ਵਿੱਚ ਹਨ ਇਸ ਬਾਨੀ ਨੂੰ ਸਮਝਣ ਲਈ ਇਤਨੇ ਸਮੇਂ ਦੀ ਲੋੜ ਨਹੀਂ। ਬਾਣੀ ਆਸਾਨ ਜ਼ਰੂਰ ਹੈ, ਹੋਰਨਾਂ ਪਾਰਮਕ ਪੁਸਤਕਾਂ ਕੱਲੋਂ ਬਹੁਤ ਜਲਦੀ ਸਮਝ ਆ ਜਾਂਦੀ ਹੈ, ਪਰ ਆਸਾਨ ਹੋਕੇ ਵੀ ਮੁਸਕਲ ਹੈ, ਕਿਉਂਕਿ ਜਦ ਤੋਂਕੀ ਅਨੁਭਵ ਨਾ ਹੋਵੇ ਇਹ ਨਹੀਂ ਖਿਆਲ ਕਰਨਾ ਚਾਹੀਦਾ ਜੁ 'ਸਮਝ' ਆ ਗਈ ਹੈ।

ਪੜ੍ਹਨਾ ਹੋਰ ਗੱਲ ਹੈ ਤੇ ਗੁੜਨਾ, ਅਨੁਭਵ ਕਰਨਾ ਹੋਰ ਗੱਲ ਹੈ ! ਪਰ ਅਸੀਂ ਤਾਂ ਅਜੈ ਪੜ੍ਹਨ ਦੀ ਪਉੜੀ ਵੀ ਪੂਰੀ ਪੂਰੀ ਨਹੀਂ ਚੜ੍ਹੇ !

ਸਾਡੇ ਪੰਥ ਦੀ ਹਾਲਤ ਬੜੀ ਹੀ ਅਫਸੋਸ ਵਾਲੀ ਹੈ, ਕਿਉਂਕਿ ਸਾਡੀ ਤਾਂ ਅੱਜ ਕੱਲ ਓਹ ਅਵਸਥਾ ਹੈ ਜਿਹੜੀ ਇੱਕ ਫਕੀਰ ਦੀ ਸੀ ਜੋ ਘਰੋਂ ਗਰੀਬੀ ਤੋਂ ਤੇਰਾ ਆ ਕੇ ਪਾਰਸ ਪੱਥਰ (Philosopher's Stone) ਢੂਡਣ ਲਈ ਨਿਕਲਿਆ ਸੀ। ਪਾਠਕਾਂ ਨੂੰ ਪਤਾ ਹੈ ਜੁ ਪਾਰਸ ਉਹ ਅਮੇਲਕ ਨਾਯਾਬ ਪੱਥਰ ਹੈ ਜਿਸ ਨਾਲ ਛੁਹਣ ਕਰਕੇ ਹਾ ਦੁਜਾ ਪੱਥਰ ਵੀ ਸੋਨਾ ਬਣ ਜਾਂਦਾ ਹੈ। ਇਸ ਫਕੀਰ ਨੇ ਸੁਣਿਆ ਹੋਇਆ ਸੀ ਪਾਰਸ ਪੱਥਰ ਹੈ, ਪਰ ਉਸ ਨੂੰ ਇਹ ਪਤਾ ਨਹੀਂ ਸੀ ਜੁ ਕਿੱਥੇ ਹੁੰਦਾ ਹੈ ਤੇ ਉਸ ਦੀ ਕੀ ਸ਼ਕਲ ਯਾ ਰੇਗ ਹੈ। ਫਕੀਰ ਨੇ ਗੱਲ ਵਿਚ ਪੱਥਰਾਂ ਦੇ ਮਣਕਿਆਂ ਦੀ ਇੱਕ ਤਸਬੀ ਪਾ ਲਈ ਤੇ ਦਰਿਆ ਦੇ ਕੰਢੇ ਉਪਰ ਪਾਰਸ ਪੱਥਰ ਢੂਡਣ ਲੱਗ ਪਿਆ। ਫਕੀਰ ਕੀ ਕਰਦਾ ਸੀ ਜੁ ਗੀਟ ਕੰਢੇ ਤੋਂ ਚੁੱਕ ਕੇ ਅਪਣੀ ਤਸਬੀ ਨਾਲ ਮਿਲਾਕੇ ਦਖਦਾ ਸੀ ਕਿ ਤਸਬੀ ਦਾ ਰਗ ਬਦਲਿਆ ਹੈ ਯਾ ਨਹੀਂ, ਸੋਨਾ ਹੋਇਆ ਹੈ ਕਿ ਨਹੀਂ। ਕਈ ਦਿਨ, ਮਹੀਨੇ ਤੇ ਸਾਲ ਇਸੇ ਤਲਾਸ਼ ਵਿੱਚ ਗਜ਼ਰ ਗਏ, ਪਰ ਪਾਰਸ ਪੱਥਰ ਨਾ ਲੱਭਾ, ਤੇ ਤਸਬੀ ਦੇ ਦਾਣ ਪੱਥਰ ਦੇ ਹੀ ਰਹੇ। ਫਕੀਰ ਦੀ ਹਣ ਇਹ ਆਦਤ ਹੋ ਗਈ ਸੀ ਜੁ ਪੱਥਰ ਜਿਹੜੇ ਰਸਤੇ ਵਿੱਚ ਆਉਣ ਉਨ੍ਹਾਂ ਨੂੰ ਸਹਿਜੇ ਹੀ ਚੁੱਕ ਕੇ ਤਸਬੀ ਨਾਲ ਰਗੜਨਾ ਤੇ ਬਿਨ ਦੇਖੇ ਹੀ ਸੁੱਟ ਛੱਡਣਾ। ਇਕ ਦਿਨ ਰਾਤ ਨੂੰ ਫਕੀਰ ਘਰ ਆਇਆ ਤੇ ਸੋਣ ਲੱਗਿਆ ਜਾਂ ਹਰ ਰੇਜ਼ ਵਾਂਛਣ ਮਾਲਾ ਉਤਰ ਕਿੱਲੇ ਨਾਲ ਟੇਗਣ ਲੱਗਾ ਤਾਂ ਕੀ ਤੱਕੇ ਜੁ ਤਸਬੀ ਤਾਂ ਸੋਨੇ ਦੀ ਹੈ ! ਤਸਬੀ ਦੇ ਦਾਣੇ ਪੱਥਰ ਦੇ ਨਹੀਂ ਸਗੋਂ ਸੁੱਚ ਸੋਨੇ ਦੇ ਹਨ ! ਫਕੀਰ ਦਾ ਦਿਲ ਉਛਲਣ ਤੇ ਧੜਕਣ ਲਗ ਪਿਆ ! ਹਾਂ ਜੀ, ਆਖਰਕਾਰ ਪਾਰਸ ਪੱਥਰ ਨਾਲ ਤਸਬੀ ਛੂ ਗਈ ! ਪਰ ਇਹ ਯਾਦ ਨਹੀਂ ਜੁ ਕਿਹੜਾ ਪਾਰਸ-ਪੱਥਰ ਸੀ ਕਿਉਂਕਿ ਫਕੀਰ ਤਾਂ ਹਣ ਦੇਖੇ ਬਗੈਰ ਹੀ ਸੁੱਟ ਛੱਡਦਾ ਸੀ ! ਫਕੀਰ ਨੂੰ ਹੁਣ ਯਕੀਨ ਤਾਂ ਹੋ ਗਿਆ ਜੁ ਪਾਰਸ-ਪੱਥਰ ਜ਼ਰੂਰ ਹੈ, ਪਰ ਕਿੱਥੇ ਹੈ, ਕਿਧਰ ਹੈ, ਕੀ ਰੰਗ ਹੈ—ਇਹ ਸਵਾਲ ਉਹਾਂ ਦੇ ਉਹਾਂ ਰਹੇ !

ਜੋ ਹਾਲਤ ਪਾਰਸ ਢੂਡਣ ਵਾਲੇ ਉਸ ਫਕੀਰ ਦੀ ਸੀ ਉਹੋ ਹੀ ਅੱਜ ਸਾਡੀ ਹਾਲਤ ਹੈ। ਸਾਨੂੰ ਪਤਾ ਹੈ ਜੁ ਅੰਮ੍ਰਿਤ ਹੈ, ਜ਼ਰੂਰ ਹੈ, ਸ੍ਰੀ ਦੇਰਬਾਰ ਸਾਹਿਬ ਵਿਚ ਅੰਮ੍ਰਿਤ ਦਾ ਹੀ ਜ਼ਿਕਰ ਤੁਕ ਤੁਕ ਵਿਚ ਆਉਂਦਾ ਹੈ, ਪਰ ਇਹ ਜਾਣਦਿਆਂ ਹੋਇਆਂ ਵੀ ਅਸੀਂ ਇਹ ਮਹਾਂ-ਵਸਤੂ ਨੂੰ ਗਾਂਧੀ ਬੈਠੇ ਹਾਂ; ਇਸ ਮਹਾਂ-ਪਵਿੱਤ੍ਰ ਅਮੇਲਕ ਖਜ਼ਾਨੇ ਨੂੰ ਗਾਂਧੀ ਕੇ ਰਾਣਾ ਪਦਵੀ ਤੋਂ ਡਿਗ ਰੇਕ ਹੋ ਗਏ ਹਾਂ; ਸਿੱਖੀ ਦੇ ਮਹਾਂ ਉੱਤਮ-ਪਦ ਨੂੰ ਛੱਡਕੇ ਅੰਸਿਖ ਹੋਏ ਹਾਂ, ਸੁਧ-ਖਾਲਸਾ ਦੀ ਉਪਮਾ ਯੋਗ ਪੀੜ੍ਹੀ ਤੋਂ ਉਤਰ ਕੇ ਭੂਏਂ ਖਾਕ ਵਿੱਚ ਖਾਕ ਹੋਏ ਹੋਏ ਹਾਂ। ਸਾਨੂੰ ਲੱਤ ਹੈ, ਡਾਢੀ ਲੱਤ ਹੈ ਅੰਮ੍ਰਿਤ ਦੀ। ਹਾਂ ਜੀ ਫਿਰ ਉਸ ਰੱਬੀ-ਰਸ ਦੀ ਲੋੜ ਹੈ ਜਿਸ ਨੂੰ ਛਡ ਕੇ ਕਾਗ ਹੰਸ ਹੋ ਜਾਂਦੇ ਸਨ, ਜਿਸ ਨੂੰ ਛਕ ਕੇ ਸਿੱਖ 'ਖਾਲਸਾ' ਪਦ ਵੀ ਨੂੰ ਪਹੁੰਚ ਜਾਂਦੇ ਸਨ, ਜਿਸ ਨੂੰ ਛਕ ਕੇ ਇੱਕ ਸਵਾ .

ਲੱਖ ਤਿਆਰ-ਬਰ-ਤਿਆਰ ਖਾਲਸਾ ਬਣ ਜਾਂਦਾ ਸੀ, ਜਿਸ ਨੂੰ ਛਕ ਕੇ ਸਿੱਖ ਇਸ ਅਵਸਥਾ ਨੂੰ ਪ੍ਰਾਪਤ ਹੁੰਦੇ ਸਨ :—

ਊਠਤ ਸੁਖੀਆ ਬੈਠਤ ਸੁਖੀਆ ।
 ਭਉ ਨਹੀਂ ਲਾਗੈ ਜਾਂ ਐਸੇ¹ ਬੁਝੀਆ ।
 ਰਾਖਾ ਏਕੁ ਹਮਾਰਾ ਸੁਆਮੀ ।
 ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
 ਸੋਇ ਅਚਿੰਤਾ ਜਾਗਿ ਅਚਿੰਤਾ ।
 ਜਹਾ ਕਹਾ ਪ੍ਰਭੂ ਤੁੰ ਵਰਤੰਤਾ ॥੨॥
 ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ।
 ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥

(ਡੈਰਉ ਮਹਲਾ ੫)

ਘਰ ਸੁਖ, ਬਾਹਰ ਸੁਖ, ਅੰਦਰ ਸੁਖ; ਬਾਹਰ ਸੁਖ; ਲੋਕ ਸੁਖੀ ਪ੍ਰਲੋਕ ਸੁਹੇਲਾ ਵਾਲੀ ਅਵਸਥਾ ਅੰਮ੍ਰਿਤ ਪੀਣ ਨਾਲ ਹੀ ਹੋ ਸਕਦੀ ਹੈ।

ਹਾਂ ਜੀ, ਮੁੜ ਉਸੇ ਹੀ ਅੰਮ੍ਰਿਤ ਨੂੰ ਤਲਾਸ਼ ਕਰਨਾ ਸਾਡਾ ਪਰਮ ਧਰਮ ਹੈ।

1. (ਐਸੇ) ਦਾ ਅਰਥ ਹੈ 'ਅੰਮ੍ਰਿਤ ਦੁਆਰਾ, ਦਿਵਚ੍ਰਿਸ਼ਟੀ ਨਾਲ', ਕਿਉਂਕਿ ਦਿਵਚ੍ਰਿਸ਼ਟੀ ਨਾਲ ਗੁੱਝੇ ਭੇਦ ਲੱਭਦੇ ਹਨ ਜਿਨ੍ਹਾਂ ਨੂੰ ਬਾਹਰ ਦੀਆਂ ਅੱਖਾਂ ਨਹੀਂ ਦੇਖ ਸਕਦੀਆਂ।

੨.

ਅੰਮ੍ਰਿਤ ਲਈ ਖੋਜ

ਪਿਛੇ ਇਹ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ ਜੁ 'ਪੇਟ-ਪੂਜਾ' ਲਈ ਤਾਂ ਅਸੀਂ ਅੱਧੀ ਤੋਂ ਵੀ ਵੱਧ ਉਮਰ ਖਰਚ ਕਰਨ ਲਈ ਤਿਆਰ ਹਾਂ, ਪਰ ਪਰਮਾਰਥ ਵੱਲ ਅਵੱਲ ਤੋਂ ਅਸੀਂ ਵਕਤ ਦੇਂਦੇ ਹੀ ਨਹੀਂ, ਤੇ ਜੇ ਦੇਂਦੇ ਹਾਂ ਤਾਂ ਸਿਰਫ਼ ਇਤਨਾ ਜਿਸ ਵਿੱਚ ਮਸਾਂ ਉੜੇ ਐੜੇ ਜਿਤਨਾ ਹੀ ਆਤਮ-ਰਸ ਆਉਂਦਾ ਹੈ, ਇਸ ਤੋਂ ਅੱਗੇ ਨਹੀਂ ਵਧਦੇ। ਇਸ ਦੇ ਦੋ ਕਾਰਨ ਹਨ—ਇੱਕ ਇਹ ਜੁ ਪੱਛਮੀ ਵਿੱਦਿਆ ਅਤੇ ਸਾਇੰਸ ਦੇ ਚਮਤਕਾਰ ਨੇ ਸਾਨੂੰ ਐਸਾ ਬਿਮੋਹਤ ਕਰ ਲਿਆ ਕਿ ਅਸੀਂ ਸਾਇੰਸ ਨੂੰ ਅਪਣੀ ਇਸ਼ਟ-ਦੇਵੀ ਮੰਨਕੇ ਉਸ ਦੇ ਸੰਗ-ਮਰਮਰੀ ਮੰਦਰ ਉਪਰ ਹੀ ਦੀਵੇ ਜਗਾਉਂਦੇ ਰਹਿੰਦੇ ਹਾਂ, ਤੇ ਦੂਜਾ ਇਹ ਜੁ ਅਪਣੇ ਗੁਰੂ ਨੂੰ ਛੱਡ ਬਾਹਰਲੇ ਭੇਖੀ-ਗੁਰੂਆਂ ਵੱਲ ਭੱਜਦੇ ਹਾਂ ਜਿਨ੍ਹਾਂ ਬਾਬਤ ਕਬੀਰ ਜੀ ਨੇ ਇਉਂ ਲਿਖਿਆ ਹੈ :—

'ਮਨ ਕੇ ਅੱਧੇ ਆਪਿ ਨ ਬੁਝਹੁ ਕਾਹਿ ਬੁਝਾਵਹੁ ਭਾਈ ।
ਮਾਇਆ ਕਾਰਨ ਬਿਦਿਆ ਬੇਚਹੁ ਜਨਮੁਅਬਿਰਥਾ ਜਾਈ ।'

ਦਸਤ ਪਿਤਾ ਜੀ ਨੇ 'ਗੁਰੂ-ਗ੍ਰੰਥ ਜੀ ਨੂੰ ਗੁਰੂ ਇਸ ਲਈ ਅਸਥਾਪਨ ਕੀਤਾ ਸੀ ਕਿ ਗੁਰੂ-ਗ੍ਰੰਥ ਜੀ ਵਿੱਚ ਸਾਰੇ ਗੁੜੇ ਭੇਦ ਖੋਲ੍ਹਕੇ ਲਿਖੇ ਹੋਏ ਹਨ। ਹੁਣ ਸ੍ਰੀ ਗੁਰੂ ਗ੍ਰੰਥ ਜੀ ਦੀ ਕੁੰਜੀ 'ਸਤਿਨਾਮ' ਹੈ। ਜਦ ਤੌੜੀ ਅਸੀਂ ਕੁੰਜੀ ਦੀ ਪ੍ਰਾਪਤੀ ਨਾ ਕਰੀਏ ਤਦ ਤੌੜੀ ਆਤਮਮੰਦਰ ਦੇ ਭੇਦ ਨਹੀਂ ਖੁੱਲ੍ਹੇ ਸਕਦੇ। ਸਤਿਨਾਮ ਦਾ ਸਿਮਰਨ ਹੀ ਪ੍ਰਾਪਤੀ ਹੈ। ਪਰ ਅਸੀਂ ਹੋਰ ਸਭ ਕੁਝ ਤਾਂ ਕਰਦੇ ਹਾਂ, ਪੜ੍ਹਦੇ ਹਾਂ ਪਰ ਸਿਮਰਨ ਨੂੰ ਦੁਰਾਡੇ ਰੱਖੀ ਬੈਠੇ ਹਾਂ। ਸੁਖਮਨੀ ਸਾਹਿਬ ਜੀ ਦੀ ਮੁਢਲੀ ਹੀ ਅਸਟਪਦੀ ਵਿੱਚ ਇਉਂ ਲਿਖਿਆ ਹੈ :—

"ਸਿਮਰਉ ਸਿਮਰਿ ਸਿਮਰਿ' ਸੁਖੁ ਪਾਵਉ ।
ਕਲਿ ਕਲੇਸ ਤਨ ਮਾਹਿ ਮਿਟਾਵਉ ।
ਸਿਮਰਉ ਜਾਸੁ * ਬਿਸੁਭਰ ਏਕੈ ।
ਨਾਮੁ ਜਪਤ ਅਗਨਤ ਅਨੇਕੈ ।
ਬੇਦ ਪੁਰਾਨ ਸਿੰਮਿਤਿ 'ਸੁਧਾਖੁਰ' ।
ਕੀਨੇ ਰਾਮ ਨਾਮ ਇਕ ਆਖੂਰ ।
ਕਿਨਕਾ 'ਏਕ ਜਿਸੁ ਜੀਅ ਬਸਾਵੈ ।
ਤਾਕੀ ਮਹਿਮਾ ਗਨੀ ਨ ਆਵੈ ।"

ਸੁਖਮਨੀ ਸਾਹਿਬ ਜੀ ਵਿੱਚ ਤਾਂ ਸਿਮਰਨ ਦੀ ਹੀ ਮਹਿਮਾ ਹੈ। ਜਿਸ ਤਰ੍ਹਾਂ

1. ਸੁਧਾ = ਅੱਖਰ = ਅੰਮ੍ਰਿਤ ਦੇ ਅੱਖਰ ਭਾਵ ਅਕਹਿ ਨਸ਼।

ਮੁੱਢਲੀ ਅਸਟਪਦੀ ਵਿੱਚ ਇਸ ਦਾ ਜ਼ਿਕਰ ਹੈ ਉਸੇ ਤਰ੍ਹਾਂ ਅਖੀਰਲੀ ਵਿੱਚ ਲਿਖਿਆ ਹੈ :—

“ਸਗਲ ਮਤਾਂਤ ਕੇਵਲ ਹਰਿਨਾਮ”

ਅਰਥਾਤ ਸਾਰਿਆਂ ਮਤਾਂ ਦਾ ਤੱਤ ਹਰਿਨਾਮ ਹੈ। ਸਿਮਰਨ ਮਤ ਮਤਾਂਤਰਾਂ ਦਾ ਕੇਂਦਰ (Focus) ਤੇ ਸਾਂਝੀ-ਟਿੱਪਣੀ (Meeting Point) ਹੈ। ਅਰਜੀ ਖਜ਼ਾਨੇ ਦੀ ਗੁਪਤ ਕੁੰਜੀ ਹੈ; ਲੁੰਕਵੀਂ ਸੀੜੀ ਹੈ ਜਿਸ ਉਪਰ ਚੜ੍ਹਕੇ ਆਦਮੀ ਸਿੱਧਾ ਸੱਤਵੇਂ ਅਸਮਾਨ ਨੂੰ ਚੜ੍ਹ ਜਾਂਦਾ ਹੈ। ਪਰ ਅਸੀਂ ਤਾਂ ਇਸ ਪਉੜੀ ਨੂੰ ਆਪ ਪਰੇ ਕਰ ਛੱਡਿਆ ਹੈ। ਅਸੀਂ ਪੜ੍ਹਦੇ ਤਾਂ ਹਾਂ ਪਰ ਜਰਦੇ ਨਹੀਂ। ਸਾਡੀ ਮਿਹਨਤ ਨਿਸਫਲ ਹੋ ਜਾਂਦੀ ਹੈ ਤੇ ਆਧਿ-ਵਿਆਧਿ ਦੇ ਦੇ ਬੇਧਨ ਨਹੀਂ ਟੁੱਟਦੇ। ਸ੍ਰੀ ਜਪੁਜੀ ਦੀਆਂ ਸਾਰੀਆਂ ਪਉੜੀਆਂ ਦਾ ਤੱਤ ਇਹ ਤੁੱਕ ਹੈ :—

**“ਗੁਰਾ ਇਕ ਦੇਹਿ ਬੁਝਾਈ ।
ਸਭਨਾ ਜੀਆ ਕਾ ਇਕੁ ਦਾਤਾ
ਸੋ ਮੈਂ ਵਿਸਰਿ ਨ ਜਾਈ ।”**

ਇਸ ਤੁੱਕ ਦਾ ਤੱਤ ਯਾ ਸੱਖੇਪ ਸ਼ਬਦ ਹੈ 'ਜਪੁ' ਯਾ 'ਸਿਮਰਨ' ਜੋ ਸਿਰਲੇਖ ਸ੍ਰੀ ਜਪੁਜੀ ਦੇ ਮੁੱਢ ਵਿੱਚ ਆਉਂਦਾ ਹੈ। ਸੋ ਅਰਜੀ-ਨੁਸਖਾ ਤੀਂ ਅਸੀਂ ਪੜ੍ਹੁ ਛੱਡਦੇ ਹਾਂ, ਪਰ ਨੁਸਖੇ ਉਪਰ ਜੋ ਅਮਲ ਲਿਖਿਆ ਹੈ ਉਹ ਨਹੀਂ ਕਰਦੇ। ਸਰਮੁਚ ਸਡੀ ਹਾਲਤ ਉਸ ਰੋਗੀ ਵਰਗੀ ਹੈ ਜੋ ਵੱਡੇ ਤੋਂ ਵੱਡੇ ਹਕੀਮਾਂ ਕੋਲ ਅਪਣਾ ਦੁੱਖ ਦੱਸਣ ਲਈ ਜਾਂਦਾ ਹੈ ਤੇ ਹਕੀਮ ਉਸ ਨੂੰ ਨੁਸਖ ਉਪਰ ਲਿਖ ਦੇਂਦਾ ਹੈ ਜੁ ਕੁਨੈਨ ਖਾਓ। ਮਰੀਜ਼ ਘਰ ਆ ਕੇ ਆਖਦਾ ਹੈ ਤੇ ਘੜੀ ਘੜਾ ਆਖਦਾ ਹੈ, 'ਕੁਨੈਨ ਖਾਓ' ਪਰ ਖਾਂਦਾ ਨਹੀਂ। ਸ੍ਰੀ ਜਪੁਜੀ ਸਾਹਿਬ ਦਾ ਆਦਿ ਅਤੇ ਅੰਤ 'ਜਪੁ' ਹੈ, ਪਰ ਜਪੁ (ਸਿਮਰਨ) ਹੀ ਅਸੀਂ ਨਹੀਂ ਕਰਦੇ। ਜਪੁ ਯਾ ਸਿਮਰਨ ਸੰਬੰਧੀ ਫਿਰ ਵਿਸਥਾਰ ਨਾਲ ਲਿਖਣ ਦਾ ਯਤਨ ਕੀਤਾ ਜਾਵੇਗਾ ਕਿਉਂਕਿ 'ਜਪੁ' ਹੀ ਸਿੱਖੀ ਦਾ, ਵੱਡਾ ਤੇ ਮੁੱਢਲਾ ਅਸੂਲ ਹੈ।

ਬੇੜੇ ਹੀ ਸੱਜਨ ਝੂਜਿਹੇ ਹੋਣਗੇ ਜਿਨ੍ਹਾਂ ਨੇ ਅੰਮ੍ਰਿਤ ਯਾ 'ਆਬਹਿਆਤ' ਬਾਬਤ ਪਿੜ੍ਹੀਆ ਯਾ ਸੁਣਿਆ ਨਾ ਹੋਵੇ। ਸਾਡੀਆ ਸਾਰੀਆਂ ਧਾਰਮਕ ਪੁਸਤਕਾਂ ਮੁੜ ਮੁੜ ਅੰਮ੍ਰਿਤ ਵੱਲ ਹੀ ਇਸਾਰੇ ਕਰਦੀਆਂ ਹਨ, ਤੇ ਪੱਛਮੀ ਸਾਈਸ ਵੀ ਉਸ ਅੰਖਧੀ ਨੂੰ ਹਰ ਵੇਲੇ ਢੂੰਡਦੀ ਰਹਿੰਦੀ ਹੈ ਜਿਹੜੀ ਬੁੱਛਿਆਂ ਨੂੰ ਜੁਆਨ, ਜੁਆਨਾਂ ਨੂੰ ਚਿਰੰਜੀਵ ਤੇ ਚਿਰੰਜੀਵਾਂ ਨੂੰ ਆਦਿ, ਅਨੀਲ, ਅਨਾਦ, ਅਨਾਹਤ ਕਰ ਦੇਵੇ। ਸੌਮ-ਰਸ (Soma) ਬਾਬਤ ਵੇਦਾ ਵਿੱਚ ਘੜੀ ਮੁੜੀ ਜ਼ਿਕਰ ਆਉਂਦਾ ਹੈ। ਇਸੇ ਆਬ-ਹਿਆਤ' ਨੂੰ ਢੂੰਡਣ ਲਈ ਹੀ ਪਹਿਲੇ ੨ ਪੱਛਮੀ ਵਿੱਦਵਾਨ (Scholar), ਸੰਸਕ੍ਰਿਤ ਵੱਲ ਸ਼ੁਕੇ ਸਨ। ਸੈਕਸ-ਮਲਰ ਅਤੇ ਹੋਰ ਵਿੱਦਵਾਨ ਸੌਮ-ਰਸ ਨੂੰ ਢੂੰਡ ਢੂੰਡਕੇ ਹਾਰ ਗਏ, ਨਾ ਲੱਭਾ ਪਰ ਨਾ ਲੱਭਾ ! ਭਾਵੇਂ ਕਈ ਪੱਛਮੀ ਵਿੱਦਵਾਨਾਂ ਨੇ ਲਿਖਿਆ ਹੈ ਜੁ 'ਸੌਮ' ਇੱਕ ਦੂਜੇਲੀ ਅੱਕ ਵਰਗੀ (Asclepia) ਬੂਟੀ ਹੈ ਪਰ ਬੂਟੇ ਇਕੱਠੇ ਕਰਨ ਵਾਲਿਆਂ ਨੇ ਹੇਠਾਂ ਉਪਰ ਦੇ ਸੱਭੇ

ਬੂਟੇ ਇਕੱਠੇ ਕਰ ਮਾਰੇ ਹਨ, ਪਰ ਉਹ 'ਦੁਖੈਲੀ-ਬੂਟੀ' ਮਿਲੀ ਜਿਸ ਨੂੰ ਪੀ ਰਿਸ਼ੀ ਲੋਕ ਸੁਰਜੀਤ ਹੋ ਜਾਂਦੇ ਸਨ। ਅੱਜ ਕੱਲ ਪੱਛਮੀ ਬੂਟੇ-ਦਾਨ (Botanist) ਤੇ ਵਿੱਦਵਾਨ ਹਾਰਕੇ ਚੁਪ ਹੋ ਬੈਠੇ ਹਨ। ਹਾਂ ਅਖਬਾਰਾਂ ਵਿੱਚ ਡਾਕਟਰ ਅਤੇ ਹਕੀਮ 'ਅੰਮ੍ਰਿਤ' ਬਾਬਤ ਕਦੀ ਕਦੀ ਛਾਪਿੰਗ ਛੱਡਿਆ ਕਰਦੇ ਹਨ, ਤੇ ਨਵੀਂ ਖੋਜ ਛਪਣ ਉਪਰ ਵਿੱਦਵਾਨਾਂ ਦੇ ਮੂੰਹਾਂ ਵਿੱਚ ਫਿਰ ਪਾਣੀ ਭਰ ਆਉਂਦਾ ਹੈ। ਹੋਵੇ ਵੀ ਕਿਉਂ ਨਾ, ਅੰਮ੍ਰਿਤ ਉਹ ਵਸਤੂ ਹੈ ਜਿਹੜੀ ਸ ਨੂੰ ਅਮਰ ਕਰਨ ਵਾਲੀ ਹੈ, ਜਿਹੜੀ ਸਾਰੇ ਰੋਗਾਂ ਨੂੰ ਜੜ੍ਹ ਤੋਂ ਪੁੱਟਣ ਵਾਲੀ ਹੈ, ਜੋ ਸੰਜੀਵਨੀ, ਇੱਕੋ ਇੱਕ ਨਾਯਾਬ ਰੱਬੀ ਬੂਟੀ ਹੈ, ਜਿਸ ਨੂੰ ਖਰੀਦਣ ਲਈ ਦੁਨੀਆਂ ਦੇ ਰਾਜੇ, ਮਹਾਰਾਜੇ, ਜ਼ਾਰ ਅਤ ਕੈਸਰ ਅਪਣੀ ਸਾਰੀ ਦੌਲਤ ਦੇਣ ਲਈ ਤਿਆਰ ਹਨ ਪਰ ਅੱਜ ਤੱਤੀ ਉਹ ਬੂਟੀ ਹਕੀਮਾਂ ਤੇ ਡਾਕਟਰਾਂ ਨੂੰ ਨਹੀਂ ਲੱਭੀ।

ਪਰ ਇੱਕ 'ਹਕੀਮ' ਅਸਾਂ ਅਜਿਹਾ ਸੁਣਿਆ ਹੈ ਜਿਸ ਬਾਬਤ ਮਸ਼ਹੂਰ ਹੈ ਜੁ ਮਰਦੇ ਨੂੰ ਜਿਵਾ ਸਕਦਾ ਸੀ। ਇਸ ਦਾ ਨਾਉਂ 'ਅਫਲਾਤੂਨ' (Phalot) ਹੈ ਜੋ ਯਸੂਹ-ਮਸੀਹ ਤੋਂ ਵੀ ਕਈ ਸਾਲ ਪਹਿਲੇ ਯਨਾਨ ਦੀ ਧਰਤੀ ਵਿੱਚ ਹੋਇਆ ਹੈ। ਅਫਲਾਤੂਨ ਬਾਬਤ ਮੈਂ ਪਹਿਲੀ ਵਾਰ ਤਦੋ ਸੁਣਿਆ ਸੀ ਜਦ ਮੇਰੀ ਨਾਨੀ ਜੀ ਪਰਲੇਕ ਗਮਨ ਹੋਏ। ਇਹ ਅੱਜ ਤੋਂ ਵੀਹ ਸਾਲ ਪਹਿਲੋਂ ਦੀ ਗੱਲ ਹੈ। ਉਸ ਵੇਲੇ ਕਈ ਸੱਜਨ ਕਿਹਾ ਕਰਦੇ ਸਨ ਜੁ ਅਗਲੇ ਜਮਾਨੇ ਦੇ 'ਹਕੀਮ' ਲੁਕਮਾਨ ਤੇ ਅਫਲਾਤੂਨ ਵਰਗ ਅਜਿਹੇ ਸਨ ਜਿਹੜੇ ਮੁਰਦਿਆਂ ਨੂੰ ਉਠਾ ਕੇ ਗੱਲਾਂ ਕਰਾਂਦੇ ਸੇ ਸਨ। ਵੀਹ ਸਾਲ ਦਾ ਅਰਸਾ ਥੋੜਾ ਨਹੀਂ ਹੁੰਦਾ, ਪਰ ਇਸ ਅਰਸੇ ਵਿੱਚ ਇਨ੍ਹਾਂ 'ਹਕੀਮਾਂ' ਬਾਬਤ ਮੈਂ ਫਿਰ ਕੁਝ ਹੋਰ ਨਹੀਂ ਸੁਣਿਆ। ਸ੍ਰੀ ਜਪ੍ਰਿਯੀ ਸਾਹਿਬ ਨੂੰ ਸਮਝਣ ਵਾਸਤੇ ਕਈ ਸਾਲਾਂ ਦੇ ਲਗਾਤਰ ਲਗਾਉ (Sustained effort) ਦੀ ਜ਼ਰੂਰਤ ਹੈ। ਜਦ ਮੈਂ ਅਫਲਾਤੂਨ ਦੀਆਂ ਕਿਤਾਬਾਂ ਪੜ੍ਹੀਆਂ ਤਾਂ ਮੈਨੂੰ ਨਿਸਚਾ ਹੋ ਗਿਆ ਜੁ ਅਫਲਾਤੂਨ ਸਚਮੁਚ 'ਮੁਰਦ' ਨੂੰ ਜਿਵਾ ਸਕਦਾ ਸੀ, ਪਰ ਉਸ ਨੌ ਵੀ ਉਸ ਸੰਜੀਵਨੀ ਬੂਟੀ ਦਾ ਜ਼ਿਕਰ ਖੋਲ੍ਹਕੇ ਆਪਣੀਆਂ ਪੇਥੀਆਂ ਵਿੱਚ ਨਹੀਂ ਕੀਤਾ।

ਬਾਈਬਲ (Bible) ਵਿੱਚ ਯਸੂਮਸੀਹ ਜੀ ਦਾ ਜੀਵਨ ਬਿਰਤਾਂਤ ਆਉਂਦਾ ਹੈ। ਇਸ ਧਾਰਮਕ ਪੁਸਤਕ ਨੂੰ ਵੀ ਮੈਂ ਡਾਢੀ ਪ੍ਰੀਤ ਨਾਲ ਪੜਿਆ। ਯਸੂਮਸੀਹ ਜੀ ਆਪ ਮੁਰਦਿਆਂ ਵਿੱਚੋਂ ਉਠੇ ਹੋਏ ਮੰਨੇ ਗਏ ਹਨ। ਦੂਜੇ ਹੋਰਨਾਂ ਬਾਬਤ ਵੀ ਜ਼ਿਕਰ ਆਉਂਦਾ ਹੈ, ਜਿਹਾ ਕਿ ਲਾਜ਼ਰਸ (Lazarus) ਮਰੀਅਮ (Mary) ਦਾ ਭਰਾ। ਬਾਈਬਲ ਵਿੱਚ ਲਿਖਿਆ ਹੈ ਜੁ ਯਸੂਮਸੀਹ ਜੀ ਨੇ ਇਸ ਨੂੰ ਕਬਰ ਵਿੱਚੋਂ ਕੱਢਿਆ। ਇਸ ਤੋਂ ਛੁੱਟ ਕੁਝ ਹੋਰ ਵੀ ਅਜਿਹੀਆਂ ਗੱਲਾਂ ਲਿਖੀਆਂ ਹਨ (ਜਿਹਾ ਕਿ ਪਾਣੀ ਦਾ ਸ਼ਰਾਬ ਬਣਾਉਣਾ) ਜਿਨ੍ਹਾਂ ਤੋਂ ਪਤਾ ਲਗਦਾ ਹੈ ਜੁ 'ਅੰਮ੍ਰਿਤ' ਯਾ ਅਮਰ ਕਰਨ ਵਾਲੀ ਅੰਖਧੀ ਬਾਈਬਲ ਦੇ ਨਸਥਿਆਂ ਵਿੱਚ ਵੀ ਵਰਤੀ ਗਈ ਹੈ।

ਕੁਰਾਨ ਸ਼ਰੀਫ ਵਿੱਚ ਵੀ ਇੱਕ ਦੋ ਵਾਰੀ ਆਬਹਿਆਤ-ਦਾ ਜ਼ਿਕਰ ਆਇਆ ਹੈ, ਤੇ 'ਗਾਰ' (Cave) ਵਾਲੇ ਸੂਰੇ ਵਿੱਚ ਮੂਸਾ ਅਤੇ ਖੂਜਾ-ਖਿਜ਼ਰ ਦਾ ਜ਼ਿਕਰ ਆਉਂਦਾ

ਹੈ। ਖੂਜਾ ਖਿੜਰ ਓਹ ਵੱਡਾ ਪੀਰ ਗਿਣਿਆ ਗਿਆ ਹੈ ਜਿਸ ਬਾਬਤ ਮੁਸਲਮਾਨ ਭਰਾਵਾ ਦਾ ਯਕੀਨ ਹੈ ਜੁ ਉਹ ਜ਼ਿੰਦਾ-ਪੀਰ ਹਨ। ਕਵੀ ਫਰਦੋਸੀ ਨੇ ਆਪਣੇ ਸ਼ਾਹਨਾਮੇ ਵਿੱਚ ਖੂਜਾ ਖਿੜਰ ਤੇ ਸਿਕੰਦਰ (Alexander) ਬਾਦਸ਼ਾਹ ਦਾ ਸੁਆਦਲਾ ਹ ਲ ਲਿਖਿਆ ਹੈ ਆਖਦੇ ਹਨ ਜੁ ਸਿਕੰਦਰ ਬਾਦਸ਼ਾਹ ਸਾਰੀ ਦੁਨੀਆਂ ਨੂੰ ਡਤਹ ਕਰਕੇ ਇਸ ਧੁਨ ਵਿੱਚ ਮਸਤ ਹੋ ਗਿਆ ਜੁ ਚਿੰਗੀਵ ਹੋਵੇ। ਇਸ ਕਰਕੇ ਓਹ ਆਬਿ-ਹਿਆਤ ਦੇ ਚਸ਼ਮੇ ਨੂੰ ਢੂੰਡਣਾ ਲਗ ਪਿਆ ਜਿਸ ਦੀ ਹੋਂਦ 'ਕੋਹ-ਕਾਫ' ਦੇ ਪਹਾੜਾਂ ਵਿੱਚ ਦੱਸੀ ਜਾਂਦੀ ਸੀ। ਕੋਹ-ਕਾਫ ਦੀਆਂ ਹੂਰਾਂ ਇਸੇ ਤਰ੍ਹਾਂ ਮਸ਼ਹੂਰ ਹਨ ਜਿਸ ਤਰ੍ਹਾਂ ਹੇਮ-ਕੁੜ ਯਾ ਸੁਮੇਰ ਪਰਬਤ ਦੀਆਂ ਪਰੀਆਂ। ਲਿਖਿਆ ਹੈ ਜੁ ਸਿਕੰਦਰ ਨੇ ਬੜੀਆਂ ਤਕਲੀਫਾਂ ਰਸਤੇ ਵਿੱਚ ਸਹੀਆਂ ਤੇ ਆਖਰਕਾਰ ਇੱਕ ਐਸੀ ਜਗਾ ਤੇ ਪਹੁੰਚਿਆ ਜਿੱਥੇ ਜਮੀਨ ਦੇ ਹੇਠਾਂ ਪਾਣੀ ਦੀ ਗੁੜ ਗੁੜ ਦੀ ਆਵਾਜ਼ ਆਉਂਦੀ ਸੀ। ਰਾਤ ਨੂੰ ਬੱਕ ਕੇ ਸਿਕੰਦਰ ਬਾਦਸ਼ਾਹ ਇਸ ਚਸ਼ਮੇ ਉਪਰ ਲੇਟਿਆ ਤੇ ਉਸ ਨੂੰ ਸੁਫਨਾ ਆਇਆ ਜੁ ਇੱਥੋਂ ਦੇ ਪੱਥਰ ਚੁਣ ਲਓ, ਪਰ ਜੋ ਪੱਥਰ ਚੁਣੇਗਾ ਉਹ ਵੀ ਪਛਤਾਵੇਗਾ ਤੇ ਜਿਤੜਾ ਨਾ ਚੁਣੇਗਾ ਉਹ ਵੀ ਪਛਤਾਵੇਗਾ। ਸਿਕੰਦਰ ਅਤੇ ਉਸਦੇ ਸਾਬੀਆਂ ਨੇ ਕੁਝ ਪੱਥਰ ਉਸ ਜਗਾ ਦੇ ਚੁੱਕ ਲਏ ਤੇ ਜਦ ਸਵੇਰੇ ਹੋਈ ਤਾਂ ਅੱਗੇ ਟੁਰ ਪਏ। ਜਦ ਅੱਗੇ ਪੜਾ ਉਪਰ ਪਹੁੰਚਕੇ ਆਪਣੀ ਬੁਚਕੀ ਖੋਲ੍ਹੀ ਤਾਂ ਦੇਖਿਆ ਜੁ ਪੱਥਰ ਕੀ ਸਨ ਉਹ ਲਾਲ ਹੀਰੇ ਸਨ। ਇਹ ਦੇਖਕੇ ਜਿਹੜੇ ਪੱਥਰ ਚੁਕ ਕੇ ਨਹੀਂ ਲਿਆਏ ਸਨ ਉਹ ਪਛਤਾਏ ਕਿ ਅਸਾਂ ਪੱਥਰ ਕਿਉਂ ਨਹੀਂ ਆਂਦੇ ਤੇ ਜਿਹੜੇ ਲਿਆਏ ਸਨ ਉਹ ਵੀ ਪਛਤਾਏ ਕਿ ਅਸਾਂ ਹੋਰ ਕਿਉਂ ਨਹੀਂ ਲਿਆਂਦੇ, ਕਿਉਂਕਿ ਲਾਲਚ ਬੁਰੀ ਬਲਾ ਹੈ। ਇਹ ਦੇਖ ਕੇ ਸਿਕੰਦਰ ਮੁੜ ਉਸੇ ਜਗਾ ਨੂੰ ਢੂੰਡਣ ਗਿਆ ਕਿਉਂਕਿ ਉਸਦਾ ਖਿਆਲ ਸੀ ਕਿ ਆਬਿ-ਹਿਆਤ ਉਨ੍ਹਾਂ ਪੱਥਰਾਂ ਦਾ ਹੋਣਾਂ ਜ਼ਰੂਰ ਹੋਵੇਗਾ। ਪਰ ਰਸਤੇ ਵਿੱਚ ਐਸੀ ਹਨੇਰੀ ਤੇ ਅੰਧਕਾਰ ਹੋਇਆ ਜੁ ਸਿਕੰਦਰ ਰਸਤਾ ਹੀ ਭੁੱਲ ਗਿਆ ਤੇ ਕੋਹ-ਕਾਫ ਵਿੱਚ ਮੁੜਕੇ ਨਾ ਜਾ ਸਕਿਆ। ਵਜੋਦ ਜੀ ਨੇ ਇਸ ਰਵਾਇਤ ਬਾਬਤ ਇਉਂ ਲਿਖਿਆ ਹੈ—

"ਸ਼ਾਹ ਸਿਕੰਦਰ ਢੂੰਡੇ ਆਬਿ-ਹਿਆਤ ਨੂੰ।
ਫਿਰਦਾ ਵਿੱਚ ਉਜਾੜੀਂ ਦਿਨ ਤੇ ਰਾਤ ਨੂੰ।
ਕਦੀ ਨਾ ਪੀਤੋਸੁ ਪਿਆਲਾ ਅਪਣੇ ਦਸਤ ਭਰ।
ਵਜੀਦਾ ਕੌਣ ਸਾਈਂ ਨੂੰ ਆਖੇ ਅੰਵ ਨਹੀਂ ਅੰਵ ਕਰ!"

ਹਾਜੀ, ਕੌਣ ਸਾਹਿਬ ਨੂੰ ਆਖ ਸਕਦਾ ਹੈ ਜੁ ਅੰਵ ਨਹੀਂ ਅੰਵ ਕਰ ! ਪਰ ਇਨ੍ਹਾਂ ਗੱਲਾਂ ਤੋਂ ਸਪਸ਼ਟ ਹੈ ਜੁ ਆਬਿ-ਹਿਆਤ ਵਾਸਤੇ ਸਿਕੰਦਰ ਵਰਗੇ ਸ਼ਹਿਨਸ਼ਾਹ ਵੀ ਤਰਸ ਰਹੇ ਹਨ।

ਹਿੰਦੁਸਤਾਨ ਦੀਆਂ ਧਾਰਮਕ ਪੁਸਤਕਾਂ ਵਿੱਚ 'ਅੰਮ੍ਰਿਤ' ਦਾ ਹਾਲ ਹੋਰ ਹੀ ਤਰ੍ਹਾਂ ਲਿਖਿਆ ਹੈ, ਅਤੇ 'ਅੰਮ੍ਰਿਤ' ਦੀ ਉਤਪਤੀ 'ਖੀਰ-ਸਮੁੰਦਰ' ਦੇ ਮਥਨ (ਰਿੜਕਣ) ਤੇ ਲਿਖੀ ਹੈ। ਇਹ ਕਥਾ ਵਿਸ਼ਨੂੰ-ਪੁਰਾਨ ਤੇ ਮਹਾਭਾਰਤ ਵਿੱਚ ਅਤੇ ਹੋਰ

ਕਈ ਪਸਤਕਾਂ ਵਿੱਚ ਆਈ ਹੈ। ਬੰਡੇ ਹੀ ਸੱਜਨ ਅਜਿਹੇ ਹੋਣਗੇ ਜਿਨ੍ਹਾਂ ਨੇ ਇਸ ਸੁਆਦਲੀ ਵਾਰਤਾ ਨੂੰ ਕਿਸੇ ਨਾ ਕਿਸੇ ਸ਼ਕਲ ਵਿੱਚ ਨਾ ਸੁਣਿਆ ਹੋਵੇ। ਵੱਖਵੱਖ ਪਸਤਕਾਂ ਵਿੱਚ ਥੋੜਾ ਥੋੜਾ ਭਿੰਨ ਭੇਦ ਹੈ ਜਿਹਾ ਕਿ ਅਜਿਹੀਆਂ ਹਾਲਤਾਂ ਵਿੱਚ ਜ਼ਰੂਰ ਹੋਇਆ ਕਰਦਾ ਹੈ, ਪਰ ਮੋਟੀ ਗੱਲ ਸਭ ਪਸਤਕਾਂ ਵਿੱਚ ਸਾਂਝੀ ਹੈ ਅਤੇ ਇਸਦਾ ਸੰਬੰਧ ਵਰਣਨ ਇਉਂ ਹੈ :—

“ਆਦਿ ਵਿੱਚ ਜਦ ਵਾਹਿਗੁਰੂ ਨੇ ਸ੍ਰਿਸ਼ਟੀ ਰਚੀ ਤੇ ਦੇਵ ਦੇਤ ਤੇ ਤਦ ਤੋਂ ਹੀ ਦੇਵਾਂ ਅਤੇ ਦੈਤਾਂ ਵਿੱਚ ਡਾਢੀ ਦੁਸ਼ਮਣੀ ਸੀ, ਅਤੇ ਦੇਵਾਂ ਇਹ ਕੋਸ਼ ਕਰਦੇ ਸਨ ਜੁ ਅਸੀਂ ਚਿਰੰਜੀਵ ਹੋ ਜਾਈਏ। ਜਿਸ ਤਰ੍ਹਾਂ ਦੇਵ ਕੋਸ਼ ਕਰਦੇ ਸਨ ਉਸ ਤਰ੍ਹਾਂ ਦੇਤ ਵੀ ਤਮਸੀ ਤਪਸਿਆ ਕਰਦੇ ਸਨ ਤੇ ਸਿਵ ਵਿਸ਼ਨੂੰ ਅਤੇ ਬ੍ਰਹਮਾ ਜੀ ਪਾਸ ਅਮਰ ਹੋਣ ਲਈ ਪ੍ਰਾਰਥਨਾ ਕਰਦੇ ਸਨ। ਪਰ ਆਖਰਕਾਰ ਦੇਵਤਿਆਂ ਦੀ ਪ੍ਰਾਰਥਨਾ ਕਬੂਲ ਹੋਈ ਤੇ ਅਸੁਰ ਪਿੱਛੇ ਰਹਿ ਗਏ, ਕਿਉਂਕਿ ਜਿਸ ਵੇਲੇ ‘ਖੀਰ-ਸਮੁੰਦਰ’ ਰਿੜਕਿਆ ਗਿਆ ਉਸ ਵੇਲੇ ਵਿਸ਼ਨੂੰ ਜੀ ਨੇ ਦੇਵਤਿਆਂ ਦੀ ਮਦਦ ਕੀਤੀ। ਸਮੁੰਦਰ ਰਿੜਕਣ ਵੇਲੇ ਮੰਦਰਾਚਲ ਪਰਬਤ ਮਧਣ ਬਣਿਆ ਗਿਆ ਤ ਬਾਸਕ ਨਾਗ ਰਿੜਕਣ ਦੀ ਰੱਸੀ ਬਣਿਆ। ਇਕ ਪਾਸ ਦੇਵਤਿਆਂ ਨੇ ਫਤਿਆ ਤੇ ਦੂਸਰਾ ਅਸੁਰਾਂ ਨੇ। ਰਿੜਕਣ ਤੇ, ਲਿਖਿਆ ਹੈ, ਚਦਾ ਰਤਨ ਇਸ ਤਰ੍ਹਾਂ ਪ੍ਰਾਪਤ ਹੋਏ ਜਿਸ ਤਰ੍ਹਾਂ ਦਹੀਂ ਰਿੜਕਣ ਤੇ ਮੱਖਣ ਨਿਕਲਦਾ ਹੈ। ਇਨ੍ਹਾਂ ਚੰਦਾਂ ਰਤਨਾਂ ਦੇ ਨਾਮ ਭਿੰਨ ਭਿੰਨ ਕਿਤਾਬਾਂ ਵਿੱਚ ਭਿੰਨ ਦਿੱਤੇ ਹੋਏ ਹਨ, ਪਰ ਮੋਟੀ ਗੱਲ ਇਹ ਹੈ ਜੁ ਸਭ ਤੋਂ ਪਹਿਲੋਂ ਦਸ ਤੇ ਚਾਰ (ਚੰਦਾ) ‘ਰਤਨ’ ਨਿਕਲੇ ਤੇ ਇਸ ਤੋਂ ਉਪਰੰਤ ਲਖਸ਼ਮੀ ਜੀ ਅੰਮ੍ਰਿਤ ਦਾ ਛੱਨਾ ਲੈ ਕੇ ਨਿਕਲੀ। ਜਿਸ ਨੂੰ ਦੇਵਤਿਆਂ ਨੇ ਪਾਨ ਕੀਤਾ ਤੇ ਸਦੀਵ ਲਈ ਅਮਰ ਹੋ ਗਏ। ਅੰਮ੍ਰਿਤ ਨਿਕਲਣ ਤੋਂ ਪਹਿਲੋਂ ਬਿਖ ਵੀ ਨਿਕਲੀ ਸੀ ਜਿਸ ਨੂੰ ਮਹਾਂਦੇਵ ਜੀ ਨੇ ਆਪ ਪੀ ਲਿਆ, ਜਿਸ ਕਰਕੇ ਅੱਜ ਤੇੜੀ ਉਨ੍ਹਾਂ ਨੂੰ ਨੀਲ-ਕੰਠ ਆਖਿਆ ਜਾਂਦਾ ਹੈ। ਯਥਾ ਨੀਲ ਕੰਠ ਨਰਹਰਿ ਨਾਰਾਇਣ ਨੀਲ ਬਸਨ ਬਨਵਾਰੀ (ਪਾਤਸ਼ਾਹੀ ੧੦)”。 ਲਿਖਿਆ ਹੈ ਜੁ ਅਸੁਰ ਤਾਂ ਲਖਸ਼ਮੀ ਜੀ ਦੇ ਸਰੂਪ ਉਪਰ ਮੌਹਤ ਰਹੇ, ਤੇ ਸੂਰ (ਦੇਵਤੇ) ਇਤਨੀ ਦੇਰ ਵਿੱਚ ਅੰਮ੍ਰਿਤ ਪਾਨ ਕਰਕੇ ਹਮੇਸ਼ਾ ਲਈ ਅਮਰ ਹੋ ਗਏ।”

ਇਹ ਹੈ ਪੁਰਾਣਿਕ ਕਥਾ ਜਿਹੜੀ ਬੜੀ ਸੁੰਦਰ ਤੇ ਮਨਮੋਹਣੀ ਹੈ, ਜਿਸਦਾ ਵਰਣਨ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੀ ਹਿੰਦੂ ਕਥਾ-ਵਾਰਤਾ (Mythology) ਵਿੱਚ ਆਉਂਦਾ ਹੈ।

ਇਨ੍ਹਾਂ ਅੱਡ ਅੱਡ ਦੇਸਾਂ ਦੀਆਂ ਅੱਡ ਅੱਡ ਕਹਾਣੀਆਂ ਤੋਂ ਨਿਸਚਤ ਗੱਲ ਇਹ ਨਿਕਲਦੀ ਹੈ ਜੁ ਅੰਮ੍ਰਿਤ ਦੀ ਥੋੜੀ ਦੁਨਿਆਵੀ ਪੁਰਸ਼ ਹੀ ਨਹੀਂ ਕਰਦੇ ਸਗੋਂ ਰਿਸੀ, ਮੁਨੀ, ਪੀਰ, ਅੱਲੀਆ ਤੇ ਭਗਤ ਜੁਗੇ ਜੁਗ ਕਰਦੇ ਆਏ ਹਨ। ਕਵੀਆਂ ਦੀ ਕਵਿਤਾ ਵੀ ਇਨ੍ਹਾਂ ਇਸ਼ਾਰਿਆਂ ਤੇ ਕਟਾਖਸ਼ਾਂ ਨਾਲ ਸੰਪੰਨ ਹੋਣ ਕਰਕੇ ਹੀ ‘ਅਰਸੀ’ ਅਖਵਾਉਂਦੀ ਹੈ। ਜੋ ਕਵੀ ਇਸ ‘ਗੁਪਤ-ਗੋਗਾ’ ਵਿੱਚ ਇਸ਼ਟਾਨ ਨਹੀਂ ਕਰਦਾ ਯਾ ਕਰਾਉਂਦਾ ਉਹ

ਮਾਨਸੋਨਾ ਨਹੀਂ ਪਿੱਤਲ ਹੈ। ਦੂਰੋਂ ਭਾਵਾਂ ਦੇਂਹਾਂ ਦੀ ਲਿਸ਼ਕ ਇੱਕੋ ਜਿਹੀ ਹੋਵੇ ਪਰ ਪਿੱਤਲ ਪਿੱਤਲ ਹੀ ਹੈ। ਕਾਲੀਦਾਸ ਤ ਸ਼ੈਕਸਪੀਅਰ ਉਪਰ ਵੀ ਇਸੇ ਸੂਰਜ ਦੀਆਂ ਕੁਝ ਕੁਝ ਕਿਰਨਾਂ ਪਈਆਂ ਸਨ। ਪਰ ਜੇ ਇਸ ਪ੍ਰਚੰਡ ਸੂਰਜ ਦੇ ਪੂਰਨ ਦਰਸ਼ਨ ਕਰਨੇ ਹੋਣ ਤਾਂ ਗੁਰੂ—‘ਗੰਥ’ ਜੀ ਦੇ ਹੀ ਦਰਸ਼ਨ ਕਰਨੇ ਚਾਹੀਏ ਹਨ, ਕਿਉਂਕਿ ਉਹ ਬੁਝਾਰਤਾਂ, ਪਰਦੇ ਤੇ ਘੁੰਡ ਜਿਹੜੇ ਹੋਰ ਧਾਰਮਕ ਪੁਸਤਕਾਂ ਉਪਰ ਪਏ ਹੋਏ ਹਨ। ਗੁਰੂ ਮਹਾਰਾਜ ਦੀ ਕਿਰਪਾ ਨਾਲ ਇਥੇ ਆਕੇ ਸਭ ਖੁੱਲ੍ਹੇ ਗਏ ਹਨ। ਪਰ ਅੰਮ੍ਰਿਤ ਦੀ ਕਦਰ ਤੇ ਪਰਖ ਕੌਣ ਜਾਣਦਾ ਹੈ? ਗੁਰੂ ਮਹਾਰਾਜ ਨੇ ਲਿਖਿਆ ਹੈ:—

‘ਅੰਮ੍ਰਿਤ ਕੀ ਸਾਰ ਸੋਈ ਜਾਣੇ ਜਿ ਅੰਮ੍ਰਿਤ ਕਾ ਵਧਾਰੀ ਜੀਓ। (ਮਾ: ਮ; ੧)

ਸਾਕਤ ਪੁਰਸ ਭਾਗ-ਹੀਣ ਹੋਣ ਕਰਕੇ ਅੰਮ੍ਰਿਤ ਤੋਂ ਵਾਂਜੇ ਰਹਿਦੇ ਹਨ:—

ਅੰਮ੍ਰਿਤ ਕਉਰਾ ਬਿਖਿਆ ਮੀਠੀ। ਸਾਕਤ ਕੀ ਬਿਧਿ ਨੈਨਹੁ ਡੀਠੀ।

ਕੂੰਜਿ ਕਪਟੁ ਅਹੰਕਾਰਿ ਰੀਝਾਨਾ। ਨਾਮ ਸੁਨਤ ਜਨੁ ਬਿਛੂਅ ਛਸਾਨ।’

(ਰਾ: ਮ: ਪ)

੩.

ਬਬੀਹਾ-ਅਵਸਥਾ !

ਅੱਜ ਤੋਂ ਨੌਂ ਸਾਲ ਪਹਿਲਾਂ ਜਦ ਮੈਂ ਕਸਮੀਰ ਤੋਂ ਬਦਲ ਰਾਮਬਨ (ਜੰਮ੍ਹ) ਆਇਆ ਤਾਂ ਇਸ ਜੰਗਲ ਦਾ ਬੰਦੋਬਸਤ (Working Plan) ਕਰਨ ਲਈ ਮੈਂ ਤੇ ਸਾਡਾ ਕਾਨੜਰਵੇਟਰ ਲੈਂਬਰਟ (Lembert) ਸਾਹਿਬ ਇੱਕ ਦਿਨ ਮਰਮਤ ਦੇ ਜੰਗਲਾਂ ਵਿੱਚ ਫਿਰ ਰਹੇ ਸਾਂ । ਡਾਢਾ ਸੁਹਾਉਣਾ ਸਮਾਂ ਸੀ; ਪਹਾੜਾਂ ਉੱਪਰ ਬਰਫਾਂ ਹੁਣੇ ਹੀ ਗਲਣ ਲਗੀਆਂ ਸਨ ਤੇ ਸੁੱਕੇ ਸੜੇ ਬੂਟੇ 'ਵੱਡੀ-ਨਿੱਦਰਾ' ਤੋਂ ਉਠ ਅੱਖਾਂ ਪਏ ਮਲਦੇ ਸਨ । ਚੇਤ ਵਿਸਾਖ ਦੇ ਦਿਨ ਸਨ, ਫੌਂਗਣ ਦੇ ਫਗਵਾੜੇ ਤਾਂ ਅੱਗੇ ਫੁੱਟ ਬੈਠੇ ਸਨ, ਹੁਣ ਪੱਤੀਆਂ ਕੱਢ ਰਹੇ ਸਨ । ਚੇਤ ਵਿੱਚ ਚਾਰੇ ਪਾਸੇ ਸਰ੍ਹਿਊਂਡਿੰਗ ਦੇ ਖੇਤ ਠਾਠਾਂ ਮਾਰ ਰਹੇ ਸਨ । ਜਿਧਰ ਦੇਖੋ ਮਾਨੋ ਸਾਵੀ-ਪੀਲੀ ਮਖਮਲ ਹੀ ਵਿਛੀ ਹੋਈ ਹੈ । ਉੱਪਰ ਨੀਲੇ ਅਸਮਾਨ ਤੇ ਸੂਰਜ ਦੀਆਂ ਨਵੀਆਂ ਫੁੱਟੀਆਂ ਕਿਰਣਾਂ ਲਲਾਰੀਆਂ ਵਾਂਝਣ ਬੱਦਲਾਂ ਨੂੰ ਲਾਲ ੨ ਰੰਗ ਰਹੀਆਂ ਸਨ, ਹੇਠਾਂ 'ਕਕੜਸਿੰਡੀ ਦੇ ਲਾਲ-ਪੱਤਰ ਬੱਦਲਾਂ ਨੂੰ ਮਿਹਣੇ ਮਾਰ ਮਾਰਕੇ ਆਖਦੇ ਸਨ, ਜੁ ਸਾਡੀ ਪੋਸ਼ਾਕ ਤੁਹਾਡੇ ਕੋਲੋਂ ਵੀ ਸੋਹਣੀ ਹੈ । ਥੋੜ ਅਤੇ ਬਨਖੋੜੀ ਦੇ ਬਿਰਛ ਫਰ ਸਾਵੇ-ਪੀਲੇ ਹੋ ਰਹੇ ਸਨ ਤੇ ਜੰਗਲੀ 'ਗੁਲਾਨਾਰ (Rhododendron Arboreum) ਦੇ ਖਿਤਨ ਕਰਕੇ ਮਾਨੋਂ ਚਾਰੇ ਪਾਸੇ ਲਾਲ ਲਾਲਟੈਨਾਂ ਹੀ ਲਿਸਕ ਰਹੀਆਂ ਸਨ । ਇਸ ਮੌਲੀ ਹੋਈ ਬਨਸਪਤੀ ਨੂੰ ਵੇਖਕੇ ਨੈਣਾਂ ਨੂੰ ਠੰਢੇ ਪੈਂਦੀ ਸੀ ਤ ਤੱਕ ਤੱਕ ਕੇ ਦਿਲ ਖੀਵਾ ਹੁੰਦਾ ਸੀ । ਬੁਲਬੁਲਾਂ ਇੱਕ ਟਹਿਣੀ ਤੋਂ ਟੱਪ ਦੂਜੀ ਟਹਿਣੀ ਉੱਪਰ ਜਾਂਦੀਆਂ ਸਨ ਤੇ ਛੇਲ ਰਾਗ ਅਲਾਪਦੀਆਂ ਸਨ । ਝਨਾਂ ਦੇ ਕੰਢੇ ਉਪਰ ਬਣ-ਕੋਇਲਾ^੧ ਮਸਤ ਹੋਈਆਂ ਹੋਈਆਂ ਸੁਰੀਲੇ ਸੋਹਲੇ ਗਾ ਰਹੀਆਂ ਸਨ । ਬਸੰਤੀ ਫੁੱਲਾਂ ਦੀ ਫੇਜ ਇਸ ਤਰ੍ਹਾਂ ਠਾਣਾਂ ਮਾਰਦੀ ਸੀ ਮਾਨੋ ਸਾਰੇ ਅੰਬਰੀ-ਤਾਰੇ ਹੇਠਾਂ ਹੀ ਭੱਜ ਆਏ ਹਨ । ਭਿੰਨੀ ਭਿੰਨੀ ਸੁਗੋਪ-ਸਾਰੇ ਪਾਸ ਖਿੱਲਗੀ ਹੋਈ ਸੀ ਤੇ ਬਸੰਤ ਰਾਜਾ ਲਾਲ ਪੀਲੇ ਤਖਤ ਉੱਪਰ ਬੈਠਕੇ ਖਿੜ ਖਿੜ ਪਿਆ ਹਸਦਾ ਸੀ । ਇਸ ਅਲਬੇਲੇ ਸਮੇਂ ਅਸੀਂ ਇੱਕ ਪਹਾੜੀ ਟੱਪ ਦੂਜੀ ਪਹਾੜੀ ਤੇ ਜਾਂਦੇ ਸਾਂ ਤੇ ਦਿਆਰ-ਅਨੰਦਰ ਦੇ ਜੰਗਲਾਂ ਦਾ ਅੱਟਾ-ਸੱਟਾ (Estimate) ਲਾਉਂਦੇ ਸਾਂ ਜੁ ਇੱਕ ਨਾਲੇ ਵਿੱਚੋਂ ਡਾਢੀ ਖਿੱਚਵੀਂ ਆਵਾਜ਼ ਆਈ । ਇਹ ਆਵਾਜ਼

੧. ਸਿਆਲ । ੨. ਇੱਕ ਬੂਟਾ ਹੁੰਦਾ ਹੈ ਜਿਸ ਵਿੱਚੋਂ ਕਕੜਸਿੰਡੀ ਨਿਕਲੀ ਹੈ । ਇਸ ਦੇ ਪੱਤਰ ਡਾਢੇ ਲਾਲ ਹੁੰਦੇ ਹਨ । ੩. ਇੱਕ ਬੂਟਾ ਹੈ ਇਸ ਦੇ ਫੁਲ ਗੁਲਾਨਾਰੀ ਹੁੰਦੇ ਹਨ । ੪. ਇਹ ਪਹਾੜੀ ਕੋਇਲ ਹੈ ।

ਬੜੀ ਹੀ ਚੁਭਵੀਂ ਸੀ ਤੇ ਇੰਝ ਪ੍ਰਤੀਤ ਹੁੰਦਾ ਸੀ ਜਿਸ ਤਰ੍ਹਾਂ ਕੋਈ ਚੀਕਾਂ ਮਾਰ ਮਾਰ ਕੇ ਗੇ ਰਿਹਾ ਹੈ। ਜਿਉਂ ਜਿਉਂ ਅਸੀਂ ਨੇੜ ਗਏ ਹੋਰ ਚਿੰਤਾ ਲੱਗੀ, ਪਰ ਅਖੀਰ ਨੂੰ ਪਤਾ ਲੱਗਾ ਕਿ ਇਹ ਆਵਾਜ਼ ਕਿਸੇ ਆਦਮੀ ਦੀ ਨਹੀਂ ਬਲਕਿ ਜੰਗਲੀ ਜੀਵ ਜੰਤੂ ਦੀ ਹੈ। ਆਵਾਜ਼ ਵਿੱਚ ਅੰਜਿਹੀ ਪੀੜ ਸੀ ਮਾਣੋਂ ਕਿਸੇ ਦਾ ਕਲੇਜਾ ਰੋਣ ਨਾਲ ਫੁੱਟ ਰਿਹਾ ਹੈ। ਅੰਜਿਹੀ ਚੀਖ-ਪੁਕਾਰ ਮੈਂ ਇਸ ਤੋਂ ਪਹਿਲਾਂ ਆਪਣੇ ਕੰਨਾਂ ਨਾਲ ਨਹੀਂ ਸੀ ਸੁਣੀ, ਤੇ ਅੱਜ ਵੀ ਜਦ ਮੈਂ ਉਸ ਆਵਾਜ਼ ਨੂੰ ਯਾਦ ਕਰਦਾ ਹਾਂ ਤਾਂ ਮੇਰੀ ਕਲਮ ਬਰ ੨ ਕੰਬਦੀ ਹੈ। ਇਸ ਚੀਕ ਪੁਕਾਰ ਦੀ ਤਸਵੀਰ ਖਿੱਚਣੀ ਮੁਸ਼ਕਲ ਹੈ, ਪਰ ਜੇ ਠੀਕ ਦਿਲ ਵਿੱਚ ਨਕਸ਼ ਬੰਨਣਾ ਹਵੇ ਤਾਂ ਵਿਲਲਾਂਦੀ ਦਰੋਪਤੀ ਨੂੰ ਯਾਦ ਕਰ ਲਓ, ਭਾਈ ਗੁਰਦਾਸ ਜੀ ਨੇ ਦਰੋਪਤੀ ਦੀ ਦੁਰਦਸ਼ਾ ਇਸ ਤਰ੍ਹਾਂ ਖਿੱਚਕੇ ਦੱਸੀ ਹੈ :—

‘ਅੰਦਰ ਸਭਾ ਦੁਸਾਸਨੇ ਮਥੇ ਵਾਲ ਦਰੋਪਤੀ ਆਂਦੀ ।

ਦੂਤਾਂ ਨੋ ਫੁਰਮਾਇਆ ਨੰਗੀ ਕਰਹੁ ਪੰਚਾਲੀ ਬਾਂਦੀ ।

ਪੰਜੇ ਪਾਂਡੇ ਵੇਖਦੇ ਅਉਘਟ ਰੁਧੀ ਨਾਰਿ ਜਿਨ੍ਹਾਂ ਦੀ ।

ਅੱਖੀਂ ਮੌਟ ਧਿਆਨ ਧਰ ਹਾ ਹਾ ਕ੍ਰਿਸ਼ਨ ਕਰੇ ਵਿਲਲਾਂਦੀ ।’

ਇਹ ਵੈਣ ਤੇ ਵਿਰਲਾਪ ਬਸ ਦਰੋਪਤੀ ਵਰਗਾ ਹੀ ਸੀ। ਇੱਕ ਚੀਕ ਮਗਰੋਂ ਇੱਕ ਹੋਰ ਚੀਕ, ਇਸ ਤੋਂ ਉਪਰੰਤ ਹੋਰ ਚੀਕ। ਸੁਣਨ ਵਾਲੇ ਦੇ ਦਿਲ ਵਿੱਚ ਤੀਰ ਤੇ ਤੀਰ ਪੈਂਦੇ ਸਨ। ਜੇ ਦਰੋਪਤੀ ਦੀ ਤਸਵੀਰ ਨੂੰ ਇਸ ਮੈਂ ਅੱਖਾਂ ਸਾਮੂਣੇ ਨਾ ਲਿਆ ਸਕੇ ਤਾਂ ਸੋਹਣੀ ਦਾ ਉਹ ਸਮਾਂ ਯਾਦ ਕਰਨਾ ਚਾਹੀਦਾ ਹੈ ਜਦੋਂ ਘੜਾ ਕਨਾਂ ਵਿੱਚ ਖੁਰਨ ਲੱਗੀ ਸੀ। ਜਿਉਂ ੨ ਘੜਾ ਖੁਰਦਾ ਸੀ ਤਿਉਂ ੨ ਸੋਹਣੀ ਦੇ ਹਿਰਦੇ ਵਿੱਚੋਂ ਵਧੇਰੇ ਚੀਕਾਂ ਨਿਕਲਦੀਆਂ ਸਨ। ਇਨ੍ਹਾਂ ਚੀਕਾਂ ਦੇ ਸੱਲ ਕੈਣ ਸਹਿ ਸਕਦਾ ਹੈ। ਜੇ ਮਹੀਂਵਾਲ ਕੋਲੋਂ ਵੀ ਪੁੱਛਿਆ ਜਾਵੇ ਤਾਂ ਉਹ ਹੋਰ ਕੀ ਜੁਆਬ ਦੇ ਸਕਦਾ ਹੈ ਸਿਵਾਇ ਇਸ ਦੇ ਜੁ ਆਪਣਾ ਛਾਨਣੀ ਵਰਗਾ ਹਿਰਦਾ ਅੱਗੇ ਕਰ ਦੇਵੇ। ਇਸ ਆਵਾਜ਼ ਨੂੰ ਸਣਦੇ ੨ ਜਦ ਅਸੀਂ ਨਾਲੇ ਵੱਲ ਗਏ ਤਾਂ ਪਤਾ ਲੱਗਾ ਜੁ ਇਹ ਚੀਕਾਂ ਤਾਂ ਕਿਸੇ ਉਡਾਰ-ਪੰਛੀ ਦੀਆਂ ਹਨ! ਲੈਂਬਰਟ ਸਾਹਿਬ ਬੂਟੇ ਤੇ ਪੰਛੀ ਪਰਖਣ ਵਾਲੇ ਸਨ, ਪਰ ਉਨ੍ਹਾਂ ਨੂੰ ਵੀ ਇਸ ਦੇ ਨਾਮ ਦਾ ਪਤਾ ਨਹੀਂ ਸੀ, ਤੇ ਮੈਂ ਤਾਂ ਪਹਿਲੀ ਹੀ ਵਾਰੀ ਇਹ ਕੁਰਲਾਉਣੀ ਆਵਾਜ਼, ਸੁਣੀ ਸੀ। ਜੇ ਸਾਡੇ ਨਾਲ ਕੋਈ ਜ਼ਿਮੀਦਾਰ ਹੁੰਦਾ ਅਸੀਂ ਉਸ ਕੋਲੋਂ ਪੁੱਛਦੇ ਜੁ ਇਸ ਅਣੋਖੇ ਪੰਛੀ ਦਾ ਕੀ ਨਾਉਂ ਹੈ। ਪਰ ਉਸ ਵਕਤ ਉੱਚੀਆਂ ਘਾਟੀਆਂ ਉਪਰ ਸਾਡੇ ਨਾਲ ਹੋਰ ਕੋਈ ਨਹੀਂ ਸੀ। ਤੇ ਜਿਸ ਵੇਲੇ ਆਦਮੀ ਮਿਲੇ ਪੰਛੀ ਪਿੱਛੇ ਰਹਿ ਗਿਆ ਸੀ। ਕੈਪ ਵਿੱਚ ਪਹੁੰਚਕੇ ਪੁੱਛਣ ਪਰ ਸਾਨੂੰ ਪਤਾ ਲੱਗਾ ਜੁ ਇਹ ਚੀਕਾਂ ਮਾਰ ੨ ਕੇ ਰੋਣ ਵਾਲਾ ਪੰਛੀ ਤਾਂ ‘ਬਬੀਹਾ’ (ਪਪੀਹਾ)¹ ਹੈ। ਹੁਣ ਪੁਸਤਕਾਂ ਅਤੇ ਕਵਿਤਾਵਾਂ ਵਿੱਚ ਤਾਂ

1. ਕਈ ਲੋਕ ਬਬੀਹੇ ਨੂੰ ਬੀਡਾ ਹੀ ਸਮਝਦੇ ਹਨ ਜਿਹੜਾ ਸਾਵਣ ਵਿੱਚ ਬੋਲਦਾ ਹੈ ਪਰ ਬੀਡਾ ਤਾਂ ਲਿੱਕਾ ਕੀੜਾ ਹੈ ਤੇ ਬਬੀਹਾ ਵੱਡਾ ਜਿੱਡਾ ਪੰਛੀ। ਦੋਹਾਂ ਦੀ ਆਵਾਜ਼ ਵਿੱਚ ਦਿਨ ਰਾਤ ਦਾ ਫਰਕ ਹੈ!

ਕਈ ਵਾਰੀ ਮੈਂ ਬਬੀਹੇ ਦੀ ਚੀਕ ਪੁਕਾਰ ਪੜ੍ਹੀ ਸੀ, ਪਰ ਪੜ੍ਹਨਾ ਹੋਰ ਗੱਲ ਹੈ ਤੇ ਸੁਣਨਾ ਹੋਰੋਂ ਗੱਲ। ਬਬੀਹੇ ਦਾ ਕੁਰਲਾਣਾ ਉੱਹੋਂ ਹੀ ਜਾਣਦਾ ਹੈ ਜਿਸਨੇ ਆਪਣੇ ਸ੍ਰਵਣਾਂ ਨਾਲ ਉਸਦੀ ਦਰਦ-ਭਰੀ ਕਹਣੀ ਸੁਣੀ ਹੋਵੇ। ਹੋ ਸਕਦਾ ਹੈ ਜੁ ਸਾਨੂੰ ਇਸ ਪੰਛੀ ਦੀ ਅਵਾਜ਼ ਜਿਆਦਾ ਚਭਾ ਹੋਵ ਕਿਉਂਕਿ ਸਮਾਂ ਬੰਦ ਦਾ ਸੀ ਤੇ ਆਸ-ਪਾਸ ਦੀ ਮੌਲੀ ਹੋਈ ਬਨਸਪਤੀ ਦੇ ਮੁਕਾਬਲੇ ਵਿੱਚ ਇਹ ਵੈਣ ਇਸ ਤਰ੍ਹਾਂ ਚੁਕਦੇ ਸਨ ਜਿਸ ਤਰ੍ਹਾਂ ਅਨੇਦ ਕਾਰਜ ਦੇ ਸਾਂ ਕੋਈ ਢਾਹਾਂ ਮਾਰੇ। ਸੱਚਮੁਚ ਇਸ ਦੀ ਚੀਕ ਕਰਦਾ ਵਾਂਗ ਹਿਰਦੇ ਨੂੰ ਚੀਰਦੀ ਸੀ ਤੇ ਇਉਂ ਜਾਪਦਾ ਸੀ ਜਿਸ ਤਰ੍ਹਾਂ ਕੋਈ ਬਾਵਰਾ ਰੇਗ ਵਿੱਚ ਭੇਗ ਪਾ ਰਿਹਾ ਹੈ ਇਸ ਕਰਕੇ ਅੰਗਰੋਜ਼ੀ ਵਿੱਚ ਇਸ ਦਾ ਨਾਉਂ ਪਾਗਲ ਪੰਛੀ (Brain fever bird or Hawk Cuckoo) ਹੈ। ਮੇਰਾ ਦਿਲ ਉਪਰ ਤਾਂ ਇਤਨਾ ਅਸਰ ਉਸ ਪੰਛੀ ਦਾ ਹੋਇਆ ਜੁ ਹੁਣ ਤੋੜੀ ਮੈਂ ਮਰਮਤ ਦੇ ਜੰਗਲਾਂ ਵਿੱਚੋਂ ਜਾਣ ਵੇਲ ਤ੍ਰਖਕਦਾ ਹਾਂ ਕਿਉਂਕਿ ਉਹਾਂ ਹੀ ਨਕਸਾ ਮੇਰੇ ਦਿਲ ਵਿੱਚ ਫਿਰ ਬੱਝ ਜਾਂਦਾ ਹੈ ਜਿਹੜਾ ਕਈ ਸਾਲ ਥਹਿਲਕ ਮੈਂ ਦੇਖਿਆ ਸੀ।

* * * *

ਇਕ ਦਿਨ ਮੈਂ 'ਮਹਲੇ ਪਹਿਲੇ ਦੀ ਮਲਾਰ ਵਾਰ' ਪੜ੍ਹ ਰਿਹਾ ਸਾਂ, ਤਾਂ ਕੀ ਆਇਆ :—

"ਬਬੀਹਾ ਨਾ ਬਿਲਲਾਇ ਨਾ ਤਰਸਾਇ
ਏਹੁ ਮਨੁ ਖਸਮ ਕਾਹੁਕਮੁ ਮੰਨਿ ।
ਨਾਨਕੁ ਹੁਕਮਿ ਮੰਨਿਐ ਤਿਖ ਉਤਰੈ ।
ਚੜੈ ਚਲਗਲਿ ਵਨੁ ।

(ਸਲੋਕ ਮਹਲਾ ੩)

'ਬਬੀਹਾ ਜਲ ਮਹਿ ਤੇਰਾ ਵਾਸੁ ਹੈ, ਜਲ ਹੀ ਮਾਹਿ ਫਿਰਾਹਿ ।
ਜਲ ਕੀ ਸਾਰ ਨ ਜਾਣਹੀ ਤਾਂ ਤੁੰ ਕੁਕਣੁ ਪਾਹਿ ।
ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੇ ਥਾਉ ਨਾਹਿ ।
ਏਤੇ ਜਲਿ ਵਰਸਦੇ ਤਿਖ ਮਰਹਿ, ਭਾਗ ਤਿਨ੍ਹਾਂ ਕੇ ਨਾਹਿ ।
ਨਾਨਕ ਗੁਰਮੁਖਿ ਤਿਨ ਸੇਡੀ ਪਈ ਜਿਨਿ ਵਸਿਆ ਮਨ ਮਾਹਿ ।
ਬਬੀਹਾ ਇਵ ਤੇਰੀ ਤਿਖਾ ਨਾ ਉਤਰੈ, ਜੇ ਸਉ ਕਰਹਿ ਪੁਕਾਰ ।
ਨਦਰੀ ਸਤਿਗੁਰ ਪਾਈਐ ਨਦਰੀ ਉਪਜੈ ਪਿਆਰੁ ।
ਨਾਨਕ ਸਾਹਿਬੁ ਮਨਿ ਵਸੈ ਵਿਰਹੁ ਜਾਹਿ ਵਿਕਾਰ ।' (ਮ: ੩)

ਮਲਾਰ ਰਾਗ ਦੀਆਂ ਇਹ ਤੁਕਾਂ ਪੜ੍ਹਕੇ ਪਤਾ ਲੱਗਾ ਜ ਨਾਮ ਵਿਹੂਣਾ ਆਦਮੀ ਸੱਚ ਮੁਚ ਬਬੀਹੇ ਵਾਂਡ ਵਿਲਲਾਂਦਾ ਤੇ ਕੁਰਲਾਉਂਦਾ ਹੈ। ਬਬੀਹੇ ਬਾਬਤ ਪ੍ਰਸਿੱਧ ਹੈ ਜੁ ਛੱਪੜਾਂ ਬਲਕਿ ਵੱਡੇ ਵੱਡੇ ਦਰਿਆਵਾਂ ਵਿੱਚੋਂ ਵੀ ਪਾਣੀ ਨਹੀਂ ਪੀਂਦਾ, ਕਿਉਂਕਿ ਇਸ ਦਾ

ਪਿਆਰ ਮੀਂਹ ਦੀਆਂ ਬੁੰਦਾਂ ਲਈ ਪ੍ਰਿਉ ਪ੍ਰਿਉ ਦੀ ਪੁਕਾਰ ਕਰਦਾ ਰਹਿੰਦਾ ਹੈ। ਇਹ ਕੂਕ ਪੁਕਾਰ ਸਚ ਮੁਚ ਉਸ ਸਿਕਦੇ ਮਨੁੱਖ ਨਾਲ ਮਿਲਦੀ ਹੈ ਜਿਹੜਾ ਅਪਣੇ ਪਤੀ—ਪਰਮਾਤਮਾ ਤੋਂ ਛੁੱਟ ਹਾਲੋਂ ਬੇਹਾਲ ਹੋਇਆ ਹੋਇਆ ਹੋਵੇ। ਚਕੋਰ ਦੀ ਪ੍ਰੀਤ ਚੰਨ ਨਾਲ ਹੈ, ਪਰ ਇਤਨੀ ਨਹੀਂ ਜਿਤਨੀ ਬਬੀਹੇ ਦੀ ਬੱਦਲਾਂ ਨਾਲ ਹੈ, ਕਿਉਂਕਿ ਚਕੋਰ ਤਾਂ ਚਹਿ-ਚਹਿ ਕਰਕੇ ਸਿਰਫ ਗਾਊਂਦਾ ਰਹਿੰਦਾ ਹੈ ਪਰ ਬਬੀਹੇ ਦੀ ਜਿੰਦੜੀ ਤਾਂ ਡੁਲ੍ਹ ਡੁਲ੍ਹ ਬਾਹਰ ਨਿਕਲਦੀ ਹੈ। ਭਾਈ ਗੁਰਦਾਸ ਜੀ ਨੇ ਸੱਚੀ ਪ੍ਰੀਤ ਦੀਆਂ ਕਈ ਮਿਸਾਲਾਂ (ਉਦਾਹਰਨਾਂ) ਦਿੱਤੀਆਂ ਹਨ। ਜਿੱਦਾਂ :

ਲੇਲਾ ਮਜਨੂੰ ਆਸਕੀ ਚਹੁੰ ਚੱਕੀਂ ਜਾਤੀ ।

ਤੇ ਇਸੇ ਤਰ੍ਹਾਂ ਸੱਸੀ-ਪੁਨੂੰ, ਸੇਹਣੀ-ਮੰਹੀਂਵਾਲ, ਹੀਰ-ਰਾਂਝਾ, ਭਵਰਾ ਛੁੱਲ, ਮਿਰਗ-ਨਾਦ ਦੀਵਾ-ਪਤੰਗ, ਚੰਦ-ਚਕੋਰ, ਚਕਵੀ-ਸਰਜ, ਜਲ-ਕੰਵਲ, ਬੱਦਲ-ਮੌਰ ਨਾਦ-ਭਤਾਰ ਆਦਿ। ਪਰ ਮੈਨੂੰ ਤਾਂ ਮੁੜ ੨ ਬਬੀਹੇ ਦੇ ਬੱਦਲਾਂ ਦੀ ਪ੍ਰੀਤੀ ਤੇ ਵੈਰਾਗ ਦੇ ਵੈਣ ਹੀ ਯਾਦ ਆਉਂਦੇ ਹਨ, ਉਹ ਸੁਣ ਕੇ ਉਸ ਦਾ ਛਾਲਣੀ ਵਰਗਾ ਹਿਰਦਾ ਅੱਖਾਂ ਦੇ ਸਾਹਮਣੇ ਆ ਦੀਸ੍ਤਾਂ ਹੈ। ਇਸ ਤੋਂ ਉੱਚੀ ਤੇ ਸੁੱਚੀ ਮਿਸਾਲ ਘੱਟ ਹੀ ਕੋਈ ਹੋਰ ਹੋਵੇਗੀ। ਇਸੇ ਕਰਕੇ ਦਰਬਾਰ ਸਾਹਿਬ ਵਿੱਚ ਇਹੋ ਹੀ ਜ਼ਿਆਦਾ ਵਰਤੀ ਗਈ ਹੈ। ਨਾਲੇ ਨਿਜ ਦਾ ਤਜਰਬਾ ਵੀ ਇਹੋ ਹੀ ਦਸਦਾ ਹੈ ਕਿ ਜਿਸ ਤਰ੍ਹਾਂ ਬਬੀਹਾ ਘਨਹਰ-ਬੰਦ ਵਾਸਤੇ ਵਿਲਲਾਂ ਦਾ ਹੈ ਇਸੇ ਤਰ੍ਹਾਂ ਇਹ ਜੀਅ ਅੰਮ੍ਰਿਤ ਲਈ ਸਿਕਦਾ ਤੇ ਤਰਸਦਾ ਹੈ। ਬਬੀਹੇ ਦੀ ਸ਼ਾਂਤੀ ਤਦ ਤੋੜੀ ਨਹੀਂ ਹੁੰਦੀ ਜਦ ਤੋੜੀ ਮੇਘ ਦੀ ਬੂੰਦ ਨਾ ਪੀਏ। ਇਸੇ ਤਰ੍ਹਾਂ ਗੁਰ-ਸਿੱਖਾਂ ਦੀ ਤ੍ਰਿਪਤੀ ਨਹੀਂ ਹੁੰਦੀ ਜਦ ਤੋੜੀ ਨਾਮ ਦੀ ਅਦਭੁਤ ਬਰਖਾ ਨਾ ਵਸੇ। ਅੱਗੇ ਜਾਕੇ ਗੁਰੂ ਮਹਾਰਾਜ ਦਸਦੇ ਹਨ :—

“ਇਹੁ ਬਾਬੀਹਾ” ਪਸੂ ਹੈ ਇਸਨੇ ਬੂਝਣੁ ਨਾਹਿ ।
ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ।
ਨਾਨਕ ਗੁਰਮੁਖਿ ਜਿਨਿ ਪੀਆ ਤਿਨਿ ਬਹੁੜੀ ਨਾਲਾਗੀ ਆਇ ।”

(ਸਲੋਕ ਮ: ੩ ਵਾਰ ਮਲਾਰ)

“ਬਾਬੀਹਾ ਜਿਸਨੇ ਤੂੰ ਪੂਕਾਰਦਾ ਜਿਸਨੇ ਲੋਚੈ ਸਭੁ ਕੋਈ ।
ਆਪਣੀ ਕਿਰਪਾ ਕਰਿਕੈ ਵਸਿਸੀ ਵਣ ਤ੍ਰਿਣੁ ਹਰਿਆ ਹੋਇ ।
ਗੁਰ ਪਰਸਾਦੀ ਪਾਈਐ ਵਿਰਲਾ ਬੂੰਝੈ ਕੋਇ ।
ਬਹਦਿਆ ਉਠਦਿਆ ਨਿਤ ਧਿਆਇਐ ਸਦਾ ਸਦਾ ਸੁਖ ਹੋਇ ।
ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੇਇ ।”

ਇਸ ਤੋਂ ਸਪਸ਼ਟ ਹੈ ਜੇ ਗੁਰ-ਸਿੱਖਾਂ ਦੀ ਲੋਚ ਪੂਰੀ ਕਰਨ ਵਾਲੀ ਬੱਸ ਇੱਕੋ ਹੀ ਵਸਤੂ ਹੈ—‘ਨਾਮ’। ਨਾਲ ਹੀ ਇਹ ਦੱਸਿਆ ਗਿਆ ਹੈ ਕਿ ਨਾਮ ਦਾ ਸੋਮਾ ਤਾਂ

ਸਦਾ ਹੀ ਵਗਦਾ ਹੈ ਪਰ ਜਦ ਵਾਹਿਗੁਰੂ ਦੀ ਮਿਹਰ ਹੋਵੇ ਤਦ 'ਗੁਰ-ਪ੍ਰਸਾਦੀ' 'ਨਾਮ' ਦੀ ਪ੍ਰਾਪਤੀ ਹੁੰਦੀ ਹੈ। ਪਰ ਵੱਡੀ ਸਮਝਣ ਵਾਲੀ ਗੱਲ ਇਹ ਹੈ ਜੁ 'ਨਾਮ' ਕੀ ਵਸਤੂ ਹੈ। ਬੱਸ ਇਹੋ ਹੀ ਭੇਦ ਹੈ, ਇਹ ਹੀ ਬੱਸਰ-ਕਪਾਟ ਹੈ ਜਿਹੜਾ ਸਾਡੇ ਹਿਰਦੇ ਉਪਰ ਆਇਆ ਹੋਇਆ ਹੈ। ਇਹੋ ਹੀ ਅਮੌਲਕ ਪਰ ਗੁਪਤ ਖਜ਼ਾਨਾ ਹੈ ਜੋ ਢੂਡਣਾ ਹੈ। ਜੇ ਕਲਮ ਵਿੱਚ ਜੋਰ ਹੁੰਦਾ ਤਾਂ ਲਿਖਦੀ ਜੁ 'ਨਾਮ' ਕੀ ਹੈ, ਜੋ ਹੱਥ ਵਿੱਚ ਤ੍ਰਾਣ ਹੁੰਦਾ ਤਾਂ ਉੱਕਰਦਾ ਜੁ 'ਨਾਮ' ਕੀ ਹੈ, ਜੀਭਾ ਵਿੱਚ ਜੋਰ ਹੁੰਦਾ ਤਾਂ ਦੱਸਦੀ ਜੁ 'ਨਾਮ' ਕੀ ਹੈ, ਪਰ ਹੱਥ, ਕਲਮ, ਕਾਗਤ ਤਾਂ ਸਭੇ ਨਿਰ-ਸ਼ਕਤ ਹਨ—

'ਕਾਗਦਿ ਕਲਮ ਨ ਲਿਖਣਹਾਰੁ । ਮੰਨੇ ਕਾ ਬਹਿ ਕਰਨਿ ਵੀਚਾਰੁ ।

'ਐਸਾ ਨਾਮ ਨਿਰਜਨੁ ਹੋਇ । ਜੋ ਕੇ ਮੰਨਿ ਜਾਣੇ ਮਨਿ ਕੋਇ ।'

(ਜਪੁਜੀ

ਹਾਂ ਜੀ ਹੱਥ, ਕਲਮ ਤੇ ਕਾਗਤ ਤਾਂ ਸਭ ਅੰਤਕੀ ਚੀਜ਼ਾਂ ਹਨ, ਪਾਰ ਵਾਲੀਆਂ ਸੈਆਂ ਹਨ, ਮਾਇਆ ਰੂਪ ਹਨ, ਅੰਜਨ ਹਨ। ਪਰ ਨਾਮ ਤਾਂ 'ਨਿਰਜਨ' ਹੈ, ਅੰਤ ਵਾਲਾ ਨਹੀਂ, ਬਿਅੰਤ ਹੈ, ਆਰ ਪਾਰ ਵਾਲਾ ਨਹੀਂ ਅਪਰੰਪਰ ਹੈ, ਗਮਤਾ ਵਿੱਚ ਨਹੀਂ, ਅਗਮ ਹੈ, ਲਖਤਾ ਵਿੱਚ ਨਹੀਂ, ਅਲਖ ਹੈ। 'ਨਾਮ ਕੀ ਹੈ?' ਬੱਸ ਇਹੋ ਘੁੰਡੀ ਹੈ, ਬਿਖਮ ਗਾਂਠ' (Sphinx-riddle) ਹੈ ਜਿਹੜੀ ਹਰ ਇੱਕ ਗੁਰਸਿੱਖ ਨੇ ਆਪਣੇ ਵਾਸਤੇ ਆਪ ਖੋਲ੍ਹੀ ਹੈ। 'ਨਾਮ' ਉੱਚ ਤੋਂ ਉੱਚਾ, ਮੂੰਚ ਤੋਂ ਮੂੰਚਾ ਪਦਾਰਥ ਹੈ, ਹਾਂ ਜੀ, ਨਾਮ ਅੰਮ੍ਰਿਤ ਹੈ ਜਿਸ ਨੂੰ ਸੁਰ, ਨਰ ਮੁਨਿ ਜਨ ਖੋਜਦੇ ਹਨ। ਇਹ ਨਾਉਂ ਹੈ ਜੋ ਲਿਖਣ ਬੋਲਣ ਵਿੱਚ ਨਹੀਂ ਆਉਂਦਾ (The Word that is no Word)।

'ਐਸੇ ਰੇ ਹਰਿ ਰਸੁ ਮੀਠਾ । ਗੁਰਮੁਖਿ ਕਿਨੈ ਵਿਰਲੈ-ਡੀਠਾ ॥੧॥ ਰਹਾਉ ॥

ਨਿਰਮਲ ਜੋਤਿ ਅੰਮ੍ਰਿਤ ਹਰਿ ਨਾਮ । ਪੀਵਤ ਅਮਰ ਭਏ ਨਿਹਕਾਮ ॥

ਤਨੁ ਮਨੁ ਸੀਤਲੁ ਅਗਨਿ ਨਿਵਾਰੀ । ਅਨਦ ਰੂਪ ਪ੍ਰਗਟੇ ਸੰਸਾਰੀ ॥੨॥

ਕਿਆ ਦੇਵਉ ਜਾ ਸਭੁ ਕਿਛੁ ਤੇਰਾ । ਸਦ ਬਲਿਹਾਰਿ ਆਉ ਲਖ ਬੇਰਾ ॥

ਤਨੁ ਮਨੁ ਜੀਉ ਪਿੰਡੁ ਦੇ ਸਾਜਿਆ । ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥

ਖੋਲਿ ਕਿਵਾਰਾ ਮਹਲਿ ਬੁਲਾਇਆ । ਜੈਸਾ ਸਾ ਤੈਸਾ ਦਿਖਲਾਇਆ ॥

ਕਹੁ ਨਾਨਕ ਸਭੁ ਪੜਦਾ ਤੂਟਾ । ਹਉ ਤੇਰਾ ਤੂ ਮੈਂ ਮਨਿ ਵੂਠਾ ॥

[ਰਾਮਕਲੀ ਮ: ੫]

੧. ਐਸਾ ਦਾ ਭਾਵ ਹੈ ਜੁ ਅਜਿਹੀ ਅਕਹਿ ਵਸਤੂ ਨਾਮ ਹੈ; ਜੋ ਜਿਹਵਾ ਨਾਲ ਨਹੀਂ ਅੰਦਰੋਂ ਮਨ ਨਾਲ ਪ੍ਰਤੀਤ ਹੁੰਦੀ ਹੈ। ੨. ਅੰਜਨ = ਕਾਲਖ, ਸੁਰਮਾ, ਮਾਇਆ। ਨਿਰਜਨ = ਨਿਰ + ਅੰਜਨ = ਮਾਇਆ ਤੋਂ ਰਹਿਤ।

੩. ਅਜਿਹਾ ਜੁ ਲਿਖਣ ਵਿੱਚ ਨਹੀਂ ਆ ਸਕਦਾ ਪਰ ਅਨੁਭਵ ਹੁੰਦਾ ਹੈ।

ਇਸ 'ਨਾਮ' ਦਾ ਮੁੱਲ ਕੀ ਹੈ ? ਅਮੇਲ ! ਇਸਦੇ ਬਦਲੇ ਕੀ ਦੇਣਾ ਹੋਇਆ ਜਾਂ ਸਭ ਕਿਛੁ ਤੇਰਾ' ਹੀ ਹੈ । ਇਸ ਨੂੰ ਬਾਹਰ ਕਿੱਥੇ ਢੂਡਣਾ ਹੋਇਆ ਜਦ ਵਥ ਘਰ ਹੀ ਹੋਵੇ ! ਅੰਦਰ ਤਾਂ ਹੈ ਪਰ ਫਿਰ ਵੀ ਇਸ ਦੀ ਖੇਜ ਜ਼ਰੂਰੀ ਹੈ ਕਿਉਂਕਿ ਜਦ ਤੋੜੀ ਹਿਰਦੇ ਦਾ ਬੱਜਰ ਕਪਾਟ ਨਾ ਖੁੱਲ੍ਹੇ ਤਦ ਤੋੜੀ ਨਿਜ ਮਹਲ' ਵਿੱਚ ਜਾਣ ਦੀ ਆਗਿਆ ਨਹੀਂ । ਸੇ ਇਸ ਕਰਕੇ ਮੁੜ ਇਹੋ ਹੀ ਸੁਆਲ ਕਰਨਾ ਪੈਂਦਾ ਹੈ ਜੇ ਨਾਮ ਕੀ ਹੈ ।

ਇਸ ਸੂਖਮ ਪ੍ਰਸ਼ਨ ਦਾ ਉੱਤਰ ਕਈ ਜਗ੍ਹਾਂ ਢੂੰਡਿਆ ਪਰ ਖੋਲ੍ਹਕੇ ਵਰਨਣ ਸਿਰਫ ਇੱਕੋ ਹੀ ਜਗ੍ਹਾ ਮਿਲਿਆ । ਮੌਟਾ ਭਾਵ ਇਕ ਹੈ ਜੇ ਭਾਵੇਂ 'ਨਾਮ' ਦੀ ਮਹਿਮਾਂ ਤਾਂ ਤੁਕ ਤੁਕ ਵਿੱਚ ਲਿਖੀ ਪਈ ਹੈ ਪਰ ਥੋੜੀਆਂ ਅਜਿਹੀਆਂ ਸਾਖੀਆਂ ਹਨ ਜਿਨ੍ਹਾਂ ਵਿੱਚ 'ਨਾਮ' ਉਪਰ ਮੰਹ-ਦੁਮੂੰਹੀ ਗੱਲਾਂ ਹੋਈਆਂ ਹੋਣ । ਇਹ ਸਾਖੀ ਮੀਆਂ ਮਿੱਠੇ ਦੀ ਹੈ ਜਿਸ ਦਾ ਵਰਣਨ ਸਭੈ ਜਨਮ-ਸਾਖੀਆਂ ਵਿੱਚ ਆਇਆ ਹੈ । ਇਸ ਦਾ ਸੰਖੇਪ ਹਾਲ ਇਉਂ ਹੈ ਕਿ ਗੁਰੂ ਨਾਨਕ ਜੀ ਮਹਾਰਾਜ ਜਦ ਸਿਆਲਕੋਟ ਵਿੱਚ ਆਪਣਾ ਕੰਮ ਮੁਕਾ ਦੱਖਣ ਵਾਲੀ ਫੇਰੀ ਨੂੰ ਤੁਰੇ ਤਾਂ ਮਿਠਨਕੋਟ ਵਿੱਚ ਜਾ ਪੁੱਜੇ । ਇਹ ਸਹਿਰ ਅੱਜ ਕਲ੍ਹੇ ਫੇਰਾ ਗਾਜੀ ਥਾਂ ਦੇ ਜ਼ਿਲੇ ਵਿੱਚ ਹੈ ਅਤੇ ਜਿਹਾ ਕਿ ਨਾਮ ਤੋਂ ਸਪਸ਼ਟ ਹੈ ਇਸ ਪਿੰਡ ਦਾ ਨਾਉਂ ਮੁਸਲਮਾਨ 'ਮੀਆਂ ਮਿੱਠਾ' ਜੀ ਤੋਂ ਪਿਆ । ਗੁਰੂ ਜੀ ਨੇ ਜਾਕੇ ਸਹਿਰ ਦੇ ਇੱਕ ਬਾਗ ਵਿੱਚ ਡੇਰਾ ਲਾਇਆ । ਮੀਆਂ ਮਿੱਠੇ ਨੇ ਗੁਰੂ ਨਾਨਕ ਜੀ ਮਹਾਰਾਜ ਦੀ ਵਡਿਆਈ ਤੇ ਪਰੀਪੂਰਨਤਾ ਬਾਬਤ ਬਹੁਤ ਕੁਝ ਸੁਣਿਆ ਹੋਇਆ ਸੀ । ਭਾਵੇਂ ਉਨ੍ਹਾਂ ਦੇ ਆਉਣ ਤੇ ਦਿਲੋਂ ਉਹ ਖੁਸ਼ ਤਾਂ ਹੋਇਆ ਪਰ ਪੀਰ ਹੋਕੇ ਵੀ ਅਜੇ ਦਿਲ ਵਿੱਚ ਈਰਖਾ ਦੀ ਜੁਆਲਾ ਪ੍ਰਜੂਲਤ ਸੀ । ਆਪਣੇ ਚਲਿਆਂ ਨੂੰ ਆਖਣ ਲੱਗਾ ਕਿ ਗੁਰੂ ਨਾਨਕ ਚੰਗੇ ਛੁਕੀਰ ਹਨ ਪਰ ਜੇਕਰ ਮੈਨੂੰ ਮਿਲਣ ਤਾਂ ਮੈਂ ਉਨ੍ਹਾਂ ਨੂੰ ਇੱਦਾਂ ਨਚੋੜ ਲਵਾਂਗਾ ਜਿਸ ਤਰ੍ਹਾਂ ਨਿਬੂੰ ਨਚੋੜੀਆ ਹੈ । ਫਿਰ ਆਖਿਆ ਜ ਮੈਂ ਉਨ੍ਹਾਂ ਉਪਰੋਂ ਇਸ ਤਰ੍ਹਾਂ ਮਲਾਈ ਉਤਾਰ ਲਵਾਂਗਾ ਜਿਸ ਤਰ੍ਹਾਂ ਦੁਧ ਉਤੋਂ ਉਤਾਰੀਦੀ ਹੈ । ਗੁਰੂ ਮਹਾਰਾਜ ਸਰਬ ਸ਼ਕਤੀਮਾਨ ਸਨ ਘਟ ਘਟ ਜਾਣਨ ਵਾਲ ਸਨ । ਜਦ ਮੀਆਂ ਮਿੱਠੇ ਨਾਲ ਗੱਲ ਬਾਤ ਹੋਈ ਤਾਂ ਗੱਸਟ 'ਨਥੀ ਯਾ ਰਸੂਲ ਮੀ ਲੋੜ' ਉਪਰ ਚੱਲੀ । ਗੁਰੂ ਮਹਾਰਾਜ ਨੂੰ ਸਲਾਮ ਕਰਕੇ ਮੀਆਂ ਮਿੱਠਾ ਆਖਣ ਲੱਗਾ 'ਹੇ ਨਾਨਕ ! ਜੇ ਨਥੀ ਰਸੂਲ (Prophet) ਨੂੰ ਮੰਨੋ ਤਾਂ ਤੁਸੀਂ ਦਰਗਾਹ ਵਿੱਚ ਕਬੂਲ ਹੋਓਗਾ ਗੁਰੂ ਮਹਾਰਾਜ ਨ ਆਖਿਆ, 'ਮੀਆਂ ਮਿੱਠਿਆ ! ਵਾਹਿਗੁਰੂ ਦੇ ਦਰਬਾਰ ਵਿੱਚ ਤਾਂ ਕਰੋੜਾਂ ਰਸੂਲ ਤੇ ਪੈਗੰਬਰ ਹਨ, ਜੇ ਨੀਯਤ ਰਾਸ ਕਰੋਂ, ਤਾਂ ਹੀ ਰੱਬ ਨਾਲ ਵਸਲ (ਮੇਲ) ਹੁੰਦਾ ਹੈ ।' ਤਾਂ ਮੀਏਂ ਮਿੱਠੇ ਨੇ ਆਖਿਆ, 'ਇਨ੍ਹਾਂ ਤੇਲ ਸੀਵਾ ਕਿਉਂ ਜਲੈ ?' ਇਸ ਦਾ ਭਾਵ ਇਹ ਸੀ ਕਿ ਜਦ ਤੋੜੀ ਪੈਗੰਬਰ ਦਾ ਦਿੱਤਾ ਹੋਇਆ' ਭਗਤੀ ਵਾਲਾ ਤੇਲ ਹਿਰਦੇ ਵਿੱਚ ਨਾ ਹੋਵੇ, ਦੀਵਾ ਕਿਸ ਤਰ੍ਹਾਂ ਜਲੇਗਾ ? ਗੁਰੂ ਜੀ ਨੇ ਉੱਤਰ ਦਿੱਤਾ ਜੇ 'ਇਹ ਦਾਤ ਕਿਸੇ ਮਨੁੱਖ ਦੇ ਦਿੱਤਿਆਂ ਨਹੀਂ ਲੱਭਦੀ, ਇਹ ਤਾਂ ਕਮਾਈ ਕਰਨ ਪਰ ਧੁਰੋਂ ਬਖਸ਼ਿਸ਼ ਹੁੰਦੀ ਹੈ, ਪਰਮਾਤਮਾ ਦਾ ਕੈ ਮਨ ਵਿੱਚ ਵਸਾਣ ਨਾਲ ਤੇ ਸੱਚ ਨਾਲ ਪੰਕਾ ਸੰਬੰਧ ਜੋੜਨ ਨਾਲ ਮਿਲਦੀ ਹੈ ।

'ਪੇਖੀ ਪੁਰਾਣ ਕਮਾਈਐ । ਭਉ ਵਟੀ ਇਤੁ ਤਨਿ ਪਾਈਐ ।
 'ਸਚੁ ਬੂਝਣੁ ਆਣਿ ਜਲਾਈਐ ॥੧॥ ਇਹੁ ਤੇਲੁ ਦੀਵਾ ਇਉ ਜਲੈ ॥
 ਕਰਿ ਚਾਨਣੁ ਸਾਹਿਬ ਤਉ ਮਿਲੈ ॥ ੧ ॥ ਰਹਾਉ ॥
 (ਸ੍ਰੀ ਰਾਗ ਮਹਲਾ ੧ ॥ ਘਰ ੫ ॥)

ਇਸ ਦੇ ਪਿੱਛੋਂ ਚਰਚਾ 'ਨਾਮ' ਦਾ ਚੱਲਿਆ ਤੇ ਗੁਰੂ ਜੀ ਮਹਾਰਾਜ਼ ਨੇ ਲਲਕਾਰ ਕੇ ਆਖਿਆ, "ਮੀਆਂ ਮਿੱਠਾ ! ਸੱਚੇ 'ਨਾਮ' ਬਿਨਾਂ ਮਨੁੱਖ ਬੰਧਨਾਂ ਵਿੱਚ ਪੈਂਦਾ ਹੈ, ਤੇ 'ਨਾਮ' ਬਿਨਾਂ ਉਸ ਦਾ ਛੁਟਕਾਰਾ ਨਹੀਂ ।"

'ਨਾਮ' ਦੀ ਚਰਚਾ ਢੇਰ ਚਿਰ ਹੁੰਦੀ ਰਹੀ ਤੇ ਇਹ ਸੁਣ ਕੇ ਮੀਆਂ ਮਿੱਠੇ ਨੇ ਕਿਹਾ, 'ਤੁਸੀਂ ਜੇ ਨਾਮ ਦਾ ਇਨੀ ਸਿਫਤ ਕਰਦੇ ਹੋ, ਦੱਸੋ 'ਨਾਮ' ਕੀ ਹੈ ?' ਗੁਰੂ ਜੀ ਨੇ ਉੱਤਰ ਦਿੱਤਾ, 'ਮੀਆਂ ਮਿੱਠਿਆ, 'ਉਸ 'ਨਾਮ' ਦੀ ਕੀਮਤ ਕਰੇ ਕਿਨ ਪਾਈ ਹੈ ?' ਮੀਆਂ ਮਿੱਠੇ ਨੇ ਬੇਨਤੀ ਕੀਤੀ ਕਿ 'ਮੇਹਰ ਭਰੋ, ਮੈਨੂੰ ਬੈਰ ਬੰਦਰੀ ਦਾ ਪਾਓ ਤੇ ਸਮਝਾਓ ।' ਗੁਰੂ ਮਹਾਰਾਜ਼ ਨੇ ਆਖਿਆ, 'ਇਹ ਸਮਝਣ ਦੀ ਗੱਲ ਨਹੀਂ, ਅਨੁਭਵ ਕਰਨ ਦੀ ਗੱਲ ਹੈ ।' ਮੀਆਂ ਮਿੱਠੇ ਨੇ ਹੱਥ ਜੋੜ ਕੇ ਅਰਜ ਕੀਤੀ, 'ਮਹਾਰਾਜ ! ਜਿੱਦਾਂ ਹੋ ਸਕੇ ਮੈਨੂੰ ਇਹ ਗੁਪਤ ਵਸਤੂ ਦੱਸੋ ।' ਤਦ ਬਾਬੇ ਨੇ ਆਖਿਆ, 'ਮੀਆਂ ਮਿੱਠਿਆ ! ਕਨ ਧਰ ਕੇ ਸੁਣ । ਤੈਨੂੰ ਕੁਝ ਸੁਣੀਂਦਾ ਹੈ ?' ਮੀਆਂ ਮਿੱਠੇ ਨੇ ਆਖਿਆ, 'ਜੀ ਨਹੀਂ । ਤਾਂ ਬਾਬੇ ਨੇ ਮੀਆਂ ਮਿੱਠੇ ਦੀ ਬਾਂਹ ਪਕੜੀ, ਉਸ ਨੂੰ ਇਕ ਪਾਸੇ ਲੇ ਗਏ, ਤੇ ਆਤਮ-ਦ੍ਰਿਸ਼ਟੀ ਦੀ ਦਾਮਨਿਕ ਜੁਆਲਾ ਉਸ ਉਪਰ ਸੁੱਟ ਕੇ ਪੁੱਛਣ ਲੱਗੇ 'ਮੀਆਂ ਮਿੱਠਿਆ ! ਹੁਣ ਤੈਨੂੰ ਕੁਝ ਸੁਣਾਈ ਦੇਂਦਾ ਹੈ ?' ਮੀਆਂ ਮਿੱਠਾ ਉਸ ਵੇਲੇ ਮੀਆਂ ਮਿੱਠਾ ਨਹੀਂ ਸੀ, ਉਹ ਤਾਂ ਗੁਰੂ ਦਾ ਪੱਠਾ (ਪੁੱਤਰ) ਸਿੱਖ ਬਣ ਚੁੱਕਾ ਸੀ । ਚਰਨ-ਕਮਲਾਂ ਤੇ ਢਹਿ ਪਿਆ ਤੇ ਅੱਖ ਦੇ ਇਕ ਫੇਰ ਵਿੱਚ ਬੇਅੰਤ ਜੁਗਾਂ ਦੇ ਅਨੰਦ ਭੋਗ ਆਇਆ । ਜਦ ਬਾਬਾ ਜੀ ਨੇ ਪੁੱਛਿਆ 'ਕਿ ਕੁਝ ਸੁਣਾਈ ਦੇਂਦਾ ਹੈ ?' ਤਾਂ ਆਖਣ ਲੱਗਾ, 'ਹੇ ਦੀਨਾਨਾਥ, ਪਤਤਿ-ਉਧਾਰਨ, ਮੈਨੂੰ ਤਾਂ ਇੰਝ ਨਜ਼ਰ ਆਉਂਦਾ ਹੈ ਜੁ ਮੇਰੇ ਰੋਮ ਰੋਮ ਵਿੱਚ ਅਤੁੱਟ-ਲਹਿਰਾਂ ਵਾਹਿਗੁਰੂ ਦੇ ਨਾਮ ਦੀਆਂ ਵਗ ਰਹੀਆਂ ਹਨ, ਤੇ ਅਕਹਿ ਹੀ ਗੀਤ ਗਾਇਨ ਕਰ ਰਹੀਆਂ ਹਨ । ਬੱਸ ਹੁਣ ਨਈ ਤੇ ਰਸੂਲ ਦੀ ਕੋਈ ਲੋੜ ਨਹੀਂ, ਹੁਣ ਤਾਂ ਇਹ ਜਿਉੜਾ ਆਪੇ ਹੀ ਨਈ ਬਣ ਗਿਆ ਹੈ !' ਨਾਮ ਦੀਆਂ ਅਤੁੱਟ ਲਹਿਰਾਂ ਰੋਮ ਰੋਮ ਵਿੱਚੋਂ ! ਹਾਂ ਜੀ, ਨਾਮ ਦੀ ਮਧੁਰ ਤੇ ਭਿੰਨੀ ਭਿੰਨੀ ਝਰਨਾਹਟ ਤਾਣੇ-ਪੇਟੇ ਵਿੱਚੋਂ ਹੀ ਨਹੀਂ, ਅੰਦਰੋਂ ਬਾਹਰੋਂ, ਸੱਜੇ ਖੱਬੇ ਚਾਰੇ ਪਾਸਿਓਂ !!!

ਗੁਰਮੁਖਿ ਰੋਮ ਰੋਮ ਹਰਿ ਧਿਆਵੈ ।

(ਸਿੱਖ ਗੋਸਟ ੨੭)

ਰੋਮੀ ਰੋਮਿਹਰਿ ਉਚਰੈ ਖਿਨੁ ਖਿਨੁ ਹਰਿ ਸੋਈ । (ਵਾਰ ਸਾਰੰਗ ਮਹਲਾ ੪)

ਮੁਖਹੁ ਹਰਿ ਹਰਿ ਸਭੁ ਕੇ ਕਰੈ ਵਿਰਲੈ ਹਿਰਦੈ ਵਸਾਇਆ ॥

ਨਾਨਕ ਜਿਨਕੈ ਹਿਰਦੈ ਵਸਿਆ ਮੋਖ ਮੁਕਤਿ ਤਿਨ ਪਾਇਆ ॥

(ਵਡ: ਮ: ੩ ਅ: ੨)

ਇਹ ਮੀਆਂ ਮਿੱਠੇ ਦੀ ਮਿੱਠੀ ਸਾਖੀ ਮੇਰੇ ਲੂੰ ਲੂੰ ਵਿੱਚ ਵਸ ਗਈ; 'ਨਾਮ' ਦੀ ਸਮਝ ਕੁਝ ਆਉਣ ਲਗ ਪਈ, ਪਰ ਅਜੇ ਦਿੱਲੀ ਦੂਰ ਸੀ।

ਉਨ੍ਹਾਂ ਹੀ ਦਿਨਾਂ ਵਿੱਚ ਮੈਂ ਇਕ ਅਲੌਕਿਕ ਸ਼ਬਦ ਸ੍ਰੀ ਦਤਬਾਰ ਸਾਹਿਬ ਜੀ ਵਿੱਚੋਂ ਪੜ੍ਹਿਆ ਜਿਸ ਵਿੱਚ ਲਿਖਿਆ ਹੋਇਆ ਸੀ ਜੁ ਜੜ੍ਹ ਵਸਤੂਆਂ ਵੀ ਵਾਹਿਗੁਰੂ ਦੇ ਨਾਮ ਨੂੰ ਜਪਦੀਆਂ ਹਨ। ਹਾਂ ਜੀ, 'ਜੜ੍ਹ-ਵਸਤੂ' (Dead things) ਵੀ।

"ਸਿਮਰਹਿ ਪਰਤੀ ਆਰੁ ਆਕਾਸਾ । ਸਿਮਰਹਿ ਚੰਦ ਸੂਰਜ ਗੁਣਤਾਸਾ ॥
 ਪਉਣ ਪਾਣੀ ਬੈਸੰਤਰ ਸਿਮਰਹਿ ਸਿਮਰੈ ਸਗਲ ਉਪਾਰਜਨਾ ॥੧॥
 ਸਿਮਰਹਿ ਖੰਡ ਦੀਪ ਸਭ ਲੋਆ ॥ ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥
 ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥ ॥
 ਸਿਮਰਹਿ ਬ੍ਰਹਮੇ ਬਿਸਨ ਮਹੇਸਾ । ਸਿਮਰਹਿ ਦੇਵਤੇ ਕੋੜ ਤੇਤੀਸਾ ॥
 ਸਿਮਰਹਿ ਜਖਿੁ ਦੈਤ ਸਭ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ ॥੩॥
 ਸਿਮਰਹਿ ਪਸੁ ਪੰਖੀ ਸਭਿ ਭੂਤਾ । ਸਿਮਰਹਿ ਬਨ ਪਰਬਤ ਅਉਧੂਤਾ ॥
 ਲਤਾ ਬਲੀ ਸਾਖ ਸਭ ਸਿਮਰਹਿ ਰਾਵ ਰਹਿਆ ਸੁਆਮੀ ਸਭ ਮਨਾ ॥੪॥
 ਸਿਮਰਹਿ ਬੂਲ ਸੁਖਮ ਸਭਿ ਜੰਤਾ । ਸਿਮਰਹਿ ਸਿਧ ਸਾਧਿਕ ਹਰਿਸੰਤਾ ॥
 ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥੫॥
 ਸਿਮਰਹਿ ਨਰ ਨਾਰੀ ਆਸਰਮਾ । ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥
 ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥੬॥
 ਸਿਮਰਹਿ ਘੜੀ ਮੂਰਤ ਪਲ ਨਿਮਖਾ । ਸਿਮਰਹਿ ਕਾਲੁ ਅਕਾਲੁ ਸੁਚਿ ਸੋਚਾ ॥
 ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥੭॥
 ਕਰਨ ਕਰਾਵਨਹਾਰ ਸੁਆਮੀ । ਸਗਲ ਘਟਾ ਕੇ ਅੰਤਰਜਾਮੀ ॥
 ਕਰ ਕਿਰਪਾ ਜਿਸੁ ਭਗਤੀ ਲਾਵਹੁ ਜਨਮ ਪਦਾਰਥ ਸੋ ਜਿਨਾਂ ॥੮॥

(ਮਾਰੂ ਸੋਲਰੇ ਮਹਲਾ ੫)

ਇਹ ਗੱਲ ਬੜੀ ਅਚੰਭਾ ਸੀ, ਕਿਉਂਕਿ ਸਾਇੰਸ (Scienee) ਤਾਂ ਇਹ ਆਖਦੀ ਸੀ ਜੁ ਜੜ੍ਹ ਵਸਤੂ ਮੁੜਦਾ ਚੀਜ਼ ਦਾ ਨਾਹਿੰ ਹੈ, ਤੇ ਜੀਭ ਯਾ ਚੇਤਨਾ ਦੇ ਬਗੈਰ ਕੌਣ ਸਿਮਰਨ ਕਰ ਸਕਦਾ ਹੈ, ਪਰ ਗੁਰੂ ਮਹਾਰਾਜ ਦਾ ਹੁਕਮ ਅਟੱਲ ਸੀ। ਇਸ ਰੱਬੀ ਫੁਰਮਾਨ ਵਿੱਚ ਤਾਂ ਖੋਲ੍ਹਕੇ ਦੱਸਿਆ ਸੀ ਜੁ ਗੁਪਤ ਪ੍ਰਗਟ ਸਭੇ ਚੀਜ਼ਾਂ, ਖਾਣੀ ਬਾਣੀ, ਪਰਤੀ-ਅਕਾਸ਼; ਪਸੁ ਪੰਖੀ, ਬਨ-ਪਰਬਤ ਅਥੱਕ ਸਿਮਰਨ ਕਰਦੇ ਹਨ। ਰਾਤ ਦਿਨ, ਨਿਮਖ ਨਿਮਖ ਉਸ ਅਵਸਥਾ ਵਿੱਚ ਦਿਲੋਂ ਡੂੰਘੇ ਸੁਆਲ ਉਠਦੇ ਸਨ। ਉਹ ਕੀ ?

(ੴ) ਜੇ ਜੜ੍ਹ ਚੀਜ਼ਾਂ ਵੀ ਸਿਮਰਨ ਕਰਦੀਆਂ ਹਨ ਤਾਂ ਜਿਹਵਾ ਬਗੈਰ ਕਿਸ ਤਰ੍ਹਾਂ ਕਰਦੀਆਂ ਹਨ ?

(ਅ) ਜੇ ਸਚ ਮੁੜ ਇਹ ਧੁਨੀ ਲਗਾਤਾਰ ਰਾਤ ਦਿਨ ਹੋ ਰਹੀ ਹੈ ਤਾਂ ਇਸ ਨੂੰ ਸੁਣਨਾ ਕਿਆ ਰਸ ਭਰਿਆ ਅਤੇ ਵਿਸਮਾਦਿਕ ਹੋਵੇਗਾ। ਅੱਜ ਕਲ ਬੇਤਾਰ ਬਰਕੀ

(Broadcasting) ਨਾਲ ਅਸੀਂ ਗਾਣੇ ਇਧਰ ਉਪਰ ਦੇ ਨਾਲੇ ਸਮੁੰਦਰੋਂ ਪਾਰ ਦੇ ਸੁਣਦੇ ਹਾਂ। ਇਨ੍ਹਾਂ ਰਾਗਾਂ ਤੇ ਰਾਗਾਨੀਆਂ ਵਿੱਚ ਕਈ ਤੌਟੇ ਆਉਂਦੇ ਹਨ। ਪਰ ਜਿਸ ਰਾਗ ਨੂੰ ਗਰੂ-ਸਿੱਖ ਢੂੰਡਣ ਜਾਂਦੇ ਹਨ ਉਹ ਤਾਂ ਅਕਾਲਪੁਰਖ ਦੀ ਹਜੂਰੀ ਵਿੱਚ ਰਾਤ ਦਿਨ ਹੋ ਰਿਹਾ ਹੈ—

ਤਖਤਿ ਸਲਾਮੁ ਹੋਵੈ ਦਿਨੁ ਰਾਤੀ ।
ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ।
ਨਾਨਕ ਰਾਮੁ ਜਪਹੁ ਤਰੁ ਤਾਰੀ
ਹਰਿ ਅੰਤ ਸਖਾਈ ਪਾਇਆ ।

(ਮਾਰੂ ਮ: ੧)

ਹਾਂ ਜੀ, ਉਸ ਸੱਚੇ ਪਾਤਸ਼ਾਹ ਅੱਗੇ, ਕੀਰਤਨ ਤੇ ਸਲਾਮੀ ਰੋਜ਼ ਹਰ ਵੇਲੇ ਹੋ ਰਹੀ ਹੈ—

ਗੁਪਤ ਪ੍ਰਗਟ ਜਾਕਉ ਆਰਾਧਹਿ ਪਉਣ ਪਾਣੀ ਦਿਨਸੁ ਰਾਤਿ ॥
ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਰਗਨਾ ਗਾਵਏ ॥
ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥

(ਆਸਾ ਮ: ੫)

ਹਣ ਅੱਗੇ ਉਪਰਲੇ ਦੋਹਾਂ ਪ੍ਰਸ਼ਨਾਂ ਦਾ ਉੱਤਰ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤੇ ਫਿਰ ਪੁਰਾਣਕ ਕਥਾ ਕਹਾਣੀਆਂ ਦਾ ਤੱਤ ਸ੍ਰੀ ਦਰਬਾਰ ਸਾਹਿਬ ਵਿੱਚੋਂ ਕੱਢਕੇ ਅੱਗੇ ਟੁਰਿਆ ਜਾਵੇਗਾ।

੪.

ਅੰਮ੍ਰਿਤ-ਮਿਲਾਪ

ਬਬੀਹੇ ਦੀ ਨਿਰਾਲੀ ਤੇ ਦੁੱਖ ਭਰੀ ਹਾਲਤ ਪਿੱਛੇ ਦੱਸੀ ਜਾ ਚੁੱਕੀ ਹੈ । ਬਬੀਹੇ ਦਾ ਹੀ ਦੂਜਾ ਨਾਉਂ 'ਚਾਤ੍ਰੂੰਕ' ਯਾਂ 'ਸਾਰੰਗ' ਹੈ ਅਤੇ ਇਸਦੀ ਪ੍ਰੀਤੀ ਉਸ ਸੁਹਾਉਣੀ ਅੰਮ੍ਰਿਤ ਬੂੰਦ ਨਾਲ ਹੈ ਜਿਹੜੀ ਬਾਹਰਲੇ ਸੇਸਾਰੀ ਜਲ ਕੋਲੋਂ ਵੱਖਰੀ ਹੈ । ਅੰਗਰੇਜ਼ੀ ਵਿੱਚ ਇਕ ਕਵਿਤਾ ਹੈ :—

Water water everywhere,
But not a drop to drink.

ਅਰਥਾਤ ਆਰ ਪਾਰ ਚਾਰੇ ਪਾਸੇ ਸਮੁੰਦਰ ਵਿੱਚ ਪਾਣੀ ਹੀ ਪਾਣੀ ਜਾਪਦਾ ਹੈ ਪਰ ਖਾਰਾ ਹੋਣ ਕਰਕੇ ਇਸ ਦੀ ਇੱਕ ਬੂੰਦ ਵੀ ਪੀਣ ਜ਼ੇਰੀ ਨਹੀਂ । ਬਸ ਇਹੋ ਹੀ ਹਾਲਤ ਬਬੀਹੇ ਦੀ ਹੈ । ਇਸੇ ਕਰਕੇ ਗੁਰੂ ਅਮਰਦਾਸ ਜੀ ਮਹਾਰਾਜ਼ ਨੇ ਲਿਖਿਆ ਹੈ :—

ਬੀਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥
ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥
ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥
ਏਤੇ ਜਲਿ ਵਰਸਦੈ ਤਿਖ ਮਰਹਿ ਭਾਗ ਤਿਨ੍ਹਾ ਕੇ ਨਾਹਿ ॥
ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ।'

(ਵਾਰ ਮਲ ਰ ਮ: ੧)

ਇਸ ਤੋਂ ਸਾਫ਼ ਜਾਹਿਰ ਹੈ ਜੁ ਬਬੀਹਾ ਉਸ ਲਿਵ-ਹੀਣ ਪਸੂ ਦਾ ਨਾਉਂ ਹੈ ਜੋ ਅਗਿਆਨ ਕਰਕੇ 'ਅੰਮ੍ਰਿਤ' ਤੋਂ ਵਾਂਝਿਆ ਹੋਇਆ ਹੈ ।

ਬਬੀਹੇ ਦਾ ਕਬਨ ਖਤਮ ਕਰਨ ਅਤੇ 'ਅੰਮ੍ਰਿਤ' ਸਰੋਵਰ ਦ ਵਿਸਥਾਰ ਨਾਲ ਵਰਣਨ ਤੋਂ ਪਹਿਲਾਂ 'ਗਰੂੜ' ਪੰਖੀ ਦਾ ਵੀ ਸੰਖੇਪ ਹਾਲ ਲਿਖਣਾ ਜ਼ਰੂਰੀ ਹੈ, ਕਿਉਂਕਿ ਇਨ੍ਹਾਂ ਦੋਹਾਂ ਪੰਡੀਆਂ ਦੀ ਜੋੜੀ ਹੈ—ਜਿਸ ਤਰ੍ਹਾਂ ਰਾਮ-ਲਛਮਣ ਕੈਰੋ ਪਾਂਡੇ, ਚੰਨ-ਸੂਰਜ ਦੀਆਂ ਜੋੜੀਆਂ ਹਨ ਇਸੇ ਤਰ੍ਹਾਂ ਬਬੀਹੇ ਅਤੇ ਗਰੂੜ ਦੀ ਵੀ ਜੋੜੀ ਹੈ ।

ਕੌਣ ਐਸਾ ਪੁਰਸ਼ ਹੈ ਜਿਸ ਨੇ ਗਰੂੜ ਦਾ ਨਾਉਂ ਕਿਸੇ ਨਾ ਕਿਸੇ ਕਹਾਣੀ ਵਿੱਚ ਨਾ ਸੁਣਿਆ ਹੋਵੇ ? ਪੰਜਾਬ ਵਿੱਚ ਤਾਂ ਗਰੂੜ ਬਾਬਤ ਖਾਸ ਰਿਆਇਤ (ਅਖੇਤ) ਹੈ ਜੁ ਦੁਸ਼ਹਿਰੇ ਵਾਲੇ ਦਿਨ ਜੇ ਗਰੂੜ ਦੇ ਦਰਸ਼ਨ ਹੋ ਜਾਣ ਤਾਂ ਸਾਰਾ ਸਾਲ ਰਲਾਂ ਛਲਾਂ ਵਿੱਚ ਗੁਜਰਦਾ ਹੈ। ਗਰੂੜ ਪੰਡੀਆਂ ਦਾ ਸਿਰਤਾਜ਼ ਤੇ ਮੁਕਟ ਗਿਣਿਆ ਗਿਆ ਹੈ। ਨਿੱਕਿਆਂ ਹੁੰਦਿਆਂ ਮੈਨੂੰ ਕਈਆਂ ਸੰਬੰਧੀਆਂ ਨੇ ਗਰੂੜ ਦੀਆਂ ਕਹਾਣੀਆਂ ਸੁਣਾਈਆਂ ਸਨ ਤੇ ਨਾਲੇ ਗਰੂੜ ਵਿਖਾਇਆ ਵੀ ਸੀ। ਇਸ ਪੰਡੀ ਨੂੰ ਵੇਖ ਕੇ ਜੀ ਬਦਾ ਪਰਸੰਨ ਹੁੰਦਾ ਹੈ। ਇਸ ਦੀ ਨੀਲੀ-ਲਾਲ-ਪੀਲੀ ਬਰਦੀ ਇਉਂ ਜਾਪਨੀ ਹੈ ਜਿਸ ਤਰ੍ਹਾਂ ਰਣੀਆਂ ਮਹਾਰਾਣੀਆਂ ਦੇ ਲੱਕ ਕਾਸਣੀ ਕਨਾਵੇਜ਼ ! ਮੈਨੂੰ ਯਾਦ ਹੈ ਜੁ ਡੋਟਿਆਂ ਹੁੰਦੇਆਂ ਦੇ ਇਕ ਵਾਰੀ ਮੈਂ ਗਰੂੜ ਨੂੰ ਦੁਸ਼ਹਿਰੇ ਵਾਲੇ ਦਿਨ ਦੇਖਣ ਦੀ ਕੋਸ਼ਿਸ਼ ਕੀਤੀ ਪਰ ਅਥੱਕ ਕੋਸ਼ਿਸ਼ ਤੇ ਵੀ ਦਰਸ਼ਨ ਨਾ ਹੋਏ। ਇਹ ਵੀਹ ਪੰਡੀ ਸਾਲ ਦੀ ਗੱਲ ਹੋਵੇਗੀ। ਗਰੂੜ ਨੂੰ ਅਸੀਂ ਨੀਲ ਕੰਠ ਵੀ ਆਖਦੇ ਹਾਂ, ਤੇ ਅੰਗਰੇਜ਼ੀ ਵਿੱਚ Roller ਯਾ Blue jay ਆਖਦੇ ਹਨ। ਇਹ ਪੰਡੀ ਪੰਜਾਬ ਵਿੱਚ ਤੇ ਸਾਰੇ ਹਿੰਦੁਸਤਾਨ ਵਿੱਚ ਆਮ ਮਿਲਦਾ ਹੈ ਤੇ ਜੇ ਆਦਮੀ ਕੋਸ਼ਿਸ਼ ਕਰੇ ਤਾਂ ਦੁਸ਼ਹਿਰੇ ਵਾਲੇ ਦਿਨ ਇਸ ਦਾ 'ਦਰਸ਼ਨ' ਕਰਨਾ ਕੋਈ ਅਚੰਭਾ ਗੱਲ ਨਹੀਂ। ਪਰ ਇਤਨੀ ਗੱਲ ਸਾਨੂੰ ਜ਼ਰੂਰ ਚੇਤੇ ਰੱਖਣੀ ਚਾਹੀਦੀ ਹੈ ਜੁ ਗਰੂੜ ਪੰਡੀਆਂ ਦਾ ਸਰਦਾਰ ਗਿਣਿਆਂ ਗਿਆ ਹੈ ਕਿਉਂਕਿ ਇਸ ਗੱਲ ਦਾ ਜੁਆਬ ਅਸਾਂ ਲੱਭਣਾ ਹੈ।

ਜਦ ਅੰਵਾਣ ਅਵਸਥਾ ਲੰਘੀ ਤੇ ਥੋੜੀ ਥੋੜੀ ਸੁਰਤ ਆਈ ਤਾਂ ਧੂਹ ਭਗਤ ਜੀ ਦੀ ਸਾਖੀ ਸੁਣੀ। ਧੂਹ ਪ੍ਰਹਿਲਾਦ ਜੀ ਦੀਆਂ ਕਥਾਕਹਾਣੀਆਂ ਹਿੰਦੁਸਤਾਨ ਵਿੱਚ ਬੱਚੇ ਬੱਚੇ ਨੂੰ ਮਾਲੂਮ ਹਨ ਕਿ ਇਹ ਵਾਰਤਾ ਇਸ ਤਰ੍ਹਾਂ ਪ੍ਰਚਲਤ ਹਨ ਜਿਸ ਤਰ੍ਹਾਂ ਬਾਜ਼ਾਰਾਂ ਵਿੱਚ ਚਾਂਦੀ ਦੇ ਰੂਪੇ ਤੇ ਸਨੇ ਦੇ ਪੈਂਡ ਤੇ ਸਰ ਮੁਚ ਇਨ੍ਹਾਂ ਭਗਤਾਂ ਦੀਆਂ ਸਾਖੀਆਂ ਸੌਨਾ ਚਾਂਦੀ ਛੱਡ ਲਾਲ ਮੇਤੀਆਂ ਜਿੱਡੀਆਂ ਕੀਮਤੀ ਹਨ, ਕਿਉਂਕਿ ਇਨ੍ਹਾਂ ਸਾਖੀਆਂ ਨਾਲ ਅੰਵਾਣ ਅਵਸਥਾ ਵਿੱਚ ਸਾਡੇ ਦਿਲ ਉਪਰ ਅਸਰ ਹੁੰਦਾ ਹੈ ਜਿਹੜਾ ਹਲ ਚਲਾਉਣ ਨਾਲ ਜਮੀਨ ਪੂਰ ਹੁੰਦਾ ਹੈ। ਉਸ ਵਕਤ ਦਾ ਬੀਜ ਬੀਜਿਆ ਹੋਇਆ ਕਿਸੇ ਨਾ ਕਿਸੇ ਵਲੇ ਸਮਾਂ ਪਾ ਕੇ ਜ਼ਰੂਰ ਫੁੱਟਦਾ ਹੈ ਤੇ ਭਾਵੇਂ ਕਿਤਨੀ ਹੀ ਕਲੱਗ ਵਾਲੀ ਜਮੀਨ ਕਿਉਂ ਨਾ ਹੋਵੇ ਇਨ੍ਹਾਂ ਸਾਖੀਆਂ ਦੇ ਸਿੱਟੇ ਮਤ ਥੇਤੀ ਵਿੱਚ ਜ਼ਰੂਰ ਉਸਰਦੇ ਹਨ। ਸ੍ਰੀ ਗੁਰੂ ਪੰਚਮ ਪਾਤਸ਼ਾਹ ਜੀ ਨੇ ਵੀ ਸ੍ਰੀ ਮੁਖ ਤੋਂ ਕਹਿਆ ਹੈ—

'ਪ੍ਰਕਾਹੁ ਮਿਲਓ ਹਰਿ ਨਿਸੰਗ।'

ਪ੍ਰ ਜੀ ਦੀ ਸਾਖੀ ਬੜੀ ਸੁਆਦਲੀ ਹੈ। ਇਸ ਦਾ ਪੂਰਾ ਲਿਖਣਾ ਜ਼ਰੂਰੀ ਨਹੀਂ ਕਿਉਂਕਿ ਇਹ ਹਰ ਇੱਕ ਦੇ ਕੰਠ ਹੈ ਪਰ ਇਸ ਦਾ ਇਤਨਾ ਵਰਣਨ ਕਰਨਾ ਜ਼ਰੂਰੀ ਹੈ ਕਿ ਜਦ ਪ੍ਰ ਮਤਰੇਈ ਮਾਂ ਤੋਂ ਦੁਖਿਆ ਹੋਇਆ ਰੁਦਨ ਬਰਦਾ ਤੇ ਡਸਕੋਰੇ ਭਰਦਾ ਵਿਆਕੁਲ ਹੋਇਆ ਜੰਗਲ ਵਿੱਚ ਚਲਾ ਗਿਆ ਤਾਂ ਨਾਰਦਮੁਨੀ ਅਤੇ ਸਪਤ ਰਿਜ਼ੀਆਂ ਦੇ ਸਤ-ਸੰਗ ਕਰਕੇ ਵਾਹਿਗੁਰੂ ਦਾ ਨਾਮ ਸਿਮਰਨ ਕਰਨ ਵਿੱਚ ਜੁਟ ਪਿਆ। ਲਿਖਿਆ ਹੈ ਜੁ ਇਸ ਪੰਜ ਸਾਲ ਦੇ ਬਾਲਕ ਨੇ ਦਿਲੋਂ ਮਨੋਂ ਇਤਨੀ ਪ੍ਰੀਤੀ ਨਾਲ

ਪ੍ਰੇਮਾ - ਭਗਤੀ ਕੀਤੀ ਜੁ ਇੰਦਰ, ਕਬੈਰ ਆਦਿਕ ਦਵਤੇ ਵੀ ਦੇਖਕੇ ਹੈਰਾਨ ਹੋ ਗਏ । ਧੂ ਦੀ ਲਿਵ-ਲੀਨਤਾ ਤੋੜਨ ਲਈ ਅਨੇਕਾਂ ਦੇਵੀ ਦੇਵਤਿਆਂ ਨੇ ਕੰਸ਼ਿਸ਼ ਕੀਤੀ ਪਰ ਧੂ ਜੀ ਬੱਸ ਵਾਹਿਗੁਰੂ ਦੇ ਧਿਆਨ ਵਿੱਚ ਹੀ ਮਗਨ ਰਹ ਅਤੇ ਇਤਨੇ ਅੰਤਰ-ਧਿਆਨ ਹੋਏ ਜੁ ਇਕ ਪਰਮਾਤਮਾ ਦੇ ਹੋਰ ਕਿਸੇ ਪਾਸੇ ਦੀ ਸੁਧ ਬੁਧ ਨਾ ਰਹੀ । ਜਦ ਧੂ ਨੇ ਦੀਨ-ਬੰਧੂ ਜੀ ਦੀ ਅਜਿਹੀ ਉਸਤਤ ਕੀਝੀ ਤਾਂ ਭਗਤ-ਵਛਲ ਵਾਸਦੇਵ ਪ੍ਰਸੰਨ ਹੋ ਕੇ ਧੂ ਜੀ ਦੇ ਪਾਸ ਆਏ ਤਾਂ ਅਕਾਸ, ਪਤਾਲ, ਪ੍ਰਿਥਮੀ ਵਿੱਚ ਅੰਨੰਦ ਦੀ ਝਨਕਾਰ ਹੋਈ ਮਾਨੇ ਸਮੇਰ ਪਰਬਤ ਦੀਆਂ ਸਾਰੀਆਂ ਅਪੱਛਰਾਂ ਕੀਰਤਨ ਕਰਨ ਲਈ ਨਾਲ ਟਰ ਆਈਆਂ ਹਨ । ਜਦ ਧੂ ਜੀ ਨੇ ਅੱਖਾਂ ਖੇਲ੍ਹਕੇ ਦੇਖਿਆ ਤਾਂ ਕੀ ਨਜ਼ਰ ਆਇਆ ਜੁ ਸ੍ਰੀ ਨਾਰਾਇਣ ਜੀ ਗਰੂੜ੍ਹ ਉਪਰ ਚੜ੍ਹੇ ਹੋਏ ਹਨ ਤੇ ਹੱਥ ਵਿੱਚ 'ਸੰਖ' ਹੈ । ਧੂ ਜੀ ਦੇਖਕੇ ਝੱਟ ਚਰਨ ਕੰਵਲਾਂ ਉਪਰ ਗਿਰ ਪਏ ਤੇ ਅੱਖਾਂ ਵਿੱਚੋਂ ਅੰਨੰਦ-ਰਸ ਦਾ ਸੌਮਾ ਵੇਗ ਪਿਆ ਭਗਵਾਨ ਵਾਸਦੇਵ ਜੀ ਨੇ ਪ੍ਰਸੰਨ ਹੋ ਕੇ ਆਖਿਆ 'ਹੇ ਧੂ, 'ਮੈਂ ਤੇਰੀ ਅੰਨੰਦ ਭਗਤੀ ਉਪਰ ਅਤੀ ਪ੍ਰਸੰਨ ਹੋਇਆ ਹਾਂ, ਮੈਂ ਤੇਰੇ ਸਾਰੇ ਮਨੋਰਥ ਪੂਰੇ ਕਰਨ ਲਈ ਤਿਯਾਰ ਹਾਂ, ਤਾਂ ਤੇ ਤੂੰ ਕੋਈ ਵਰ ਮੰਗ । ਰਾਜ, ਮਿਲਖ; ਜੋਬਨ- ਜੋ ਤੂੰ ਮੰਗੋਗਾ ਤੈਨੂੰ ਮਿਲੇਗਾ ।' ਅੱਗੇ ਜਾਕੇ ਲਿਖਿਆ ਹੈ, "ਐਸੇ ਸੁਨ ਕਰ ਧੂ ਭਗਵਾਨ ਕੇ ਵਾਕ ਕੇ, ਪੁਨਾ ਦੋਨੋਂ ਹਾਥ ਜੋੜ ਕਰ ਦੀਨ-ਬੰਧੂ ਜੀ ਕੇ ਚਰਨਾਰਬਿੰਦੀ ਮੈਂ ਨਿਮ੍ਰਤਾ ਸਹਿਤ ਪ੍ਰਾਰਥਨਾ ਕਰਤਾ ਭਇਆ, 'ਹੇ ਦੀਨ-ਨਾਥ, ਜਿਸ ਪਰ ਆਪ ਕ੍ਰਿਪਾਲ ਹੋਤੇ ਹੋ ਤਿਸਕੇ ਸਰਬ ਬਾਤ ਸੁਲਭ ਹੀ ਪ੍ਰਾਪਤ ਹੋਈ ਜਾਤੀ ਹੈ, ਕਾਈ ਦੁਰਲਭ ਨਹੀਂ ਰਹਿਤੀ, ਤਾਂ ਤੇ ਯਦੀ ਆਪ ਮੇਰੇ ਪਰ ਕ੍ਰਿਪਾਲ ਹੁਏ ਹੋ ਤਾਂ ਮੁਝੇ ਇਹੋ ਹੀ ਵਰ ਦਿਓ ਜੁ ਆਪ ਜੀ ਦਾ ਨਾਮ ਮੈਨੂੰ ਕਦਾਚਿਤ ਨਾ ਭੁੱਲੋ । ਸੁਆਸ ਸੁਆਸ ਇਹੋ ਹੀ ਯਾਦ ਆਵੇ ।' ਇਹ ਸੁਣਕੇ ਭਗਵਾਨ ਜੀ ਨੇ ਬਚਨ ਕੀਤਾ—“ਪੁੱਤਰ ਐਸਾ ਹੀ ਹੋਗਾ, ਤੂੰ ਮਾਲਾ ਕੇ ਮੇਰ ਵਤ ਸਰਬ ਕਾ ਸਿਰੋਮਨ ਹੂਆ, ਸਰਬ ਦੇਵਤਾ ਤੇਰੀ ਪਰਕਰਮਾ ਕਰੋਗੇ, ਤੂੰ ਸਦਾ ਹੀ ਅਟੱਲ ਰਹੋਗਾ ।” ਇਸ ਕਰਕੇ ਲਿਖਿਆ ਹੈ ਜੁ ਧੂ ਜੀ ਨੂੰ ਅਟੱਲ ਪਦਵੀ ਧੂ—ਤਾਰੋਂ (Pole Star) ਵਾਲੀ ਮਿਲੀ । ਧੂ ਜੀ ਦੀ ਕਥਾ ਤਾਂ ਸਭ ਨੂੰ ਚੇਤੇ ਹੈ, ਪਰ ਜਿਸ ਗੱਲ ਦਾ ਖਾਸ ਜ਼ਿਕਰ ਉਪਰ ਆਇਆ ਹੈ—ਉਹ ਕਦੀ ਕਦੀ ਸਾਨੂੰ ਭੁੱਲ ਜਾਂਦੀ ਹੈ। ਕੀ ? ਭਗਵਾਨ ਜੀ ਦਾ ਦਰਸ਼ਨ 'ਗਰੂੜ੍ਹ' ਉਪਰ ਸੁਆਰੀ ਕਰਦਿਆਂ ਹੋਇਆਂ ਹੋਇਆ ! ਸ੍ਰੀ ਵਾਸਦੇਵ ਭਗਵਾਨ 'ਗਰੂੜ੍ਹ' ਉਪਰ ਕਿਉਂ ਚੜ੍ਹੇ ? ਕਿਸ ਵਾਸਤੇ ਚੜ੍ਹੇ ? ਅਤੇ ਚੜ੍ਹੇ ਵੀ ਯਾ ਨਹੀਂ ਵੀ ਚੜ੍ਹੇ ? ਇਹ ਤਿੰਨ ਐਸੇ ਸੁਆਲ ਸਨ ਜੇਤੇ ਮੈਨੂੰ ਰੋਜ਼ ਰੋਜ਼ ਤੇ ਮੁੜ ਮੁੜ ਕੇ ਆ ਘੇਰਦੇ ਸਨ । ਪਰ ਇਨ੍ਹਾਂ ਬੁਝਾਰਤਾ ਨੂੰ ਕੌਣ ਬੁੱਝੇ ?

ਅਜੇ ਇਹ ਤਾਣਾ ਦਿਲ ਵਿੱਚ ਤਣਨ ਹੀ ਹੁੰਦਾ ਸੀ ਜੁ ਗੁਰੂ ਗ੍ਰੰਥ ਸਾਹਿਬ ਜੀ ਵਿੱਚੋਂ ਇੱਕ ਸ਼ਬਦ ਸ੍ਰੀ ਨਾਮਦੇਵ ਜੀ ਦਾ ਅੱਖਾਂ ਦੇ ਸਾਮੁਣਿਓਂ ਗੁਜ਼ਰਿਆ । ਇਹ ਸ਼ਬਦ ਭੈਰਉ ਰਾਗ ਵਿੱਚ ਅਉਂਦਾ ਹੈ ਤੇ ਇਸ ਵਿੱਚ ਨਾਮਦੇਵ ਜੀ ਦੇ ਗਉਂ ਜਿਵਾਣ ਦਾ

ਜਿਕਰ ਹੈ। ਇਹ ਵਾਰਤਾ ਮੁੰਹਮਦ-ਬਿਨ-ਤੁਗਲਕ ਬਾਦਸ਼ਾਹ ਨਾਲ ਹੋਈ ਜੋ ਭਗਤ ਜੀ ਦਾ ਜੋਰ ਵੇਖਣਾ ਚਾਹੁੰਦਾ ਸੀ। ਇਸ ਗੱਲ ਨੂੰ ਅਜ਼ਮਾਉਣ ਲਈ ਉਹ ਭਗਤ ਜੀ ਅੱਗੇ ਸੌਂਦੀ ਹੋਈ ਗਉ ਰੁਖਕੇ ਆਖਣ ਲੱਗਾ :—

‘ਸੁਲਤਾਨੁ ਪੂੰਛੈ ਸੁਨ ਬੇ ਨਾਮਾ ਦੇਖਉ ਰਾਮ ਤੁਮਾਰੇ ਕਾਮਾ ॥ ੧ ॥

ਨਾਮਾ ਸੁਲਤਾਨੇ ਬਾਧਿਲਾ । ਦੇਖਹੁ ਤੇਰਾ ਹਰਿ ‘ਬੀਠੁਲਾ ॥ ੧ ॥ ਰਹਾਉ ॥

‘ਬਿਸਮਿਲਿ ਗਉ ਦੇਹੁ ਜੀਵਾਇ । ਨਾਤਰੁ ਗਰਦਨਿ ਮਾਰਉ ਠਾਇ ॥੨॥’

ਅਰਥਾਤ ਬਾਦਸ਼ਾਹ ਨੇ ਆਖਿਆ ਜੁ ਮੌਦੀ ਹੋਈ ਗਉ ਜਿਵਾ ਦਿਓ ਤਦ ਮੈਂ ਤੁਹਾਡਾ ਵਾਹਿਗੁਰੂ ਸੱਚਾ ਮੰਨਾਂਗਾ, ਨਹੀਂ ਤਾਂ ਤੁਹਾਡਾ ਸਿਰ ਕੱਟ ਦੇਵਾਂਗਾ। ਨਾਮਦੇਵ ਜੀ ਨੇ ਆਖਿਆ ਕਿ ਮੌਦੇ ਹੋਏ ਨੂੰ ਕੌਣ ਜਿਵਾ ਸਕਦਾ ਹੈ ? ਇਹ ਤਾਂ ਸਾਡੇ ਹੱਥ ਨਹੀਂ :—

ਬਾਦਸ਼ਾਹ ਐਸੀ ਕਿਉ ਹੋਇ ॥ ਬਿਸਮਿਲਿ ਕੀਆ ਨ ਜੀਵੈ ਕੋਇ ॥੩॥

ਮੇਹੂਆ ਕੀਆ ਬਛੂ ਨ ਹੋਇ ॥ ਕਰਿ ਹੈ ਰਾਮੁ ਹੋਇ ਹੈ ਸੋਇ” ॥੪॥

ਇਸ ਉਪਰ ਬਾਦਸ਼ਾਹ ਨੂੰ ਗੁੱਸਾ ਚੜ੍ਹ ਗਿਆ, ਤੇ ਮਸਤ ਹਾਬੀ ਨਾਮਦੇਵ ਉਪਰ ਛੱਡ ਦਿੱਤਾ। ਨਾਮਦੇਵ ਜੀ ਦੀ ਭੇਲੀ ਮਾਈ ਰੋਣ ਲਗ ਪਈ ਤੇ ਨਾਮਦੇਵ ਜੀ ਨੂੰ ਆਖਣ ਲੱਗੀ ਜੁ ‘ਰਾਮ’ ਛੱਡ ‘ਖੁਦਾ’ ਨੂੰ ਚਾ ਸਿਮਰ, ਤਾਕਿ ਕਿਸੇ ਤਰ੍ਹਾਂ ਤੇਰੀ ਜਿੰਦ ਖਾਲਾਸ ਹੋਵੇ :—

“ਬਾਦਸ਼ਾਹੁ ਚੜ੍ਹਓ ਅਹੰਕਾਰਿ ।

ਗਜ ਹਸਤੀ ਦੀਨੋ ਚਮਕਾਰਿ ॥੫॥

ਰੁਦਨੁ ਕਰੈ ਨਾਮੇ ਕੀ ਮਾਇ ।

ਛੱਡਿ ਰਾਮ ਕੀ ਨ ਭਜਹਿ ਖੁਦਾਇ” ॥੬॥

ਇਹ ਗੱਲ ਸੁਣਕੇ ਨਾਮਦੇਵ ਜੀ ਨੂੰ ਬੜੀ ਹੈਰਾਨਗੇ ਹੋਈ ਕਿਉਂਕਿ ਸ੍ਰੀ ਨਾਮਦੇਵ ਜੀ ਨੂੰ ਇਤਨਾ ਯਕੀਨ ਨਹੀਂ ਸੀ ਜੇ ਉਨ੍ਹਾਂ ਦੀ ਮਾਈ ਦੇ ਮੂੰਹ ਵਿੱਚੋਂ ਇਹੋ ਜਿਹੇ ਵਾਕ ਨਿਕਲਣਗੇ। ਨਾਮਦੇਵ ਜੀ ਨੇ ਕਿਹਾ ਕਿ ਜੇ ਇਹ ਗੱਲ ਹੈ ਤਾਂ ਨਾ ਮੈਂ ਤੁਹਾਡਾ ਪੁੱਤ੍ਰ ਹਾਂ ਤੇ ਨਾ ਤੁਸੀਂ ਮੇਰੀ ਮਾਈ ਹੋ, ਕਿਉਂਕਿ ਭਾਵੇਂ ਮੇਰੀ ਜਿੰਦ ਚਲੀ ਜਾਵੇ ਮੈਂ ਤਾਂ ਰਾਮ ਜੀ ਦੇ ਗੁਣ ਜ਼ਰੂਰ ਗਾਵਾਂਗਾ :—

‘ਨ ਹਉ ਤੇਰਾ ਪੂਰਗੜਾ ਨ ਤੂ ਮੇਰੀ ਮਾਇ ।

‘ਪਿੰਡੁ ਪੜੈ ਤਉ ਹਰਿ ਗੁਨ ਗਾਇ ।

‘ਕਰੇ ਗਜਿੰਦੁ ਸੁੰਡ ਕੀ ਚੋਟ ।

ਨਾਮਾ ਉਬਰੈ ਹਰਿ ਕੀ ਓਟ ।

੧. ਬੀਠੁਲਾ . ਮਰਹਟੀ ਜਥਾਨ ਵਿੱਚ ਵਾਹਿਗੁਰੂ ਦਾ ਨਾਮ ਬੀਠੁਲਾ ਯਾ ਵਿਠਲ ਹੈ।

੨. ਬਿਸਮਿਲ— ਜਥਮੀ, ਇਥੇ ਸੌਂਦੀ ਗਉ।

੩. ਪੂਰਗੜਾ— ਮੁੰਡਾ, ਲੜਕਾ।

੪. ਪਿੰਡੁ ਪੜੈ— ਜੇ ਮੈਂ ਮਰ ਜਾਵਾਂ।

੫. ਗਜਿੰਦ— ਹਾਬੀ।

ਗੱਲ ਕੀ, ਜਿਉਂ ਹਾਥੀ ਸੁੰਡ ਕੱਢ ਕੇ ਅੱਗੇ ਵਧਦਾ ਸੀ ਤਿਊਂ ਤਿਊਂ ਨਾਮ-ਦੇਵ ਜੀ ਛਾਤੀ ਤਾਣ ਕੇ ਅੱਗੇ ਉਭਰਦੇ ਸਨ, ਕਿਉਂਕਿ ਸੰਤਾਂ ਅਤੇ ਭਗਤਾਂ ਪਾਸ ਹਾਥੀਆਂ ਤੇ ਤੱਪਾਂ (Machine guns) ਕੋਲੋਂ ਜਿਆਦਾ ਤ੍ਰਾਣ ਹੁੰਦਾ ਹੈ। ਨਾਮਦੇਵ ਜੀ ਦਿਆਂ ਸੇਵਕਾਂ ਅਤੇ ਸਿੱਖਾਂ ਨੇ ਬਾਦਸ਼ਾਹ ਨੂੰ ਨਾਮਦੇਵ ਜਿਤਨਾ ਸੋਨਾ ਵੀ ਦੇਣ ਬਾਬਤ ਆਖਿਆ ਪਰ ਬਾਦਸ਼ਾਹ ਨੇ ਇਕ ਨਾ ਮੰਨੀ। ਨਾਮਦੇਵ ਜੀ ਦੇ ਪੈਰਾਂ ਵਿਚ ਬੇੜੀਆਂ ਪਾਈਆਂ ਗਈਆਂ, ਪਰ ਨਾਮਦੇਵ ਜੀ ਨਾ ਘਰਗਾਏ ਸਗੋਂ ਹੱਥਾਂ ਨਾਲ ਤਾਲੀਆਂ ਮਾਰ ਕੇ ਗਾਉਣ ਤੇ ਵਾਹਿਗੁਰੂ ਜੀ ਦੀ ਉਸਤਤੀ ਕਰਨ ਲੱਗ ਪਏ।

ਨਾਮਦੇਵ ਜੀ ਜੇ ਚਾਹੁੰਦੇ ਤਾਂ ਰਾਜੇ ਦਾ ਰਾਜ ਨਸ਼ਟ ਕਰ ਸਕਦੇ ਸਨ, ਪਰ ਲਿਖਿਆ ਹੈ 'ਪ੍ਰਿਗ ਸਿਧੀ ਪ੍ਰਿਗ ਕਰਾਮਾਤ'। ਸਿੱਧੀਆਂ ਦੱਸਣਾ ਨਾਟਕ ਚੇਟਕ ਅਰਥਾਤ ਫੇਕਾ ਕਰਮ ਹੈ। ਇਹ ਹੇਠਲੇ ਦਰਜੇ ਦੀ ਆਤਮਕ ਅਵਸਥਾ ਹੈ, ਇਸ ਕਰਕੇ ਕਰਾਮਾਤ ਦੱਸਣੀ ਮਨੁੰ ਹੈ। ਹਾਂ, ਜੇ ਵਾਹਿਗੁਰੂ ਕੌਈ ਆਪ ਚਮਤਕਾਰ ਦੱਸਣਾ ਚਾਹੇ ਤਾਂ ਭਗਤ ਦੱਸ ਵੀ ਛੱਡਦੇ ਹਨ, ਪਰ ਸਹਿਜ-ਸੁਭਾ, ਭਾਵ ਬਗੈਰ ਕੋਸ਼ਿਸ਼ ਦੇ (Spontaneously)। ਜੁਨਾਚਿ ਇਹੋ ਹੀ ਗੱਲ ਸ੍ਰੀ ਨਾਮਦੇਵ ਜੀ ਨਾਲ ਬੀਤੀ। ਲਿਖਿਆ ਹੈ ਕਿ ਨਾਮਦੇਵ ਜੀ ਨੂੰ ਜਦ ਇਸ ਤਰ੍ਹਾਂ ਕਸ਼ਟ ਵਿਚ ਪਇਆਂ ਸੱਤ ਘੜੀਆਂ ਬੀਤ ਗਈਆਂ ਤੇ ਅੱਠਵੀਂ ਘੜੀ ਸ਼ੁਰੂ ਹੋਈ ਤਾਂ ਉਹ ਕੀ ਵੇਖਦੇ ਹਨ ਜੁ ਭਗਤਵਛਲ ਵਾਹਿਗੁਰੂ ਜੀ ਆਪ ਸਾਖਿਆਤ ਆ ਗਏ ਹਨ ਤੇ ਆਪਣੇ ਭਗਤ ਦਾ ਹਾਲ ਪੁੱਛ ਗਿੱਛ ਕੇ ਸੋਈ ਹੋਈ ਗੱਉ ਨੂੰ ਜਿਵਾ ਦਿੱਤਾ ਹੈ। ਗੁਰੂ ਗ੍ਰੰਥ ਜੀ ਵਿੱਚ ਇਉਂ ਲਿਖਿਆ ਹੈ :—

'ਸਾਤ ਘੜੀ ਜਬ ਬੀਤੀ ਸੁਣੀ ।
ਅਜਹੁ ਨਾ ਆਇਓ ਤ੍ਰ੍ਯਕਵਣ ਕੇ ਧਣੀ ॥੧੪॥
'ਪਾਖੰਤਣ ਬਾਜ ਬਜਾਇਲ' ।
ਗਰੂੜ ਚੜ੍ਹੇ ਗੋਬਿੰਦ ਆਇਲਾ ॥੧੫॥
ਅਪਣੇ ਭਗਤਿ ਪਰਿ ਕੀ ਪ੍ਰਤਿਪਾਲ ।
ਗਰੂੜ ਚੜ੍ਹੇ ਆਏ ਗੋਪਾਲ ॥੧੬॥

(ਭੈਰਉ ਨਾਮਦੇਵ ਜੀ ਘਰ ੨)

ਹਾਂ ਜੀ ! 'ਗਰੂੜ' ਉਪਰ ਚੜ੍ਹਕੇ, ਪੰਖਾਂ (Wings ਖੰਭਾਂ, ਫਗਾਂ) ਨਾਲ ਵਾਜਾ ਵਜਾਉਂਦੇ ਵਾਹਿਗੁਰੂ ਜੀ ਅਪਣੇ ਭਗਤ ਦੀ ਪ੍ਰਤਿਪਾਲਨਾ ਕਰਨ ਆ ਗਏ। ਅਪਣੇ 'ਗਰੂੜ' ਉਪਰ !! ਇਹ ਸਬਦ ਪੜ੍ਹਕੇ ਯਕੀਨ ਹੋਇਆ ਜੁ ਧੂ ਜੀ ਦੀ ਕਹਾਣੀ ਵੀ ਇਤਨੀ ਹੀ ਸੱਚੀ ਹੈ ਜਿਤਨੀ ਕਿ ਨਾਮਦੇਵ ਜੀ ਦੀ। ਜਦ ਕਿਰਪਾਨਿਧਾਨ ਜਗਤ ਪਿਤਾ ਅਪਣੇ ਭਗਤਾਂ ਨੂੰ ਦਰਸ਼ਨ ਦੇਂਦੇ ਹੋਨੇ ਤਾਂ 'ਨਾਤੂੜ ਉਪਰ ਸੁਆਰੀ ਕਰਦੇ ਆਉਂਦੇ ਹਨ, ਤੇ ਨਾਲ ਖੰਭਾਂ (ਫੇਗਾਂ) ਨਾਲ ਹਵਾ ਵਿੱਚ ਅਦਭੂਤ ਵਾਜੇ ਵਜਦੇ ਹਨ।

ਆਹ ! ਮੈਂਡੇ ਵਾਜੇ
ਵਜਾਣ ਵਾਲਿਆ ਸਤਿਗੁਰੂਆ !

ਆਹ ! ਰਸ-ਭਿੰਨੜੀਆਂ ਝਰਨਾਟਾਂ
ਵਗਾਣ ਵਾਲਿਆ ਸਤਿਗੁਰੂਆ !

ਆਹ ! ਅਨੰਦ ਦੀਆ ਲਹਿਰਾਂ
ਝੁਲਾਣ ਵਾਲਿਆ ਸਤਿਗੁਰੂਆ !

ਆਹ ! ਪ੍ਰੇਮ ਦੀਆਂ ਕਿਰਣਾਂ
ਲਿਸ਼ਕਾਣ ਵਾਲਿਆ ਸਤਿਗੁਰੂਆ !

ਆਹ ! ਅੰਮ੍ਰਿਤ ਦੀਆਂ ਬੁੰਦਾਂ
ਵਰਸਾਣ ਵਾਲਿਆ ਸਤਿਗੁਰੂਆ !

ਆਹ ! ਨਾਮ ਮਹਾਰਸ ਨਾਲ
ਮਨ ਮੋਹਣ ਵਾਲਿਆ ਸਤਿਗੁਰੂਆ !

ਆਹ ! ਨਾਮ ਦੀ ਝਿਮ-ਝਿਮ ਬਰਖਾ
ਬਰਸਾਣ ਵਾਲਿਆ ਸਤਿਗੁਰੂਆ !

ਆਹ ! ਪਾਰਜਾਤ ਦੇ ਮਿੱਠੇ ੨ ਫਲ
ਪਹੁੰਚਾਣ ਵਾਲਿਆ ਸਤਿਗੁਰੂਆ !

ਆਹ ! ਮਿਹਰਾਂ ਦੇ ਸਾਈਂ, ਲੱਗੀਆ
ਤੋੜ ਨਿਭਾਣ ਵਾਲਿਆ ਸਤਿਗੁਰੂਆ !

ਆਹ ! ਬਾਜਾਂ ਵਾਲਿਆ, ਨੀਲੇ
ਘੋੜੇ ਤੇ ਸੁਆਰ ਸਤਿਗੁਰੂਆ !

ਆਹ ! ਸੇਲੀ ਵਾਲਿਆ, ਸੋਹਣੇ
ਦਾੜ੍ਹੇ ਵਾਲਿਆ ਸਤਿਗੁਰੂਆ !

ਆਹ ! ਮੀਰੀ ਪੀਰੀ ਦੀਆਂ ਤੇਗਾਂ
ਬੰਨ੍ਹਣ ਵਾਲਿਆ ਸਤਿਗੁਰੂਆ !

ਆਹ ! ਤਪਤ ਕੜਾਹੇ ਨੂੰ ਸੀਤਲ
ਕਰਨ ਵਾਲਿਆ ਸਤਿਗੁਰੂਆ !

ਆਹ ! ਕਾਲੇ ਕੋਇਲ ਹਿਰਦਿਆਂ ਨੂੰ
ਠੰਢ ਮੁਣ ਵਾਲਿਆ ਸਤਿਗੁਰੂਆ !

ਆਹ ! ਪਾਖੰਤਣ ਵਾਜੇ
ਵਜਾਣ ਵਾਲਿਆ ਸਤਿਗੁਰੂਆ !

ਕੀ ਕੋਈ ਦਿਨ ਅਜਿਹਾ ਹੋਵੇਗਾ ਜਦੋਂ ਇਸ ਸੁੱਕੇ ਸੜ੍ਹੇ ਹਿਰਦੇ ਨੂੰ ਵੀ ਠੰਢੇ ਪਵੇਗੀ ? ਇਹ ਸਨ ਖਿਆਲ ਉਸ ਵਕਤ ਜਦੋਂ ਨਾਮਦੇਵ ਜੀ ਦੀ ਰਸ-ਭਰੀ, ਮਨ-ਮੰਹਣੀ, ਆਪ-ਬੀਤੀ ਮੁਠ-ਭੇਡ ਤੁਗਲਕ ਰਾਜੇਤੇ ਨਾਲ ਪੜ੍ਹੀ । ਇਹ ਪੜ੍ਹਕੇ ਪ੍ਰਤੀਤ ਹੋਇਆ ਜੁ 'ਗਰੂੜ' ਕੋਈ ਨੀਲਕੰਠ ਪੰਖੀ ਨਹੀਂ, ਕੋਈ ਹੋਰ ਅੱਖਾਂ ਤੋਂ ਲੁਕੀ ਬਚਿੱਤ੍ਰ ਵਸਤੂ ਹੈ ਪਰ ਕੀ ਹੈ ? ਇਹ ਸੁਆਲ ਅਜੇ ਕੰਡੇ ਵਾਂਗ ਅੰਦਰ ਚੁਭਦਾ ਹੀ ਸੀ । ਜਦੋਂ ਸਾਨੂੰ ਕਿਸੇ ਅੱਖੇ ਵਾਕ ਯਾਂ ਲਫਜ਼ ਦਾ ਅਰਥ ਨਾ ਆਵੇ ਤਾਂ ਸਾਡੇ ਹੱਥ ਵਿਚ ਸਿਵਾਏ ਕੋਸ਼ (Dictionary) ਕਢਕੇ ਦੇਖਣ ਦੇ ਹੋਰ ਕੀ ਵਸੀਲਾ ਹੈ ? ਮੈਂ ਇਕ ਚੰਗੇ ਕੋਸ਼ ਨੂੰ ਕਢਕੇ ਵੇਖਿਆ ਤਾਂ ਇਸ ਵਿਚ ਇਕ ਹੋਰ ਵੱਡੀ ਲੰਮੀ ਕਥਾ ਸੀ, ਜਿਹਾ ਕਿ ਪੁਰਾਣਕ (Puranic) ਕਥਾਵਾਂ ਹੁੰਦੀਆਂ ਹਨ । ਇਸ ਕਥਾ ਦਾ ਮੂੰਹ-ਚਿੰਨ੍ਹ (Outline) ਦੇਣਾ ਜ਼ਰੂਰੀ ਹੈ ਕਿਉਂਕਿ ਇਸ ਕਥਾ ਦਾ ਅੰਜੀਲ (Bible) ਦੇ ਨਾਲ ਵੀ ਸੰਬੰਧ ਹੈ ਤੇ ਇਨ੍ਹਾਂ ਸਾਡੀਆਂ ਕਥਾਵਾਂ ਨੂੰ ਇਕੱਠਾ ਰੱਖਕੇ ਪੜ੍ਹਨ ਤੇ ਪਤਾ ਲਗਦਾ ਹੈ ਜੁ ਭੰਵੇਂ ਗੋਗਾ-ਜਮਨਾ, ਬ੍ਰਹਮ ਪੱਤ੍ਰ ਤੇ ਪੰਜਾਬ ਦੇ ਪੰਜੇ ਦਰਿਆ ਕਿੱਥੋਂ ਦੇ ਕਿਥੇ ਹੁੰਦੇ ਸੱਜੇ ਖੱਬੇ ਦੌੜਦੇ ਜਾਂਦੇ ਹਨ ਪਰ ਇਨ੍ਹਾਂ ਦਾ ਨਿਜ-ਘਰ ਇੱਕੋ ਹੀ ਕੈਲਾਸ਼ ਪਰਥਤ ਹੈ । ਸੋ ਇਸ ਕਰਕੇ 'ਗਰੂੜ' ਦੀ ਪੁਰਾਣਕ ਕਥਾ ਵੀ ਬੰਡੀ ਜਿਹੀ ਲਿਖਣੀ ਜ਼ਰੂਰੀ ਹੈ । ਨਾਲੇ ਇਹ ਵੀ ਬਿਨੈ ਕਰਨਾ ਜ਼ਰੂਰੀ ਹੈ ਜੁ ਕਹਾਣੀਆਂ ਕਹਾਣੀਆਂ ਹੀ ਹਨ, ਇਨ੍ਹਾਂ ਦਾ ਸਿਰਫ ਸਿੱਟਾ (ਅਰਤ) ਲੈਣਾ ਚਾਹੀਦਾ ਹੈ ਨਾ ਕਿ ਹੋਰਾ-ਫੇਰੀਆਂ ਜਿਹੜੀਆਂ ਅਕਾਸ਼-ਵੇਲ ਵਾਂਝਣ ਬੂਟਿਆਂ ਨੂੰ ਲੁਕਾ ਛਡਦੀਆਂ ਹਨ ।

ਗਰੂੜ (ਲਿਖਿਆ ਹੈ) ਅਰੁਣ ਜੀ ਦਾ ਛੋਟਾ ਭਾਈ ਸੀ ਤੇ ਇਨ੍ਹਾਂ ਦੀ ਮਾਂ ਵਿਨਾਤਾ ਨਾਮੇ ਇਕ ਪੰਛੀ ਸੀ । ਪੁਰਾਣਾ ਵਿਚ ਜਿਕਰ ਅਉਂਦਾ ਹੈ ਜੁ ਵਿਨਾਤਾ ਨੇ ਇਕ ਅੰਡਾ (Egg) ਵਕਤ ਤੋਂ ਪਹਿਲਾਂ ਹੀ ਕੱਢ ਲਿਆ । ਅਰਥਾਤ ਸਮਾਂ ਬਤੀਤ ਹੋਣ ਤੋਂ ਪਹਿਲੋਂ ਹੀ ਵਿਨਾਤਾ ਨੇ ਅੰਡੇ ਨੂੰ ਗਰਮਾਕੇ ਆਪਣਾ ਪੁੱਤ ਜਮਾ ਲਿਆ । ਅੰਡਾ ਟੁੱਟਣ ਤੇ ਜਿਹੜਾ ਪੰਛੀ ਪੇਦਾ ਹੋਇਆ ਉਸ ਦਾ ਨਮ ਅਰੁਣ ਰੱਖਿਆ ਗਿਆ, ਪਰ ਕਿਉਂਕਿ ਇਹ ਪੰਛੀ ਪਹਿਲੋਂ-ਜਮੋਂਦੜ (Premature) ਸੀ ਇਸ ਕਰਕੇ ਅਰੁਣ ਦੀਆਂ ਟੰਗਾਂ ਨਾ ਬਣੀਆਂ । ਇਸੇ ਕਰਕੇ ਇਸ ਦਾ ਨਾਉਂ ਵਿ-ਪੱਦ (ਬੇ-ਪੈਰਾ) ਵੀ ਹੈ । ਕਥਾ ਹੈ ਜੁ ਅਰੁਣ ਨੇ ਅੰਗ-ਹੀਣ ਹੋਣ ਕਰਕੇ ਅਪਣੀ ਮਾਂ ਨੂੰ ਸਰਾਪ ਦਿੱਤਾ ਜੁ ਤੇਰੀ ਵੀ ਬੁਰੀ ਹਾਲਤ ਹੋਵੇ, ਤੇ ਇਸ ਲਈ ਮੈਂ ਵਾਹਿਗੁਰੂ ਕੋਲੋਂ ਇਹ ਵਰ ਮੰਗਦਾ ਹਾਂ ਜੁ ਮੇਰਾ ਬਾਪ ਤੇਰੇ ਨਾਲ ਪਿਆਰ ਘੱਟ ਕਰੇ ਤੇ ਮੇਰੀ ਮਤਰੇਈ ਮਾਂ ਕਦਰੂ (Kadru) ਨਾਲ ਜ਼ਿਆਦਾ ਪਿਆਰ ਕਰੇ । ਜਨਾਨੀਆਂ ਨੂੰ ਸੰਕਣਾਂ ਦਾ ਸਾੜਾ ਡਾਢਾ ਹੁੰਦਾ ਹੈ । ਵਿਨਾਤਾ ਇਸ ਕਰਕੇ ਕੰਬ ਗਈ ਤੇ ਅਪਣ ਪੁੱਤ ਨੂੰ ਆਖਣ ਲੱਗੀ ਕਿ ਕਿਸੇ ਤਰ੍ਹਾਂ ਤੂੰ ਆਪਣਾ ਸਰਾਪ ਮੌਜ਼ । ਅਰੁਣ ਨੇ ਆਖਿਆ ਕਿ ਜਿਹੜਾ ਸਰਾਪ ਦਿੱਤਾ ਗਿਆ ਹੈ ਉਹ ਮੁੜ ਨਹੀਂ ਸਕਦਾ ਪਰ ਚੂਕਿ ਤੂੰ ਮੰਰੀ ਮਾਂ ਹੈ ਇਸ ਕਰਕੇ ਮੈਂ ਵਾਹਿਗੁਰੂ ਕੋਲੋਂ ਇਹ ਵਰ ਮੰਗਦਾ ਹਾਂ ਜੁ ਤੇਰਾ ਦੂਜਾ ਪੁੱਤ ਤੈਨੂੰ ਅਪਣੀ ਸੰਕਣ ਕੋਲੋਂ ਛੁਡਾਵੇਗਾ ਤੇ ਉਸ ਕੋਲੋਂ ਬਚਾਵੇਗਾ । ਇਹ ਦੂਜਾ ਪੁੱਤ ਜਿਹੜਾ ਵਿਨਾਤਾ ਦੇ ਗਰਭ ਵਿਚੋਂ ਹੋਇਆ ਉਸ ਦਾ ਨਮ 'ਗਰੂੜ'

ਸੀ। ਇਹ ਸਰਪਾਂ ਦਾ ਡਾਢਾ ਵੇਰੀ ਸੀ ਤੇ ਪੰਡੀਆਂ ਦਾ ਸਰਦਾਰ ਸੀ, ਇਸ ਦੀ ਤਾਕਤ ਤੇ ਹਿੰਮਤ ਦੀਆਂ ਧੁਮਾਂ ਸਾਰੀ ਦੁਨੀਆਂ ਵਿਚ ਫੈਲ ਗਈਆਂ ਸਨ। ਵਿਨਾਤਾ ਉਸ ਦੀ ਮਾਂ ਉਨ੍ਹਾਂ ਦਿਨਾਂ ਵਿਚ ਕਦਰੂ ਅਰਥਾਤ ਉਸ ਦੀ ਮਤਰੇਈ ਮਾਂ ਦੇ ਕੈਦਬਾਨੇ ਵਿਚ ਪਈ ਹੋਈ ਸੀ। ਹੁਣ ਉਸ ਦੇ ਛੁੱਟਣ ਦਾ ਹੋਰ ਕੋਈ ਵਸੀਲਾ ਨਹੀਂ ਸੀ ਸਿਵਾਏ ਇਸ ਦੇ ਜੁ ਗਰੁੜ ਬੈਕੁੰਠ ਵਿਚ ਜਕੇ ਅੰਮ੍ਰਿਤ ਦਾ ਛੌਨਾ ਲੈ ਆਵੇ ਜਿਸ ਦੇ ਬਦਲੇ ਵਿਨਾਤਾ ਨੂੰ ਛੁੱਟੀ ਮਿਲ ਸਕਦੀ ਸੀ। ਗਰੁੜ ਉਡਕੇ ਬੈਕੁੰਠ ਵਿਚ ਗਿਆ ਤੇ ਅਪਣੀ ਹਿੰਮਤ ਨਾਲ ਅੰਮ੍ਰਿਤ ਦਾ ਛਤਾ ਲੈ ਅ ਇਆ, ਜਿਸ ਦੇ ਲਿਆਉਣ ਨਾਲ ਵਿਨਾਤਾ ਨੂੰ ਕੈਦ ਤੋਂ ਛੁੱਟਕਾਰਾ ਹੋਇਆ। ਇੰਦਰ ਦੇਵਤਾ ਅੰਮ੍ਰਿਤ ਨੂੰ ਇੱਕ ਵਾਗੀ ਖੋਕੇ ਵੀ ਲੈ ਗਿਆ ਪਰ ਗਰੁੜ ਫਿਰ ਲੈ ਅ ਇਆ। ਕਬਾਤਾਂ ਲੰਮੀ ਹੈ ਪਰ ਉਪਰ ਲਿਖੇ ਹਾਲ ਤੋਂ ਪਤਾ ਲਗੇਗਾ ਜੁ 'ਗਰੁੜ' ਇਕ ਪਾਸ 'ਸਰਪਾਂ' ਦਾ ਵੇਰੀ ਹੈ ਤੇ ਦੂਜੇ ਪਾਸੇ 'ਅੰਮ੍ਰਿਤੇ' ਦਾ ਰਖਯਕ। ਇਸੇ ਕਰਕੇ ਇਸ ਨੂੰ ਵਿਸ਼ਨੂੰ ਮਾਰਾਜਾਂ ਦਾ 'ਵਾਹਨ' (carrier ਰਖਵਾਹੀ) ਵੀ ਕਿਸੇ ਕਿਸੇ ਥਾਂ ਲਿਖਿਆ ਗਿਆ ਹੈ। ਵੇਦਾਂ ਵਿਚ ਗਰੁੜ ਨੂੰ 'ਸੁਪਰਨ' ਕਰਕੇ ਲਿਖਿਆ ਹੈ, ਜਿਸ ਦਾ ਭਾਵ ਹੈ ਅਕਾਸ਼-ਪੰਡੀ ਜਿਸ ਦੇ ਸੂਰਨ ਵਰਗ ਫੇਗ ਹਨ, ਅਰਥਾਤ ਡਾਢੇ ਅਦਭੁਤ ਵਿਸਮਾਦਕ। ਤਸਵੀਰਾਂ ਵਿਚ ਗਰੁੜ ਜੀ ਦੀ ਸ਼ਕਲ ਇਉਂ ਬਣਾਈ ਜਾਂਦੀ ਹੈ ਜੁ ਮੁੰਹ ਚਾਂਦੀ ਵਰਗਾ ਚਿੱਟਾ। ਫੇਗ ਲਾਲ ਸੂਰਜ ਦੇ ਅਸਤ ਹੋਣ ਵਾਲੀਆਂ ਰਿਸ਼ਮਾਂ ਵਾਂਝਣ, ਨੱਕ ਲੇਮਾ ਕੰਵਲ ਦੀ ਤੁਰੀ ਵਾਂਝ, ਤੇ ਬਦਾ ਸੁਅਰਨ ਵਰਗਾ। ਗੱਲ ਕੀ, ਕੀ ਚਿਤਰਕਾਰ ਤੇ ਕੀ ਕਵੀ, ਸਾਰੇ 'ਗਰੁੜ' ਜੀ ਦੀ ਹੀ ਉਪਮਾ ਕਰਦੇ ਰਹਿੰਦੇ ਹਨ ਤੇ ਕਰ ਕਰਕੇ ਨਹੀਂ ਰੱਜਦੇ। ਅੰਜੀਲ (Bible) ਨਾਲ ਗਰੁੜ ਦਾ ਇਉਂ ਤਾਅਲੁਕ (ਲਗਾਉ) ਹੈ ਜੋ ਗਰੁੜ ਸੱਪਾਂ ਦਾ ਹਾਡੀ ਦੁਸ਼ਮਣ ਹੈ, ਤੇ ਪੁਰਾਣੀਆਂ ਕਤੇਬਾਂ (Old Testament) ਵਿਚ ਲਿਖਿਆ ਹੈ ਜੁ ਜਦ ਆਦਮ ਤੇ ਹੱਵਾ (Adam & eve,) ਜੇ ਸ੍ਰਿਸ਼ਟੀ ਵਿਚ ਮਨੁੱਖ ਜਾਤੀ ਦੇ ਪੇਦਾ ਕਰਨ ਵਾਲੇ ਹਨ, ਬੈਕੁੰਠ ਅਸਥਾਨ (Eden ਵਿਚ ਰਹਿੰਦੇ ਸਨ ਤਦ ਇੱਕ ਸਰਪ (Serpent-devil) ਨੇ ਹੀ ਆ ਕੇ ਉਨ੍ਹਾਂ ਨੂੰ ਭੁਲਾਇਆ ਤੇ ਬੈਕੁੰਠ ਤੋਂ ਬਾਹਰ ਕਢਵਾਇਆ ਸੀ। ਇਹ ਕਹਾਣੀ ਅੰਜੀਲ ਦੀ ਪੁਰਾਣੀ ਪਹਿਲੀ ਪੇਖੀ (Genesis) ਵਿਚ ਆਉਂਦੀ ਹੈ ਤੇ ਇਸ ਦਾ ਸੰਖੇਪ ਵਰਣਨ ਇਹ ਹੈ ਜੁ ਸੈਤਾਨ ਨੇ ਸੱਪ ਦਾ ਰੂਪ ਧਾਰ ਕੇ ਆਦਮ ਅਤੇ ਹੱਵਾ ਨੂੰ ਭੁਚਲਾਣ ਦੀ ਠਾਣੀ। ਆਦਮ ਅਤੇ ਹੱਵਾ ਨੂੰ ਸਰਬ ਪ੍ਰਕਾਰ ਦਾ ਸੁਖ ਸੀ ਤੇ ਉਨ੍ਹਾਂ ਕੇਲ ਹਰ ਕਿਸਮ ਦੀ ਸੰਪਤੀ ਮੌਜੂਦ ਸੀ। ਨਾਲੋਂ ਉਨ੍ਹਾਂ ਨੂੰ ਹੋਰ ਜੀਆ ਜੰਤ ਉਪਰ ਹਰ ਤਰ੍ਹਾਂ ਦਾ ਅਧਿਕਾਰ ਸੀ। ਆਦਮ ਅਤੇ ਹੱਵਾ ਚੰਗੇ ੨ ਫਲ ਫੁਲ ਖਾਂਦੇ ਸਨ ਤੇ ਸੁਖ ਦੀ ਨੌਂਦਰ ਸੌਂਦ ਸਨ। ਵਾਹਿਗੁਰੂ ਨੇ ਉਨ੍ਹਾਂ ਨੂੰ ਆਖਿਆ ਹੋਇਆ ਸੀ ਜੁ ਬੀਬਿਓ, ਹੋਰ ਸਭ ਫਲ ਖਾਣੇ ਪਰ ਅਮਕੇ ਬਿਰਛ ਦਾ ਫਲ ਨਾ ਖਾਣਾ। ਆਦਮ ਤੇ ਹੱਵਾ ਵਾਹਿਗੁਰੂ ਦੇ ਹੁਕਮ ਨੂੰ ਸਿਰ-ਮੱਥੇ ਤੇ ਰੱਖ ਰੰਗ-ਰਲੀਆਂ ਮਾਣਦੇ ਸਨ। ਪਰ ਸੈਤਾਨ ਨੂੰ ਇਹ ਕਿੱਥੋਂ ਸੁਖਾਂਦਾ ਸੀ, ਉਹ ਆਦਮ ਦੀ ਵਹੁਟੀ ਹੱਵਾ ਕੋਲ ਗਿਆ ਤੇ ਉਸ ਨੂੰ ਅਖਣ ਲੱਗਾ, 'ਦੇਖੋ ਵਾਹਿਗੁਰੂ ਨੇ ਹੋਰ ਸਭ ਕੁਝ ਤੁਹਾਨੂੰ ਦਿੱਤਾ ਹੈ, ਪਰ ਅਸਕੇ ਬੁਟੇ ਦਾ

ਮਿੱਠਾ ਫਲ ਤੁਹਾਡੇ ਲਈ ਵਰਜਿਤ Forbidden Fruit ਕਰ ਛੱਡਿਆ ਹੈ । ਹੱਵਾ ਨੇ ਕਿਹਾ, 'ਜੀ ਹਾਂ, ਹੁਣ ਕੀ ਕਰੀਏ, ਅਸੀਂ ਤਾਂ ਹੁਕਮੀ ਬੰਦੇ ਹਾਂ, ਅਸੀਂ ਉਹੋ ਕਾਰ ਕਰਦੇ ਹਾਂ ਜਿਸ ਦਾ ਧੁਰ ਤੋਂ ਹੁਕਮ ਹੈ ।' ਸਰਪ ਨੇ ਆਖਿਆ ਜੁ ਤੁਹਾਨੂੰ ਕਿਸੇ ਨੇ ਬਣਿਆ ਹੈ ਜੁ ਤੁਸੀਂ ਇਸ ਤਰ੍ਹਾਂ ਕਰੋ ? ਹੁਣ ਇਸ ਵੇਲੇ ਵਾਹਿਗੁਰੂ ਕਿੱਥੇ ਵਖ ਰਿਹਾ ਹੈ ? ਜੇ ਤੁਸੀਂ ਉਹ ਵਰਜਿਤ ਫਲ ਖਾਓਗੇ ਤਾਂ ਤੁਹਾਨੂੰ ਵੱਖਰਾ ਸੁਖ ਹੋਵੇਗਾ । ਹੱਵਾ ਨੇ ਆਖਿਆ ਉਹ ਕੀ ? ਤਾਂ ਸਰਪ ਨੇ ਆਖਿਆ ਜੁ ਤੁਹਾਡੇ ਹਿਰਦੇ-ਅਸਥਾਨ ਵਿਚ 'ਇੱਲਮ' ਦਾ ਚਾਨਣਾ ਹੋਵੇਗਾ ਤੇ ਤੁਹਾਨੂੰ ਸੱਚ ਝੂਠ ਦਾ ਸਭ ਗੁਪਤ ਰਾਲ ਪ੍ਰਗਟ ਹੋ ਜਾਵੇਗਾ । ਹੱਵਾ ਭੇਲੀ ਭਾਲੀ ਸੀ, ਸਰਪ ਦੀ ਕਰੇ ਤੇ ਹਰ-ਚੰਦਾਉਰੀ ਵਿਚ ਫਸ ਗਈ । ਆਪ ਵਰਜਿਤ ਫਲ ਖਾਧਾ ਤੇ ਨਾਲੇ ਅਪਣੇ ਖਾਵੰਦ ਆਦਮ ਨੂੰ ਵੀ ਖੁਆਇਆ । ਲਿਖਿਆ ਹੈ ਜੁ ਉਸੇ ਵੇਲੇ ਉਨ੍ਹਾਂ ਦੀਆਂ ਮਲੀਨ-ਅੱਖਾਂ ਖੁੱਲ੍ਹੇ ਗਈਆਂ ਤੇ ਉਨ੍ਹਾਂ ਨੂੰ ਪਤਾ ਲੱਗਾ ਜੁ ਅਸੀਂ ਤਾਂ ਦੋਵੇਂ ਨਹੀਂ ਹਾਂ । ਸ਼ਰਮਾਕੇ ਦੋਵੇਂ ਬੂਟਿਆਂ ਵਿਚ ਵੜ ਗਏ ਤੇ ਕਲੇ ਵਰਗਿਆਂ ਪੱਤਰਾ ਨਾਲ ਅਪਣਾ ਨੰਗੇਜ ਛੁਪਾਇਆਂ, ਨਾਲੇ ਲੁਕ ਕੇ ਬੈਠ ਰਹੇ । ਅੱਗੇ ਜਾਕੇ ਜਿਉਂ ਲਿਖਿਆ ਹੈ ਕਿ ਜਦ ਭਗਵਾਨ ਉਨ੍ਹਾਂ ਨੂੰ ਮਿਲਨ ਅਦਨ (Aden) ਬਾਗ ਵਿਚ ਰੇਜ ਵਾਂਗ ਆਏ ਤਾਂ ਕੀ ਵੇਖਿਆ ਜੁ ਦੋਵੇਂ ਛੁਪੇ ਬੈਠੇ ਹਨ । ਗੱਜਕੇ ਬੁਲਾਇਆ, ਪਰ ਆਦਮ ਤੇ ਹੱਵਾ ਤਾਂ ਸ਼ਰਮ ਨਾਲ ਮਰਕੇ ਮਿੱਟੀ ਹੋਏ ਹੋਏ ਹਨ, ਕੌਣ ਬੋਲੇ ? ਭਗਵਾਨ ਨੇ ਪੁੱਛਿਆ, ਕੀ ਤੁਸੀਂ ਵਰਜਿਤ ਫਲ ਤਾਂ ਨਹੀਂ ਖਾ ਲਿਆ ? ਤਾਂ ਆਦਮ ਹੌਲੀ ਜਿਹੀ ਸਹਿਮ ਕੇ ਬੋਲਿਆ 'ਜੀ ਮੈਂ ਤਾਂ ਨਹੀਂ ਖਾਂਦਾ ਸਾਂ, ਪਰ ਮੈਨੂੰ ਹੱਵਾ ਮੇਰੀ ਵਹੁਟੀ ਨੇ ਖੁਲਾਇਆ ਹੈ । ਹੱਵਾ ਨੇ ਆਖਿਆ, 'ਜੀ ਮੈਂ ਤਾਂ ਨਹੀਂ ਖਾਂਦੀ ਸਾਂ ਮੈਨੂੰ ਤਾਂ ਸੱਪ ਨੇ ਧੋਖਾ ਦੇ ਕੇ ਖੁਆਇਆ ਹੈ ।' ਭਗਵਾਨ ਨੇ ਇਸ ਹੁਕਮ-ਅਦੁਲੀ ਨੂੰ ਵੇਖ ਕੇ ਉਨ੍ਹਾਂ ਨੂੰ ਸਰਪ ਦਿੱਤਾ । ਆਦਮ ਨੂੰ ਆਖਿਆ ਕਿ ਮੈਂ ਤੈਨੂੰ ਖਾਣ ਪੀਣ ਵਾਸਤੇ ਮਣਾ-ਮੂੰਹੀ ਅਖੂਟ ਭੰਡਾਰ ਦਿੱਤੇ ਸਨ ਪਰ ਤੂੰ ਹੁਕਮ 'ਨੂੰ ਪ੍ਰਵਾਨ ਨਹੀਂ ਕੀਤਾ, ਇਸ ਲਈ ਤੈਨੂੰ ਇਹ ਸਜ਼ਾ (ਕਲੇਸ਼) ਹੋਵੇਗੀ ਜੁ ਤੂੰ ਪ੍ਰਸੀਨੇ ਦੀ ਗਾੜ੍ਹ ਕਮਾਈ ਤੇ ਦਸ਼ਾ ਨਹੀਂ ਵਾਲੀ ਕਿਰਤ ਕਰੇ ਬਗੈਰ ਹੁਣ ਤੂੰ ਪੇਟ ਨਹੀਂ ਲੈਂਗਾ । ਹੱਵਾ ਨੇ ਆਖਿਆ ਕਿ ਤੂੰ ਆਦਮ ਨਾਲੋਂ ਜਿਆਦ ਕਸੂਰ ਕੀਤਾ ਹੈ ਸੋ ਇਸਤ੍ਰੀ ਜਾਤੀ ਹਮੇਸ਼ਾ ਮਰਦ ਦੇ ਅਧੀਨ ਰਹੇਗੀ, ਨਾਲੇ ਮਜ਼ੂਰੀ ਨਾਲ ਖਾਵੇਗੀ । ਤੇ ਸਰਪ ਨੂੰ ਕਿਹਾ ਜੁ ਤੂੰ ਸੈਤਾਨ (Devil) ਦਾ ਕੰਮ ਕੀਤਾ ਹੈ ਸੋ ਤੂੰ ਟੰਗਾਂ ਦੇ ਬਗੈਰ ਢਿੱਡ ਦੇ ਭਾਰ ਟੁਰੇਗਾ ਤੇ ਤੇਰੀ ਅਤੇ ਆਦਮ-ਜਾਤੀ ਦੀ ਹਮੇਸ਼ਾਂ ਦੁਸ਼ਮਣੀ ਰਹੇਗੀ; ਸੱਪ ਆਦਮੀ ਨੂੰ ਕੱਟੇਗਾ ਤੇ ਆਦਮੀ ਸੱਪ ਦੀ ਸਿਰੀ ਨੂੰ ਪੈਰਾਂ ਨਾਲ ਕੁਚਲੇਗਾ.....।'

ਇਸ ਕਹਾਣੀ ਦਾ ਅਰਥ ਇਹ ਹੈ ਕਿ ਜਦ ਤੋੜੀ ਆਦਮੀ 'ਹੁਕਮ' ਦੀ ਕਾਰ ਕਰਦਾ ਹੈ ਤੇ ਰਜ਼ਾ ਵਿਚ ਟੁਰਦਾ ਹੈ ਤਦ ਤੋੜੀ ਮਾਨੋ ਬੈਕੁਨ ਰੂਪੀ ਅਦਨ (Eden) ਵਿਚ ਰੰਗ ਰਲੀਆਂ ਮਨਾਉਂਦਾ ਹੈ । ਪਰ ਇਸ-ਅਵਸਥਾ ਵਿਚ ਰਹਿਣ ਵਾਸਤੇ ਜ਼ਰੂਰੀ ਹੈ ਜੁ ਅਸੀਂ ਅਪਣੀ ਤੁਛ ਅਕਲ ਤੇ ਸਿਆਣਪ ਸਭੇ ਵਾਹਿਗੁਰੂ ਨੂੰ ਅਰਪ ਕੇ ਭਾਣੇ ਵਿਚ

ਟੁਰੀਏ। ਪਰ ਜਦ ਹੋਕਾਰ ਰੂਪੀ ਸਰਪ ਯਾ ਸੈਤਾਨ ਆਦਮੀ ਨੂੰ ਅਚਲ ਯਾ ਚਤੁਰਾਈ ਦੇ ਵਰਜਿਤ ਵੱਲ ਖਿੱਚ ਕੇ ਲਿਆਉਂਦਾ ਹੈ ਤਾਂ ਪਹਿਲਾਂ ਤਾਂ ਉਸ ਨੂੰ ਅਕਲ ਦੇ ਝੁਲਕਾਰੈਂ ਡਾਢੇ ਮਨ-ਮੌਹਣੇ ਲਗਦੇ ਹਨ ਪਰ ਪਿੱਛੋਂ ਸੁਖ-ਦੁਖ ਦੇ ਘਣੇ ਜੰਗਲਾਂ ਵਿਚ ਫਸ ਕੇ ਆਦਮੀ ਅਪਣੇ ਆਪ ਨੂੰ ਉਤਨਾ ਹੀ ਬਿਆਕੁਲ ਪਾਉਂਦਾ ਹੈ ਜਿਤਨਾ ਕਿ ਆਦਮ ਤੇ ਹੱਵਾ ਸਨ ਜਦ ਉਹ ਝਾੜੀਆ ਵਿਚ ਛੁਪ ਗਏ ਸਨ। ਇਸ ਕਰਕੇ ਸਰਪ ਕੀ ਹੈ? 'ਮਾਇਆ' ਮੌਹਣੀ ਦਾ ਦੂਜਾ ਨਾਉਂ ਹੈ। ਇਸ ਦਾ ਇਲਾਜ ਕੀ ਹੈ? ਗਰੂੜ, ਜਿਹੜਾ ਸੱਪਾਂ (ਮਾਇਆ ਨਾਗਣੀ) ਦਾ ਹਾਂਡੀ ਵੈਰੀ ਹੈ ਤੇ ਅੰਮ੍ਰਿਤ ਦਾ ਰਖਯਕ ਹੈ। ਤਾਂ ਤੇ ਇਸ 'ਗਰੂੜ' ਨੂੰ ਲੱਭਣਾ ਸਾਡਾ ਪਰਮ ਪਰਮ ਹੈ।

ਹੁਣ ਅੱਗੇ ਬਾਣੀ ਦੁਆਰਾ 'ਗਰੂੜ' ਦਾ ਹੋਲ ਸੰਪੂਰਨ ਕਰਕੇ ਨਾਲ ਹੀ 'ਅੰਮ੍ਰਿਤ-ਬੇਜੂਨ ਦਾ' ਅਤਿਰੀਵ ਭਾਵ ਦੱਸਣ ਦੀ ਕੋਸ਼ਿਸ਼ ਕੀਤੀ ਜਾਵੇਗੀ।

੧ ਮਾਇਆ ਬੁਇਆਗਮੁ ਸਰਪੁ ਹੈ, ਜਗੁ ਘੋਰਿਆ ਬਿਖ ਮਾਇ ॥੨॥

(ਸਲੋਕ ਮ: ੩)

'ਮਾਇਆ ਹੋਈ ਨਾਗਣੈ ਜਗਤਿ ਰਹੀ ਲਪਟਾਇ ॥
ਇਸ ਕੀ ਸੇਵਾ ਜੋ ਕਰੇ ਤਿਸਹੀ ਨੋ ਫਿਰਿ ਖਾਇ ॥'

(ਗੁਜਰੀ ਕੀ ਵਾਰ ਮ:)

੫.

ਪੁੱਠੀ ਤਾਰੀ ਦੀ ਜੁਗਤੀ

ਕਸ਼ਮੀਰ ਦੀ ਧਰਤੀ ਕੀ ਹੈ ਮਾਨੋ ਸੁਰਗਾਪੁਰੀ ਹੈ । ਇਸ ਵਿਚ ਭਾਂਤ ਭਾਂਤ ਦੇ ਬਿਰਛ ਬੂਟ ਬੂਟੀਆਂ ਫਲਾਂ ਨਾਲ ਲੱਦੇ ਹੋਏ ਸੜਕਾਂ ਦੇ ਸੱਜੇ ਖੱਬੇ ਨਜ਼ਰ ਆਉਂਦੇ ਹਨ ਤੇ ਜਿੱਥੇ ਤੌੜੀ ਨਜ਼ਰ ਜਾਵੇ ਸਾਫ਼ ਮੈਦਾਨ ਢਾਢਾ ਸੋਹਣਾ ਲਗਦਾ ਹੈ । ਡੱਲ ਅਤੇ ਝੂਲਰ Wular ਫਰੋਜ਼ੀ ਨਗਰੀਨਿਆਂ (ਬੇਵਿਆਂ) ਵਾਂਝ ਚਮਕਦੀਆਂ ਹਨ ਤੇ ਇਰਦ ਗਿਰਦ ਦੇ ਬਰਫ-ਲੱਦੇ ਚਿੱਟ ਪਹਾੜ ਇਨ੍ਹਾਂ ਤੇ ਇਸ ਤਰ੍ਹਾਂ ਝਾਤੀ ਮਾਰਦੇ ਹਨ ਜਿਸ ਤਰ੍ਹਾਂ ਇਕ ਮੁਟਿਆਰ ਸ਼ੀਸ਼ੇ ਵਿਚ ਅਪਣਾ ਚੰਦ ਵਰਗ ਚਿਹਰਾ ਦੇਖਕੇ ਹਸਦੀ ਤੇ ਸਰਮਾਉਂਦੀ ਹੈ । ਭਾਵੇਂ ਕਸ਼ਮੀਰ ਦੀ ਸਾਰੀ ਧਰਤੀ ਵੱਖ ਮਿੱਠੀ ਤੇ ਮਨ-ਮੋਹਣੀ ਹੈ-ਕੀ ਗੁਲਮਰਗ ਜਿੱਥੇ ਮੀਲਾਂ ਵਿਚ ਫੁੱਲਾਂ ਦੇ ਹੀ ਖੇਡ ਰੰਗ-ਬਰੰਗ ਵਿਛੇ ਹੋਏ ਹਨ ਤੇ ਕੀ ਪਹਿਲਗਾਮ ਜਿੱਥੋਂ ਦੇ ਬਿਰਛ ਅਸਮਾਨ ਦੇ ਗਲੇ ਲੱਗ ਗੱਲਾਂ ਕਰਦੇ ਹਨ, ਤੇ ਕੀ ਸਾਲਾਮਾਰ ਬਾਗ ਜੋ ਸਚ ਮੁੜ ਸਰਖੰਡ ਦੀਆਂ ਬੋਲਦੀਆਂ ਤਸਵੀਰਾਂ ਹਨ—ਪਰ ਜੋ ਖੁਬੀ ਵੈਰੀਨਾਗ Verinag ਦੇ ਚਸ਼ਮੇ ਦੀ ਹੈ ਉਹ ਅਪਣੀ ਕਿਸਮ ਦੀ ਅਪ ਹੀ ਹੈ—ਹੱਥ, ਕਲਮ ਤੇ ਕਾਗਜ਼ ਇਸ ਦੀ ਤਸਵੀਰ ਖਿੱਚਣ ਤੋਂ ਕੰਬਦੇ ਹਨ । ਵੈਰੀਨਾਗ ਦਾ ਚਸ਼ਮਾ ਜਿਹਾ ਕਿ ਕਈ ਪਾਠਕਾਂ ਨੂੰ ਪਤਾ ਹੋਵੇਗਾ, ਜਿਹਾਲ ਦਰਿਆ ਦਾ ਮੰਬਾ (ਮੂੰਹ) ਹੈ ਤੇ ਇਸ ਚਸ਼ਮੇ ਵਿੱਚੋਂ ਮਣਾਂ ਮੂੰਹੀਂ ਪਾਣੀ ਸਕਿੰਟਾਂ ਵਿਚ ਨਿਕਲ ਬਾਹਰ ਦੇੜਦਾ ਹੈ । ਇਹ ਚਸ਼ਮਾ ਬਨਿਹਾਲ ਗਲੀ ਤੋਂ ਲੰਘ ਪੀਰ ਪੰਜਾਲ ਪਨਾੜ (Pir Panjal Range) ਦੀ ਉੱਤਰੀ ਢਾਲ ਤੇ ਆਉਂਦਾ ਹੈ । ਇਹ ਸਾਰਾ ਪਹਾੜ ਚੂਨੇ Limestone ਦਾ ਹੈ ਤੇ ਇਸ ਦੇ ਪੇਰਾਂ ਵਿਚ ਵੰਤੀਨਾਗ ਦਾ ਚਸ਼ਮਾ ਇਸ ਤਰ੍ਹਾਂ ਫੁੱਟ ਫੁੱਟ ਨਿਕਲਦਾ ਹੈ ਜਿਸ ਤਰ੍ਹਾਂ ਜ਼ਿਵਜੀ ਮਹਾਰਾਜ ਦੀਆਂ ਲਿਟਾਂ ਵਿੱਚੋਂ ਗੰਗਾ ਜੀ ਨਿਕਲਦੀ ਹੈ । ਚਸ਼ਮਾ ਬੜਾ ਹੀ ਡੂੰਘਾ ਹੈ—ਘੱਟ ਤੋਂ ਘੱਟ ਪੰਜਾਹ ਸੱਠ ਫੁੱਟ । ਪਰ ਕਈ ਵਿਦਵਾਨਾਂ ਦਾ ਖਿਆਲ ਹੈ ਜੁ ਵਿਚਕਾਰੋਂ ਧਰਤੀ ਪਾਟੀ ਹੋਈ ਹੈ ਤੇ ਇਸ ਚਸ਼ਮੇ ਦਾ ਪਾਣੀ ਪਤਾਲ ਦੇਸ ਤੇ ਉਮਲ ਕ ਆਉਂਦਾ ਹੈ । ਹੋ ਸਕਦਾ ਹੈ ਜੁ ਇਹ ਗੱਲ ਸੱਚੀ ਹੋਵੇ ਕਿਉਂਕੀ ਆਮ ਤੌਰ ਤੇ ਦੇਖਿਆ ਗਿਆ ਹੈ ਜੁ ਚਸ਼ਮੇ ਸਾਰਾ ਸਾਲ ਉਥੇ ਹੀ ਵਗਦੇ ਰਹਿੰਦੇ ਰਨ ਜਿਬੇ ਪਹਾੜ ਦੀ ਚੋਟੀ ਸਾਰਾ ਸਾਲ ਬਰਫ ਨਾਲ ਢਕੀ ਰਹੇ; ਬਰਫ ਦੇ ਢਲ ਜਾਣ ਨਾਲ ਹੇਠਲੇ ਚਸ਼ਮੇ ਵੀ ਸੁੱਕ-ਸੜ ਜਾਂਦੇ ਹਨ । ਪਰ ਇਹ ਗੱਲ ਵੈਰੀਨਾਗ ਦੇ ਚਸ਼ਮੇ ਦੀ ਨਹੀਂ । ਉਪਰੋਂ ਤਾਂ ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਜੁ

ਇਹ ਚਸ਼ਮਾ ਬਨਿਹਾਲ ਗਲੀ (Banihal Pass) ਦੀਆਂ ਬਰਫਾਂ ਕਰਕੇ ਵਗਦਾ ਹੈ ਪਰ ਵਾਸਤਵ ਵਿੱਚ ਵੈਰੀਨਾਗ ਦਾ ਤੇ ਬਨਿਹਾਲ ਦਾ ਕੋਈ ਡੂੰਘਾ ਜੋੜ (Connection) ਨਜ਼ਰ ਨਹੀਂ ਆਉਂਦਾ ਕਿਉਂਕਿ ਗਰਮੀਆਂ ਵਿੱਚ ਜਦੋਂ ਬਨਿਹਾਲ ਪਹਾੜ ਸੱਖਣਾ ਅਤੇ ਰੋਡ-ਮਰੋਡਾ ਹੋ ਜਾਂਦਾ ਹੈ, ਤੇ ਬਰਫ ਇੱਕ ਰੱਤੀ ਭਰ ਵਹੀ ਨਹੀਂ ਰਹਿੰਦੀ ਤਾਂ ਵੀ ਇਸ ਪਹਾੜੀ-ਨਾਗ ਵਿਚੋਂ ਕਰੋੜਾਂ ਮਣਾਂ ਪਾਣੀ ਇਤਨੀ ਛੇਤੀ ਨਾਲ ਛੁੱਟ ਫੁੱਟ ਕੇ ਨਿਕਲਦਾ ਹੈ ਮਾਨੇ ਪਾਣੀ ਬਣਾਉਣ ਦੀ ਕੋਈ ਗੁਪਤ ਮਸ਼ੀਨ ਹੇਠਾਂ ਛੱਪੀ ਪਈ ਹੈ। ਜਿਸ ਕਰਕੇ ਇਤਨੀ ਗੱਲ ਸਪਸ਼ਟ ਹੈ ਜੁ ਵੈਰੀਨਾਗ ਕੋਈ ਮਾਮੂਲੀ ਮੌਸਮੀ ਚਸ਼ਮਾ ਨਹੀਂ ਸਗੋਂ ਸਦੀਵ-ਚਲਾਉਂ ਨਾਜ (Permanent spring) ਹੈ ਜੋ ਅਪਣੇ ਆਪ ਧਰਤੀ ਦੀਆਂ ਡੂੰਘੀਆਂ ਕੰਦਰੋਂ (Synclines) ਯਾ ਪਤਾਲ-ਪੁਰੀਆਂ ਵਿਚੋਂ ਉਮੂਲਦਾ ਹੈ। ਇਸ ਕਰਕੇ ਪੁਰਾਣੇ ਰਿਸੀ ਮੁਨੀ ਤੇ ਰਾਜੇ ਮਹਾਰਾਜੇ ਵੈਰੀਨਾਗ ਤੋਂ ਵਰੇ ਵਾਰੇ ਜਾਂਦੇ ਸਨ। ਵੈਰੀ-ਨਾਗ ਕੀ ਹੈ ਮਾਨੋਂ ਕਸ਼ਮੀਰ ਦਾ ਦਿਲ ਹੈ। ਜਿਸ ਤਰ੍ਹਾਂ ਆਦਮੀ ਅਤੇ ਹਰ ਇਕ ਜੀਆ-ਜੰਤ ਵਿਚ ਸਭ ਤੋਂ ਜ਼ਿਉਂਦੀ (Vital) ਚੀਜ਼ ਦਿਲ (Heart) ਹੈ ਉਸੇਤਰਾਂ ਵੈਰੀਨਾਗ ਕਸ਼ਮੀਰ ਦਾ ਧੜਕਦਾ ਦਿਲ ਹੈ। ਜੇ ਇਸੇ ਨਾਗ ਨੂੰ ਰੱਕ ਦੇਈਏ ਤਾਂ ਸਾਰੀ ਕਸ਼ਮੀਰ ਸੁੱਕੀ-ਸੜੀ ਤੇ ਰੁੱਖੀ-ਸੁੱਖੀ ਰਹਿ ਜਾਵੇਗੀ, ਕਿਉਂਕਿ ਵੈਰੀਨਾਗ ਰੂਹ ਹੈ ਤੇ ਕਸ਼ਮੀਰ ਧੜ, ਕਸ਼ਮੀਰ ਹੀ ਨਹੀਂ, ਪੰਜਾਬ ਦਾ ਵਿਚਕਾਰਲਾ ਹਿੱਸਾ ਵੀ ਜਿਹਲਮ ਦਰਿਆ ਦੇ ਅਲੋਪ ਹੋਣ ਨਾਲ ਸੁਨ-ਮਸੁਨ ਹੋ ਜਾਵੇ। ਹਾਂ ਜੀ, ਵੈਰੀਨਾਗ ਕੀ ਹੈ? ਕਸ਼ਮੀਰ ਰਾਣੀ ਦਾ ਨੱਕ, ਮੂੰਹ ਦਾ ਸਿਗਾਰ ਹੈ! ਮੁਗਲ ਬਾਦਸ਼ਾਹ ਜਿੱਥੇ ਵੱਡੇ ੨ ਮਹੱਲ ਤੇ ਬਗੀਚੇ ਬਣਾਉਂਦੇ ਸਨ ਓਥੇ ਉਨ੍ਹਾਂ ਨੂੰ ਅਜਿਹੇ ਨਾਗਾਂ ਨੂੰ ਸੁਆਰਨ ਦਾ ਵੀ ਵੱਡਾ ਸੌਕ ਸੀ। ਜਿਸ ਜਹਾਂਗੀਰ ਬਾਦਸ਼ਾਹ ਨੇ ਸ਼ਾਲਾਮਾਰ ਬਾਗ ਕਸ਼ਮੀਰ ਅਤੇ ਲਾਹੌਰ ਵਿਚ ਬਣਵਾਏ ਉਸੇ ਰੰਗੀਲੇ ਰਾਜੇ ਨੇ ਇਸ ਨਾਗ ਦੇ ਦਿਰਦ ਗਿਰਗ ਅੱਠ-ਅੰਗਾਂ (Octagonal) ਬੜਾ ਵੀ ਬਣਵਾਇਆ। ਇਹ ਬੜਾ ਕਾਲੇ ਸੰਗਮਰਮਰੀ ਲਿਸਕ ਵਾਲੇ ਪੱਥਰ ਦਾ ਬਣਿਆ ਹੋਇਆ ਹੈ ਤੇ ਸਦੀਆਂ ਦੇ ਗੁਜਰਨ ਅਤੇ ਯਾਤਰੂਆਂ ਦੀਆਂ ਪ੍ਰਕਰਮਾਂ ਨਾਲ ਢਾਢਾ ਪਾਲਸ ਹੋ ਗਿਆ ਹੈ। ਇੰਜ ਨਜ਼ਰ ਆਉਂਦਾ ਹੈ ਮਾਨੇ ਅੱਜ ਬਣਿਆ ਹੈ। ਇਹ ਤਲਾ ਸੀਤਲ ਜਲ ਨਾਲ ਹਮੇਸ਼ਾਂ ਭਰਿਆ ਰਹਿੰਦਾ ਹੈ; ਭਰ-ਸੁਭਰ ਹੀ ਨਹੀਂ ਸਗੋਂ ਇਹ ਨਾਗ ਸਾਰੇ ਜਿਹਲਮ ਦਰਿਆ ਦਾ ਰੀੜ੍ਹ ਦੀ ਹੱਡੀ ਹੈ। ਚਸ਼ਮੇ ਦੇ ਸਾਰੇ ਪਾਸੇ ਮਹਿਰਬਦਾਰ ਕੌਠੀਆਂ ਬਣੀਆਂ ਹੋਈਆਂ ਹਨ ਤ ਪੂਰਬ ਵਾਲੇ ਪਾਸੇ ਦੋ ਨਹਿਰਾਂ ਲਬਾ-ਲਬ ਭਰੀਆਂ ਚਸ਼ਮੇ 'ਚੋਂ ਨਿਕਲ ਇਕ ਬਾਗ ਵਿਚ ਆ ਜੁੜਦੀਆਂ ਹਨ ਜਿੱਥੇ ਭਾਂਤ ਭਾਂਤ ਦੇ ਹੁੱਲ ਤੇ ਫਲਾਂ ਵਾਲ ਬੂਟੇ ਇਸਤਰ੍ਹਾਂ ਲੱਗੇ ਹੋਏ ਹਨ ਜਿਸਤਰ੍ਹਾਂ ਆਕਾਸ਼ ਵਿਚ ਛਲਕਦ ਤੇ ਢਲ੍ਹਕਦੇ ਤਾਰੇ। ਨਾਗ ਦੀ ਬਣਤਰ ਨਿਸ਼ਾਤ-ਬਾਗ ਵਾਂਗ ਉੱਚੀ ਨੀਵਾਂ ਬਣੀ ਹੋਈ ਹੈ। ਇਕ ਪੀੜ੍ਹੀ (Terrace) ਤੋਂ ਉਤਰ ਪਾਣੀ ਦੂਜੀ ਪੀੜ੍ਹੀ ਵਲ ਆਉਂਦਾ ਹੈ ਤੇ ਉਥੋਂ ਤੀਜੀ ਵੱਲ। ਇਸਤਰ੍ਹਾਂ ਕਈ ਪੀੜ੍ਹੀਆਂ ਨੂੰ ਚੁੰਮ ਅਖੀਰ ਜਿਹਲਮ ਦੀ ਗੋਦ ਵਿਚ ਆ ਛੁਪਦਾ ਹੈ। ਫਿਰ ਵਲਿਸ ਮਾਰ ਕਸ਼ਮੀਰ ਵਾਦੀ

ਨੂੰ ਨਿਹਾਲ ਕਰਕੇ ਪੰਜਾਬ ਨੂੰ ਸਰਜੀਤ ਕਰਦਾ ਹੈ ।

ਗੱਲ ਕੀ, ਵੈਰੀਨਾਗ ਮਨ ਨੂੰ ਮੋਹਣ ਵਾਲੀ ਨਾਗਣੀ ਹੈ । ਇਸੇ ਕਰਕੇ ਕਸਮੀਰ ਵਿਚ ਚਸ਼ਮਿਆਂ ਨੂੰ ਨਾਗ (ਸੱਪਣੀ) ਆਖਦੇ ਹਨ, ਕਿਉਂਕਿ ਇਹ ਸੰਤਲ-ਨਾਗ ਦਿਲਾਂ ਦੀ ਪੜਕਦੀ-ਅੱਗ ਨੂੰ ਠੋੜਾ ਕਰਕੇ ਸੱਪ ਵਾਂਗ ਮਨ ਨੂੰ ਮੋਹ ਲੈਂਦੇ ਹਨ । ਇਹ ਚਸ਼ਨਾ ਸਰ ਮੁਚ ਦੁੱਧ ਵਾਂਗ ਮੋਹਣਾ ਤੇ ਸ਼ਹਿਦ ਵਾਂਗ ਮਿੱਠਾ ਹੈ ਤੇ ਦੇਖਣ-ਯੋਗ ਨਜ਼ਾਰਾ ਹੈ । ਜਿਨ੍ਹਾਂ ਸੱਜਨਾਂ ਨੇ ਨਾ ਵਖਿਆ ਹੋਵੇ ਉਹ ਕਸਮੀਰ ਦੀ ਫੇਰੀ ਵਿਚ ਜ਼ਰੂਰ ਇਸ ਨਾਗ ਨੂੰ ਵੇਖਣ ਦੀ ਖੇਤਰ ਕਰਨ ।

ਮੈਨੂੰ ਤਾਂ ਇਹ ਚਸ਼ਮਾ ਡਾਢਾ ਮਿੱਠਾ ਲਗਦਾ ਹੈ, ਤੇ ਭਾਵੇਂ ਕਿਥੇ ਵੀ ਹੋਵਾਂ, ਮੈਂ ਸਾਲ ਵਿਚ ਇੱਕ ਵੇਰੀ ਇਸ 'ਨਾਗਣੀ' ਦੇ ਦਰਸ਼ਨ ਜ਼ਰੂਰ ਕਰਿਆ ਕੇ ਬਦਦਾ ਹਾਂ, ਕਿਉਂਕਿ ਸੁੰਬਕ-ਪੱਥਰ ਵਾਂਗ ਇਹ ਨਾਗਣੀ ਮੈਨੂੰ ਜ਼ਰੂਰੀ ਖਿੱਚ ਲੈਂਦੀ ਹੈ ।

ਇਸ ਚਸ਼ਮੇ ਦੀਆਂ ਦੇ ਖੂਬੀਆਂ ਹੋਰ ਵੀ ਹਨ । ਇਕ ਤਾਂ ਇਥੇ ਕਿ ਸਿਰੀਨਗਰ (ਕਸਮੀਰ) ਵਾਂਗ ਏਥ ਹਰ ਵੇਲੇ ਗਹਿਮਾ-ਗਹਿਮ ਨਹੀਂ ਰਹਿੰਦੀ, ਟਾਵੇਂ ਟਾਵੇਂ ਯਾਤਰੂ ਆਉਂਦੇ ਹਨ ਤੇ ਚਲੇ ਜਾਂਦੇ ਹਨ । ਹੁਣ ਭਾਵੇਂ ਏਥੇ ਲਾਚੀਆਂ ਵੀ ਰਿਜ਼ ਆਉਣ ਲਗ ਪਈਆਂ ਹਨ, ਪਰ ਫਿਰ ਵੀ ਵੈਰੀਨਾਗ ਵਿਚ ਲਿਕਾਤ ਹੈ ਤੇ ਏਥੇ ਆਦਮੀ ਬੰਡੀ ਦੇਰ ਲਈ ਡਾਢਾ ਸ਼ਾਤ-ਚਿਤ ਰਹਿੰਦਾ ਹੈ ॥ ਦੂਜੀ ਖੂਬੀ ਇਸ ਨਾਗ ਦੀਆਂ ਮੱਛੀਆਂ ਦੀ ਹੈ;—ਵੱਡੀਆਂ ਛੋਟੀਆਂ, ਚਿੱਟੀਆਂ-ਪੀਲੀਆਂ, ਹਰ ਪਰਕਾਰ ਦੀਆਂ ਮੱਛੀਆਂ ਹਨ ਤੇ ਜਿਸ ਵਲੇ ਯਾਤਰੂ ਆਕੇ ਚਾਉਲ ਪਾਉਂਦਾ ਹੈ ਤਾਂ ਸਾਰੇ ਸਰ ਵਿਚ ਇਕ ਅਜਿਹੀ ਰੁਣਝੁਣ ਹੋ ਜਾਂਦੀ ਹੈ ਜਿਹੜੀ ਯਾਤਰੂਆਂ ਦੇ ਮਨ ਨੂੰ ਡਾਢੀ ਮੰਹਦੀ ਹੈ । ਇਨ੍ਹਾਂ ਮੱਛੀਆਂ ਦੀ ਤਾਰੀਫ ਜਿਤਨੀ ਕੀਤੀ ਜਾਵੇ ਬੰਡੀ ਹੈ ਕਿਉਂਕਿ ਵੈਰੀਨਾਗ ਦੀ ਇਕਾਤ ਨੂੰ ਇਹ ਲੰਡਨ ਸ਼ਹਿਰ ਵਰਗੀ ਗਹਿਮਾ-ਗਹਿਮ ਵਿਚ ਬਦਲ ਛਡਦੀਆਂ ਹਨ, ਤੇ ਦੇਖਣ ਵਾਲੇ ਦਾ ਚਿਲ ਜਿਸ ਤਰ੍ਹਾਂ ਪਰਥ ਜਾਂਦਾ ਹੈ ਜਿਸਤਰ੍ਹਾਂ ਉਹ ਬੜੇ ਕੇਮਾਂ ਵਿਚ ਰੁੱਝਾ ਹੋਇਆ ਹੋਵੇ । ਚਾਉਲਾਂ ਦੇ ਲਾਲਚ ਵਿਚ ਖਿੱਚੀਆਂ ਹਨਈਆਂ ਇਹ ਮੱਛੀਆਂ ਤਰਕੇ ਸਰੋਵਰ ਤੋਂ ਬਾਹਰ ਵੀ ਆ ਜਾਂਦੀਆਂ ਹਨ ਤੇ ਦੂਰੂ ਤੌੜੀ ਨਹਿਰਾਂ ਦੀ ਸੈਰ ਕਰ ਆਉਂਦੀਆਂ ਹਨ, ਪਰ ਆਪਣਾ ਪੇਟ ਭਰਕੇ ਮੁੜ ਫਿਰ ਆਪਣੇ ਘਰ ਨੂੰ ਟੁਰ ਜਾਂਦੀਆਂ ਹਨ ਤੇ ਸ਼ਾਮ ਵੇਲੇ ਹੀ ਮੁੜ ਸਰੋਵਰ ਵਿੱਚ ਜਾ ਛੁਪਦੀਆਂ ਹਨ ।

ਇਕ ਦਿਨ ਇਸ ਮਨ-ਮੋਹਣੇ ਨਜ਼ਾਰੇ ਵਿੱਚ ਮਸਤ ਹੋਇਆ ਮੈਂ ਮੱਛੀਆਂ ਨੂੰ ਦੇਖ ਰਿਹਾ ਸਾਂ ਜੁ ਬੈਠੇ ਬੈਠੇ ਦਿਲ ਦੀ ਗੱਡੀ ਕਾਂਟੇ ਤੋਂ ਬਚਲ ਗਈ ਤੇ ਇਕ ਲਾਈਨ ਛੱਡ, ਦੂਜੀ ਪਟੜੀ ਉਪਰ ਚਲੀ ਗਈ । ਪਹਿਲੇ ਤਾਂ ਅੱਖਾਂ ਮੱਛੀਆਂ ਵਲ ਲੱਗੀਆਂ ਹੋਇਆਂ ਸਨ ਤੇ ਇਹ ਦੇਖ ਦੇਖ ਕੇ ਖੁਸ਼ ਹੋ ਰਹੀਆਂ ਸਨ ਜੇ ਦੇਖੋ ਮੱਛੀਆਂ ਪੁੱਠੀਆਂ ਤਰਦੀਆਂ ਹਨ, ਕਿਸੇਰ ਵੇਲੇ ਚਾਉਲਾਂ ਦੇ ਲਾਲਚ ਵਿਚ ਰੁੱਝੁ ਹੇਠਾਂ ਵੀ ਚਲੀਆਂ ਜਾਂਦੀਆਂ ਹਨ, ਪਰ ਫਿਰ ਮੁੜ-ਤੁੜ-ਪੁੱਠੀ ਤਾਰੀ ਤਰਕੇ ਅਪਣੇ ਘਰ (ਵੈਰੀਨਾਗ) ਵਿਚ ਆ ਟਿਕਾਣਾ ਕਰਦੀਆਂ ਹਨ, ਜੇ ਇਸ ਤਰ੍ਹਾਂ ਨਾ ਕਰਨ ਤਾਂ ਪਾਣੀ ਦੇ ਬਹਿਣ ਨਾਲ ਹੇਠਾਂ ਹੀ ਰੁੜ-

ਜਾਣ ਤੇ ਇਕ ਪਉੜੀ (Terrace) ਤੋਂ ਦੂਜੀ ਪਉੜੀ ਤੇ ਢਹਿਣ ਨਾਲ ਮਰ ਜਾਣ—

ਇਸ ਰੇਲ ਦੀ ਪਟੜੀ ਉਪਰ ਤਾਂ ਬਾਹਰੀ ਅੱਖਾਂ ਟੁਰ ਰਹੀਆਂ ਸਨ, ਪਰ ਅੰਦਰਲਾ ਮਨ ਕਦੀ ਕਾਂਟੇ ਬਦਲ ਰਿਹਾ ਸੀ ਜੁ ਜਕਾ-ਯਕ ਇਹ ਸ਼ਬਦ ਚਤੇ ਆਇਆ ਤੇ ਇਸ ਦਾ ਭਾਵ ਜਿਹੜਾ ਅੱਗੇ ਕਦੀ ਅਨੁਭਵ ਨਹੀਂ ਸੀ ਹੋਇਆ ਉਸ ਦਿਨ ਪੂਰਨਮਾਸੀ ਦੇ ਚੰਨ ਹਿਰਦੇ ਦੀਆਂ ਕਾਲੀਆਂ ਕੇਦਰਾਂ ਵਿਚ ਰਮਕ ਉਠਿਆ। ਇਹ ਸ਼ਬਦ ਡਾਢਾ ਅੰਖਾਂ ਹੈ ਪਰ ਇਸ ਦਾ ਸਮਝਣਾ ਜ਼ਰੂਰੀ ਹੈ—

ਸੂਰ ਸ਼ਸੁ ਸੋਸਿ ਲੈ । ਸੋਮਸਰੁ ਪੋਖਿ ਲੈ
 ਜੁਗਤੀ ਕਰਿ ਮਰਤੁ ਸੁ ਸਨਬੰਧੁ ਕੀਜੈ ॥
 ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ
 ਉਡੈ ਨਹ ਹੰਸੁ ਨਹ ਕੰਧੁ ਛੀਜੈ ॥੧॥
 ਮੂੜੇ ਕਾਇਚੇ ਭਰਮ ਭੁਲਾ
 ਨਹ ਚੀਨਿਆ ਪਰਮਾਨਦ ਬੈਰਾਗੀ ॥੧॥ਰਹਾਉ॥
 ਅਜਰ ਗਹੁ ਜਾਰੀ ਲੈ, ਅਮਰ ਗਹੁ ਮਾਰੀ ਲੈ
 ਭ੍ਰਾਤਿ ਤਜਿ ਛੋਡਿ ਤਉ ਅਪਉ ਪੀਜੈ ॥
 ਮਾਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ
 ਉਡੈ ਨਹ ਹੰਸੁ ਨਹ ਕੰਧੁ ਛੀਜੈ ॥੨॥
 ਭਣਤਿ ਨਾਨਕ ਜਨੋ ਰਵੈ ਜੇ ਹਰਿਮਨੋ
 ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥
 ਮੀਨ ਕੀ ਚਪਲ ਸਿਉ ਜੁਗਤੀ ਮਨੁ ਰਾਖੀਐ
 ਉਡੈ ਨਹ ਹੰਸੁ ਨਹ ਕੰਧੁ ਛੀਜੈ ॥੩॥੮॥

(ਮਾਰੂ ਮਹਲਾ ੩)

- 1 ਚਿੰਤਾ ਯਾ ਤ੍ਰਿਸ਼ਨਾ ਦਾ ਤਲਾ ਸੁਕਾ ਲੈ । ਅੰਮ੍ਰਿਤ ਦਾ ਸਰ ਢੂੰਡ ਲੈ ।
- 2 ਮੱਛੀ ਵਾਡ ਪੁਠੀ ਤਾਰੀ ਤਰਕੇ ਮਨ ਨੂੰ ਬੰਨ੍ਹ ਰੱਖੋਏ
- 3 ਤਦ ਆਤਮਾ ਵੀ ਚੇਤਨ ਰਹਿੰਦਾ ਹੈ ਤੇ ਕਾਇਆਂ ਵੀ ਨਹੀਂ ਵਿਗੜਦੀ ਯਾ ਗਲਦੀ ।
- 4 ਜਿਹੜੀ ਜਰਨ ਵਾਲੀ ਚੀਜ਼ ਨਹੋਂ ਉਸ ਨੂੰ ਝੱਟ (ਪਕੜ) ਲੈ ਭਾਵ ਅੰਮ੍ਰਿਤ ਪੀ ਲੈ ।
- 5 ਭਰਮ, ਹਉਮੇ ਛੱਡ, ਅੰਮ੍ਰਿਤ ਪੀ ।
- 6 ਨਾਨਕ ਜੀ ਆਖਦੇ ਹਨ ਕਿ ਜੋ ਇਸ ਤਰ੍ਹਾਂ ਕਰੇ ਉਹ ਪਵਨ (ਹਵਾ) ਵਿਚਾਂ ਅੰਮ੍ਰਿਤ ਪੀਂਦਾ ਹੈ । ਨੋਟ—ਕਈ ਸੰਜਨ 'ਸੂਰ ਸਰ' ਦਾ ਅਰਥ ਸੂਰਜ ਵਾਲੀ ਸੂਰ (ਨਾਸਕਾ) ਦਾ, ਕਰਦੇ ਹਨ, ਪਰ ਗਲਤ ਹੈ । ਸੂਰ ਸਰ ਤੇ ਸੌਮ 'ਵਿਚ ਸਰ' ਸੱਰੋਵਰ ਵਾਸਤੇ ਆਇਆ ਹੈ ।

ਇਸ ਲੰਖ ਵਿਚ ਮੁੜਰ 'ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ' ਦਾ ਉਪਦੇਸ਼ ਹੈ। ਇਹ ਜੁਕਤੀ ਕੀ ਹੈ?

ਪੁੱਠੀ ਤਾਰੀ

ਹਾਂ ਜੀ ਬਿਰਤੀਆਂ ਨੂੰ ਇਸਤਰਾਂ ਪੁੱਠਾ ਕਰਕੇ ਆਪਣੇ ਅੰਦਰ (ਨਿਜਘਰ) ਵਿਚ ਲੈ ਜਾਣਾ ਜਿਸਤਰਾਂ ਵੈਰੀਨਾਗ ਦੀਆਂ ਮੱਛੀਆਂ ਚਾਉਲ ਖਾ ਏਤ੍ਤ ਆਪਣੇ ਘਰ (ਸਰੋਵਰ) ਵਿੱਚ ਚਲੀਆਂ ਜਾਂਦੀਆਂ ਹਨ, ਜਿਸਤਰਾਂ ਦਰਿਆ ਦਾ ਪਾਣੀ ਤਾਂ ਅੱਗੇ ਵੱਲ ਦੌੜਦਾ ਹੈ, ਪਰ ਮੱਛੀਆਂ ਪੁੱਠੀ ਟੋਰ ਟੁਰਕੇ ਟੁਰਕੇ ਉਧਰ ਜਾਂਦੀਆਂ ਹਨ ਜਿੱਥੋਂ ਜਿਹਲਮ ਦਰਿਆ ਨਿਕਲਿਆ ਹੈ। ਸੋਮਸਰ ਕੀ ਹੈ, ਖੜਾਨਾ ਹੈ ਅੰਮ੍ਰਿਤਸਰ ਦਾ ਦੂਜਾ ਨਾਉਂ ਹੈ; ਕਿਉਂਕਿ ਸੋਮ (Soma) ਅੰਮ੍ਰਿਤ ਦਾ ਪੁਰਾਣਾ ਨਾਮ ਹੈ। ਇਸ ਸ਼ਬਦ ਵਿਚ ਪਿਆਰੇ ਪਿਤਾ, ਗੁਰੂ ਅਮਰਦਾਸ ਜੀ ਜੋ ਅ-ਮਰ ਵੱਖ ਦਾ ਭੰਡਾਰ ਸਨ, ਦਸਦੇ ਹਨ ਜੁ ਸੂਰਜ ਵਾਂਗ ਸੜਦੀ ਅਗਨੀ ਦੇ ਚਸ਼ਮੇ (ਸੂਰ-ਸਰ) ਚਿੱਤਾ-ਚਿਖਾ ਨੂੰ ਸੁਕਾਣ ਲਈ ਬੱਸ ਇਕੋ ਹੀ ਜੁਗਤੀ ਹੈ। ਓਹ ਕੀ? ਮੱਛੀ ਦੀ ਜਗਤੀ ਵਾਛਣ ਪੁੱਠੀ ਤਾਰੀ ਤਰ ਅਪਣੇ ਨਿਜ ਘਰ ਵੈਰੀਨਾਗ—ਵਿਚ ਜਾਣਾ। ਹੁਣ ਪਤਾ ਲੱਗਾ ਕਿ ਸਾਰਾ ਸੰਸਾਰ ਦਰਿਆ ਦੇ ਵਹਿਣ ਵਾਂਗ ਅਗਹਾਂ ਨੂੰ ਵਗ ਰਿਹਾ ਹੈ। ਸੰਸਾਰੀ ਲੋਕਾਂ ਨੂੰ ਪਤਾ ਨਹੋਂ ਕਿ ਉਨ੍ਹਾਂ ਦਾ ਅਸਲੀ ਥਾਉਂ ਯਾ ਟਿਕਾਣਾ ਕਿਹੜਾ ਹੈ। ਪਰ ਸਾਰੇ ਪੁਰਸ਼ ਅੰਧਾ ਧੂੰਧ ਦਰਿਆ ਦੇ ਵਹਾਉਂ ਵਿਚ ਨਹੀਂ ਵਹੇ ਜਾਂਦੇ; ਕਈ ਗੁਰਮਖ ਮੱਛੀ ਵਾਂਗ ਪੁੱਠੀ ਤਾਰੀ ਤਰਦੇ ਹਨ, ਤੇ ਇਸਤਰਾਂ ਆਪਣੀਆਂ ਬਿਰਤੀਆਂ ਯਾ ਇੰਦਰੀਆਂ ਨੂੰ ਸੰਕੋਚ ਕੇ ਆਪਣੇ ਅੰਦਰ (Introversion) ਲਿਆਉਂਦੇ ਹਨ। ਬੱਸ ਇਹੋਂ ਗੁਰਮੁਖ ਅਪਣੀ ਉਤਪਤੀ ਨੂੰ ਜਾਣਦੇ ਹਨ ਤੇ ਜਾਣਕੇ ਅੰਮ੍ਰਿਤ ਪੀਂਦੇ ਹਨ। ਇਸ ਲਈ ਸਭ ਤੋਂ ਪਹਿਲੀ ਮੁਢਲੀ ਜ਼ਰੂਰਤ ਇਹ ਹੈ ਜੁ ਅਸੀਂ ਮਨ ਰੂਪੀ ਘੜੇ ਨੂੰ ਵਾਗਾਂ ਪਾਕੇ ਰੱਖੀਏ। ਹੁਣ ਜਦ ਤੋੜੀ ਅੰਦਰ ਦੀਆਂ ਵਾਗਾਂ ਨਾ ਖਿੱਚੀਆਂ ਜਾਣ ਤਦ ਤੋੜੀ ਮੁਨ ਦਹਿ-ਦਿਸਾਂ ਵਿਚ ਦੌੜ ਦਾ ਫਿਰਦਾ ਹੈ, ਤੇ ਜਦ ਤੋੜੀ ਇਸਦੀ ਇਹ ਅਵਸਥਾ ਰਹਿੰਦੀ ਹੈ ਤਦ ਤੋੜੀ ਇਸਨੂੰ ਨਿਹਰਲ-ਬਾਨ ਨਹੀਂ ਮਿਲਦਾ। ਮੱਛੀ ਵਾਂਗ ਪੁੱਠੀ ਤਾਰੀ ਤਰਨਾ ਜ਼ਜੂਰੀ ਹੈ। ਇਸੇ ਕਰਕੇ ਪ੍ਰਭਾਤੀ ਰਾਗ ਵਿਚ ਗੁਰੂ ਮਹਾਰਾਜ ਨੇ ਖੋਲ੍ਹਕੇ ਲਿਖਿਆ ਹੈ ਜੁ ਮਨ ਸੱਤਾਂ ਸਮੁੰਦਰਾਂ ਵਾਂਗ ਹੈ ਤੇ ਇਸ ਭਵਜਲ ਨੂੰ ਉਹ ਟੱਪ ਸਕਦਾ ਹੈ ਜੋ ਅਪਣੀ ਨਾਉਂ (ਬੇੜੀ) ਨੂੰ ਮੱਛੀ ਵਾਂਗ ਉਲਟੀ ਟੋਰੇ:—

ਸਾਇਰ ਸਪਤ ਭਰੇ ਜਲ ਨਿਰਮਲਿ 'ਉਲਟੀ ਨਾਵ' ਤਰਾਵੈ।

ਬਾਹਰਿ ਜਾਤੇ ਠਾਕਿ ਰਹਾਵੈ ਗੁਰਮਖੀ ਸਹਿਜਿ ਸਮਾਵੈ।

(ਪ੍ਰਭਾਤੀ ਬਿਭਾਸ, ਮਹਲਾ ੧)

ਅਰਥਾਤ ਜੋ ਬਿਰਤੀਆਂ ਬਾਹਰ ਵੱਲ ਦੌੜ ਰਹੀਆਂ ਹਨ ਉਨ੍ਹਾਂ ਦੀਆਂ ਵਾਗ

ਖਿੱਚਕੇ ਅਪਣੇ ਅੰਦਰ ਲਿਵ ਵਿੱਚ ਜੋੜੇ । ਨ ਮਦੇਵ ਜੀ ਨੂੰ ਜਦ ਗਉ ਜਿਵਾਣ ਦੀ ਭੀੜਾ ਆ ਬਣੀ ਸੀ, ਉਸ ਦਸ਼ਾ ਦਾ ਨਕਸ਼ਾ ਖਿੱਚਣ ਵੇਲੇ ਵੀ ਸ੍ਰੀ ਨਾਮਦੇਵ ਜੀ ਨੇ ਮੱਛੀ ਵਾਂਝ 'ਉਲਟ' ਚਾਲ ਚੱਲਣ ਦਾ ਜਿਕਰ ਕੀਤਾ ਹੈ । ਇੰਦ੍ਰੀਆਂ ਯਾ ਬਾਹਰ ਵਗਣ ਵਾਲੀਆਂ ਬਿ੍ਰਤੀਆਂ ਨੂੰ ਉਨ੍ਹਾਂ ਬੜੇ ਸੋਹਣੇ ਲਫਜ਼ਾਂ ਵਿੱਚ ਗੋਗਾ-ਜਮਨਾ ਕਰਕ ਆਖਿਆ ਹੈ । ਪਰ ਜਦ ਉਹ ਵਾਹਿਗੁਰੂ ਜੀ ਨਾਲ ਲਿਵ ਜੋੜਕੇ ਸਥਿਰ ਹੋ ਰਹੇ ਸਨ ਤਾਂ ਉਸ ਵਕਤ ਨਾਮਦੇਵ ਜੀ ਨੇ ਇਨ੍ਹਾਂ ਨਦੀਆਂ ਦੇ ਪ੍ਰਭਾਵ ਨੂੰ 'ਉਲਟ' ਲਿਆ ਸੀ:—

'ਗਗ ਜਮੁਨ ਜੁਉ 'ਉਲਟੀ' ਬਹੈ । ਤਉ ਨਾਮਾ ਹਰਿ ਕਰਤਾ ਰਹੈ ।'

(ਬੈਰਡੇ ਨਾਮ ਦੇਉ ਜੀ)

ਭਾਵ ਨਾਮਦੇਵ ਜੀ ਨੇ ਅਪਣੀਆਂ ਬਾਹਰ ਜਾਣ ਵਾਲਿਆਂ ਬਿ੍ਰਤੀਆਂ ਨੂੰ ਹੌੜ ਕੇ ਅੰਦਰ ਵੱਲ ਇਸ ਤਰ੍ਹਾਂ ਕਰ ਲਿਆ ਸੀ ਜਿਸ ਤਰ੍ਹਾਂ ਗੋਗਾ-ਜਮਨਾ ਉਲਟ ਕੇ ਹਿਮਾਲਾ ਵੱਲ ਟੁਰ ਪੈਣ । ਇਹ ਗੁਰਮਤਿ ਦਾ ਵੱਡਾ ਅਸੂਲ ਹੈ । ਕੀ ? ਮੀਨ (ਮੱਛੀ) ਵਾਂਝ ਪੁੱਠਾ ਤਰਨਾ, ਉਲਟੀ ਨਾਉ ਚਲਾਣਾ, ਬਿ੍ਰਤੀਆਂ ਦੀ ਨਦੀ ਨੂੰ ਹੋੜ ਕੇ, ਵਸਗਤ ਕਰਕੇ, ਨਿਜ ਘਰ ਵੱਲ ਖੜਨਾ ।

ਆਉ ਹੁਣ ਆਤਮ-ਲੜੀ ਨੂੰ ਜੋੜੀਏ ਤੇ ਵੱਡੇ ੨ ਮਣਕੇ ਲੋੜੀਏ :—

(੧) ਮੰਆਂ ਮਿੱਠੇ ਦੀ ਮਿੱਠੀ ਸਾਖੀ ਨੇ ਦੱਸਿਆ ਸੀ ਜੁ ਅਸਾਂ ਕਿਸ ਮੰਜ਼ਲ ਤੇ ਅੱਪੜਨਾ ਹੈ; ਕਿਸ ਤਰ੍ਹਾਂ ਰੋਮ ਰੋਮ ਵਿੱਚ ਨਾਮ ਦੀ ਅਤੁੱਟ ਲਹਿਰ ਨੂੰ ਅਨੁਭਵ ਕਰਨਾ ਹੈ-
'ਰਸਨਾ ਨਾਮੁ ਸਭੁ ਕੋਈ ਕਹੈ । ਸਤਿਗੁਰੂ ਸੇਵੇ ਤਾਂ ਨਾਮੁ ਲਹੈ ।'

(ਮਲਾਰ ਮ: ੩)

(੨) ਧੂ ਜੀ ਦੀ ਅਟੱਲ ਸਾਖੀ ਨੇ ਦੱਸਿਆ ਜੁ ਵਾਹਿਗੁਰੂ ਦਾ ਪਾਉਣਾ ਉਮਰ ਨਾਲ ਸੰਬੰਧਿਤ "ਨਹੀਂ, ਸਗੋਂ ਲਿਵ ਤੇ ਪਿਆਰ ਨਾਲ ਹੈ, ਸੱਚੀ ਪ੍ਰਤੀ ਨਾਲ ਹੈ । ਨਾਲ ਹੀ ਪਤਾ ਲੱਗਾ ਜੁ ਦਰਸਨ 'ਗਰੂੜ' ਦੀ ਸੁਆਰੀ ਉਪਰ ਹੁੰਦੇ ਹਨ । 'ਗਰੂੜ' ਦਾ ਅਤੇ ਮਾਇਆ ਨਾਗਣੀ ਦਾ ਆਪਸ ਵਿੱਚ ਡਾਢਾ ਵੈਰ ਹੈ—

ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰਮਾਹੀ ।

ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੁਜਾ ਮਨ ਮਾਂਹੀ ॥੫॥

ਗਾਰੂੜ ਗੁਰ-ਗਿਆਨੁ ਧਿਆਨ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ।

'ਮਨ ਤਨੁ ਹੋਵੁ ਭਏ ਸਚੁ ਪਇਆ, ਹਰਿ ਕੀ ਭਗਤਿ ਨਿਰਾਰੀ' ॥੬॥

(ਮਲਾਰ ਮ: ੧)

ਇਸ "ਗਰੂੜ" ਨੂੰ ਅਜੇ ਢੂੰਡਣਾ ਹੈ ।

(੩) ਵੈਰੀ ਨ ਗੁ ਦੀਆਂ ਵੈਰਾਗ-ਭਰੀਆਂ ਮੱਛੀਆਂ ਨੇ ਮਨ ਨੂੰ ਵਸ ਕਰਨ ਦੀ ਜੁਗਤੀ ਦੱਸੀ—

'ਮੀਨ ਕੀ ਚਪਲ ਸਿਉ ਜੁਗਤਿ ਮਨੁ ਰਖੀਐ ।'

ਭਾਵ ਮੱਛੀ ਵਾਂਗ ਪੁੱਠੀ ਨਦੀ ਤਰਨ ਨਾਲ ਅੰਮ੍ਰਿਤ ਦੀ ਪਰਾਪਤੀ ਹੁੰਦੀ ਹੈ ।
੪: 'ਪਾਰਸ-ਪੱਥਰ' ਹੈ ਤਾਂ ਜ਼ਰੂਰ ਪਰ ਇਸ ਨੂੰ ਢੂਡਣਾ ਕੋਈ ਛੂਨੰਤਰ ਨਹੀਂ ।
ਇਸ ਤਾਂ ਸਿਰ-ਧੜ ਦੀ ਬਾਜ਼ੀ ਹੈ, ਇਹ ਤਾਂ ਬਿਖਮ-ਮਾਰਗ ਹੈ ਜੋ ਹੌਲ ੨ ਹੀ ਤੇ ਹੋ
ਸਕਦਾ ਹੈ । ਪਰ ਭਾਵੇਂ 'ਪਾਰਸ-ਪੱਥਰ' ਕਿਤਨਾ ਹੀ ਛੁਪਿਆ ਹੋਵੇ, ਇਹ ਕੇਚਨ ਕਰਨ
ਵਾਲੀ ਵੱਥ ਜ਼ਰੂਰ ਹੈ ।

"ਰਾਮ ਗੁਰੂ ਪਾਰਸੁ ਪਰਸੁ ਕਰੀਜੈ ।

ਹਮ ਨਿਰਗੁਣੀ ਮਨੂਰ ਅਤਿ ਫੀਕੇ
ਮਿਲਿ ਸਤਿਗੁਰ ਪਾਰਸੁ ਕੀਜੈ ॥"

(ਕਲਿਆਨ ਮਹਲਾ ੪)

੫. ਬਬੀਹੇ ਦੀ ਦੁਖ-ਭਰੀ ਕਹਾਣੀ ਨੇ ਦੱਸਿਆ ਜੁ ਸਭ ਤੋਂ ਵੱਡੀ ਤੇ ਜ਼ਰੂਰੀ
ਗੱਲ ਇਹ ਹੈ ਕਿ ਦਿਲ ਵਿਚ ਬਬੀਹੇ ਵਰਗੀ ਤੜਪ ਹੋਵੇ । ਜਿਸਤਰ੍ਹਾਂ ਬਬੀਹਾ ਘਨਹਰ
ਬੂੰਦ ਵਾਸਤੇ ਤੜਫਦਾ ਹੈ ਉਸੇ ਤਰ੍ਹਾਂ ਨਾਮੀਣ ਨਾਮ ਵਾਸਤੇ ਵਿਲਕਦਾ ਹੈ । ਚਾਤ੍ਰਿਕ
ਵਰਗੀ ਸਿੱਕ ਦੀ ਲੋੜ ਹੈ :—

ਮੇਰਾ ਮਨੁ ਲੋੜੈ ਗੁਰ ਦਰਸਨ ਤਾਈ ।

ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥

(ਮਾਚ ਮਹਲਾ ੫)

"ਚਾਤ੍ਰਿਕ ਤੂ ਨ ਜਾਣਹੀ ਕਿਹਾ ਤੁਧੁ ਵਿਚਿ ਤਿਖਾ ਹੈ ਕਿਤੂ ਪੀਤੇ ਤਿਖ ਜਾਇ ॥

ਦੂਜੈ ਭਾਏ ਭਰੇਮਿਆ ਅੰਮ੍ਰਿਤ ਜਲੁ ਪਲੈ ਨ ਪਾਇ ।

ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜ ਰਹਿਆ ਸਮਾਇ ॥

(ਵਾਰ ਮਲਾਰ)

ਇਕ ਪਾਸੇ ਬਬੀਹੇ ਦੀ ਚੀਖ-ਪੁਕਾਰ ਤੇ ਦੂਜੇ ਪਾਸੇ ਮੀਆਂ ਮਿੱਠੇ ਦਾ ਠੰਢਾ ਹਿਰਦਾ-
ਇਨ੍ਹਾਂ ਦੇਹਾਂ ਵਿਚ ਰਾਤ ਦਿਨ ਦਾ ਫਰਕ ਹੈ, ਸੌਕੜੇ ਕੋਹਾਂ ਦਾ ਫਾਸਲਾ ਹੈ । ਇਸ ਖੱਪੇ
ਨੂੰ ਕਿਸ ਤਰ੍ਹਾਂ ਭਰਿਆ ਜਾਵ ? ਇਹ ਖੱਪਾ ਭਰਨ ਵਾਸਤੇ ਵੱਡੀਆਂ ਰਾਮਰਕ ਪੁਸਤਕਾਂ
ਪੜ੍ਹੀਆਂ । ਵੇਦ ਉਪ-ਨਿਸ਼ਦ, ਪੁਰਾਨ, ਇਜੀਲ, ਕੁਰਾਨ, ਸਿਮਿਊ ਅਤੇ ਸ਼ਾਸਤਰ ਆਦਿ
ਦੇ ਪੜ੍ਹਨ ਨਾਲ ਭਾਵਾਂ ਵਾਕਫੀਅਤ ਵਧ ਗਈ ਤੇ ਨਾਲੇ ਮਤਾਂ ਮਾਂਤਾਂਤਰਾਂ ਦੇ ਪਰਸਪਰ
ਸੰਬੰਧ ਦਾ ਵੀ ਪਤਾ ਲਗ ਗਿਆ, ਪਰ ਇਸ ਸਾਰੀ ਥੋੜੀ ਦਾ ਸਿੱਟਾ ਸੁਖਮਨੀ ਸਾਹਿਬ ਦਾ
ਇਕ ਸਲੋਕ ਨਿਕਲਿਆ :—

"ਬਹੁ 'ਸਾਸਤ੍ਰੁ ਬਹੁ ਸਿਮ੍ਰਤੀ, ਪੇਖੇ ਸਰਬ ਢੇਢੇਲਿ ।

ਪੂਜਸਿ ਨਾਹੀ ਨਰਿ ਹਰ, ਨਾਨਕ ਨਾਮ ਅਮੇਲ ।"

ਅਰਥਾਤ ਵਾਹਿਗੁਰੂ ਦੇ ਸਿਮਰਨ ਤੁਲ ਹੋਰ ਕੋਈ ਵੀ ਸਾਧਨਾ ਨਹੀਂ । ਇਹ
ਸਲੋਕ ਤਦ ਤੋਂ ਮੇਰੇ ਹਿਰਦੇ ਦੀ ਤਖਤੀ ਉਪਰ ਲਿਖਿਆ ਗਿਆ ਤੇ ਮੈਨੂੰ ਇਸ ਤਰ੍ਹਾਂ

1 ਬਹੁਤ ਕਿਤਾਬਾਂ ਵੇਲਕੇ ਪੜ੍ਹੀਆਂ, ਪਰ ਨਤੀਜਾ ਇਹ ਸੀ ਜੁ ਰਾਮ ਦੇ ਸਿਮਰਨ ਤੁਲ ਕੋਈ ਸਾਧਨਾ ਨਹੀਂ ।

ਨਜ਼ਰ ਆਉਣ ਲਗ ਗਿਆ ਜਿੱਦਾ ਇਸ ਸਲੋਕ ਵਿਚ ਮੰਗ ਨਿਜ ਦਾ ਤਜਰਬਾ ਲਿਖਿਆ ਹੋਇਆ ਹੈ, ਤੇ ਮੈਂ ਦਾਹਵੇ ਨਾਲ ਹੁਣ ਵੀ ਆਖ ਸਕਦਾ ਹਾ ਕਿ ਜੇ ਮੇਰਾ ਦਿਲ ਚੀਰਿਆ ਜਾਵੇ ਤਾਂ ਉਪਰ ਲਿਖੇ ਸ਼ਬਦ ਸੁਨਹਿਰੀ ਅੱਖਰਾਂ ਨਾਲ ਮੇਰੇ ਹਿਰਦ ਤੇ ਇਸ ਤਰ੍ਹਾਂ ਉੱਕਰੇ, ਜਿਸ ਤਰ੍ਹਾਂ ਵਲਾਇਤ ਦੀ ਰਾਣੀ ਮੇਰੀ (Queen Mary) ਦੇ ਹਿਰਦੇ ਉਪਰ 'ਕੈਲੈ' (Calais) ਸ਼ਹਿਰ ਸੀ। ਇਸ ਤੋਂ ਪਹਿਲੋਂ ਵੀ ਮੈਂ ਇਹ ਸਲੋਕ ਹਜ਼ਾਰਾਂ ਵਾਰੀ ਪਤਿਆ ਸੀ ਪਰ ਉਹ ਪੜ੍ਹਨਾ ਤੋਤੇ ਵਰਗਾ ਸੀ। ਸਾਸਤ੍ਰ, ਸਿਮੂਤੀਆਂ ਦੇ ਪੜ੍ਹਨ ਦੇ ਮਗਰੋਂ ਇਹ ਸਲੋਕ ਮੇਰ ਹਿਰਦੇ ਵਿਚ ਇਸ ਤਰ੍ਹਾਂ ਵਸ ਗਿਆ ਜਿਸ ਤਰ੍ਹਾਂ ਤਾਣੇ ਪੇਟੇ ਦੀ ਬਣਤਰ ਵਿਚ ਆ ਜਾਵੇ। ਹੁਣ ਵੀ ਜਦ ਮੈਂ ਅਪਣੀ ਅਵਸਥਾ ਵਲ ਉਲਟ ਕੇ ਤਕਦਾ ਹਾਂ ਤਾਂ ਅਚਨਚੇਤ ਹੀ ਇਹ ਸਲੋਕ ਮੇਰ ਮੂੰਹ ਵਿਚੋਂ ਫਟ ਫੁਟ ਨਿਕਲਦਾ ਹੈ ਤੇ ਸੁਫ਼ਨੇ ਵਿਚ ਤਾਂ ਕਈ ਵਾਰੀ ਬਰੜਾਕੇ ਵੀ ਮੈਂ ਇਹ ਸਲੋਕ ਗਾਵਿਆ ਹੋਵੇਗਾ। ਗੱਲ ਕੀ, ਇਸ ਸ਼ਬਦ ਪੜ੍ਹਕੇ ਸਿਮਰਨ ਦੀ ਪੌੜੀ ਅਮਲੀ ਤੌਰ ਤੇ ਪਕੜੀ। ਇਹ ਸੀ ਓਹ ਸਾਧਨਾਂ ਜਿਸ ਨੇ ਬਧੀਹੇ ਦੀ ਅਵਸਥਾ ਵੱਲ ਆਂਦਾ। ਹੁਣ ਏਥ ਪਾਠਕਾਂ ਕੋਲੋਂ ਆਗਿਆ ਲੈਂਦਾ ਹੋਇਆ ਪੰਜਾਂ ਸਾਲਾਂ ਦੀ ਵਿਥ ਟੱਪਕੇ ਅੰਗ ਟੁਰਦਾ ਹਾਂ ਇਹ ਕਹਾਣੀ ਕਿਸੇ ਹੋਰ ਥਾਂ ਦੱਸੀ ਜਾਵੇਗੀ।

ਸਿਮਰਨ ਦੀ ਖੇਤੀ ਬਾੜੀ ਬੀਜੀ ਹੋਈ ਫਲ ਜ਼ਰੂਰ ਲਿਆਉਂਦੀ ਹੈ, ਪਰ ਸਿਮਰਨ ਸਿਮਰਨ ਵਿਚੋਂ ਵੀ ਫਰਕ ਹੈ। ਅਸਲੀ ਸਿਮਰਨ ਤਾਂ ਉਹ ਹੈ ਜੋ ਹਿਰਦੇ ਵਿਚੋਂ ਉਪਜੇ, ਸਾਂਝਾ ਸੁਆਸ, ਨਿਮਖ ਬਿ੍ਤੀ ਨੂੰ ਉਸੇ ਪਾਸੇ ਖਿੱਚੇ। ਹਾਂ ਜੀ, ਬੱਸ ਇੱਕੇ ਧੁਨ ਵਿਚ ਮਸਤ ਰੱਖੋ। ਸਿਮਰਨ ਦੀ ਦ੍ਰਿੜਤਾ ਵਿਚ ਮੈਨੂੰ 'ਸ਼ਾਹਜਹਾਨ ਬਾਦਸ਼ਾਹ ਦੀ ਅਪਣੀ ਪਿਆਰੀ ਬੀਵੀ ਤਾਜਮਹੱਲ ਲਈ ਖਿੱਚ' ਨੇ ਬੜੀ ਮਦਦ ਕੀਤੀ। 'ਪਾਠਕਾਂ ਨੂੰ ਪਤਾ ਹੈ ਜੁ ਸ਼ਾਹਜਹਾਨ ਬਾਦਸ਼ਾਹ ਦੀ ਇਤਨੀ ਪ੍ਰੀਤੀ ਅਪਣੀ ਵਹੁਟੀ ਨਾਲ ਸੀ ਕਿ ਉਸਦੇ ਮਰਨ ਪਿੱਛੋਂ ਅਜਿਹੀ ਇਮਾਰਤ ਬਣਵਾਈ ਜੇ ਅਜ ਤੱਤੀ ਦੁਨੀਆਂ ਵਿਚ ਇਕ ਅਚੰਭਾ ਹੈ। ਇਸ ਇਮਾਰਤ ਦੀ ਕੀਮਤ ਕਈ ਕਰੋੜ ਰੁਪਏ ਹੈ ਜਿਸ ਤੋਂ ਬਾਦਸ਼ਾਹ ਦਾ ਪਿਆਰ ਜਾਪਦਾ ਹੈ। ਪਰ ਇਸ ਤੋਂ ਵੀ ਵੱਡਾ ਸਬੂਤ ਇਹ ਹੈ ਜੁ ਸ਼ਾਹਜਹਾਨ ਬਾਦਸ਼ਾਹ ਨੂੰ ਜਦ ਉਸ ਦੇ ਪੁੱਤਰ ਅੰਗੜੇਬ ਨੇ ਕੈਦ, ਕੀਤਾ ਤਾਂ ਉਸਨੇ ਇਹ ਦਾਤ ਅਪਣੇ ਪੁੱਤਰ ਕੋਲੋਂ ਮੰਗੀ ਕਿ ਮੈਨੂੰ ਉਸ ਬੁਰਜ ਵਿਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ ਜਿੱਥੋਂ ਉਸ ਦੀ ਬੀਵੀ ਦਾ ਮਕਬਰਾ ਨਜ਼ਰ ਆਵੇ। ਇਹ ਹੀ ਨਹੀਂ, ਜਦ ਸ਼ਾਹਜਹਾਨ ਬਾਦਸ਼ਾਹ ਅਪਣੇ ਮਰਨ ਵਾਲੇ ਬਿਸਤਰੇ ਉਪਰ ਲੇਟਿਆ ਹੋਇਆ ਸੀ ਤਦ ਉਸ ਦੀ ਅਖੀਰਲੀ ਮੰਗ ਇਹ ਸੀ ਜੁ ਉਸ ਦਾ ਮੂੰਹ ਤੇ ਅੱਖੀਆਂ ਅਜਿਹੇ ਪਾਸੇ ਰੱਖੀਆਂ ਜਾਣ ਜਿੱਥੋਂ ਉਹ ਮਰਣ ਤੋਤੀ ਅਪਣੀ ਪਿਆਰੀ ਬੀਵੀ ਦੇ ਮਕਬਰੇ ਨੂੰ ਤੱਕ ਸਕੇ। ਇਸ ਤੋਂ ਸਪਸ਼ਟ ਹੈ ਜੁ ਸੱਚੀ ਪ੍ਰੀਤੀ ਦਾ ਇਕ ਉਦਾਹਰਣ ਸ਼ਾਹਜਹਾਨ ਦੀ ਕਹਾਣੀ ਹੈ। ਸ਼ਾਹਜਹਾਨ ਦੇ ਇਸ ਅਖੀਰਲੇ ਸਮੇਂ ਦੀ ਮੈਂ ਇਕ ਤਸਵੀਰ ਵੀ ਤੱਕੀ ਸੀ ਤੇ ਉਸ ਨੂੰ ਪਰਖਣ ਲਈ ਮੈਂ ਆਪ ਵੀ ਆਗਰੇ

ਦੇ ਸੰਮਨ-ਬੁਰਜ ਵਿਚ ਗਿਆ ਜਿੱਥੋਂ ਤਾਜ-ਮਹੱਲ ਦੂਰੋਂ ਨਜ਼ਰ ਆਉਂਦਾ ਹੈ। ਜੋ ਪ੍ਰੀਤੀ ਸ਼ਾਹਬੜਾਨ ਦੀ ਅਪਣੀ ਬੀਵੀ ਤਾਜ-ਮਹੱਲ ਵਾਸਤੇ ਸੀ, ਜੋ ਪ੍ਰੀਤੀ, ਉਹੋ ਸਿੱਕ, ਉਹੋ ਉਹ ਤੜਪ ਜੀਵ ਨੂੰ ਪਰਮਾਤਮਾ ਵਾਸਤੇ ਚਾਹੀਦੀ ਹੈ ਤੇ ਇਸ ਪ੍ਰੀਤੀ ਦੇ ਪ੍ਰਤੀਕ ਕਰਨ ਲਈ ਬਸ ਇੱਕੋ ਯਤਨ ਹੈ—

ਸਿਮਰਨ !

ਸਿਮਰਨ ਹੀ ਉਹ ਸਾਧਨ ਹੈ ਜਿਸ ਬਾਬਤ ਗਰੂ ਮਹਾਰਾਜ ਜੀ ਨੇ ਲਿਖਿਆ ਹੈ ਜੁ 'ਉਲਟੀ ਨਾਵ' ਤਰਾਣਾ ਹੈ, ਜਾਂ ਮੱਛੀ ਵਾਫਣ ਪੁੱਠੀ ਤਾਰੀ ਤਰਨਾ ਹੈ, ਕਿਉਂਕਿ ਸਿਮਰਨ ਕਰਨ ਨਾਲ ਆਦਮੀ ਦੀ ਪ੍ਰਤੀ ਵਾਹਿਗੁਰੂ ਨਾਲ ਜੁੜਦੀ ਹੈ। ਹੋਰ ਆਦਮੀਆਂ ਦੀਆਂ ਬਿੜੀਆਂ ਤ, ਬਾਹਰ ਵੱਲ ਦੌੜਦੀਆਂ ਹਨ, ਪਰ ਜੋ ਨਾਮ ਦੇ ਰਸੀਏ ਹੁੰਦੇ ਹਨ ਉਹ ਸਿਮਰਨ ਦੀ ਤਾਰ ਨੂੰ ਫੜ ਇਸ ਤਰ੍ਹਾਂ ਉਪਰ ਚੜ੍ਹਦ ਹਨ ਜਿਸ ਤਰ੍ਹਾਂ ਜਾਲੇ ਵਾਲਾ ਮੱਖੀਮਾਰ (Spider) ਅਪਣੀ ਤਾਰ ਦੇ ਢੁਣ ਨਾਲ ਉਪਰ ਚੜ੍ਹਦਾ ਹੈ। ਸਿਮਰਨ ਬਿੜੀਆਂ ਨੂੰ ਇਸ ਤਰ੍ਹਾਂ ਇਕਾਗਰ ਕਰ ਲੈਂਦਾ ਹੈ ਤੇ ਜਿਸ ਤਰ੍ਹਾਂ ਆਤਸ਼ੀ ਸੀਸ਼ਾ Mignifying Lens ਸੂਰਜ ਦੀਆਂ ਕਿਰਨਾਂ ਨੂੰ ਅੱਗ ਦੀ ਚੰਗਿਆਤੀ ਬਣਾ ਦੇਂਦਾ ਹੈ। ਸਿਮਰਨ ਹੀ ਪਰਾ ਭਗਤੀ ਹੈ, ਸਿਮਰਨ ਹੀ ਪ੍ਰੇਨਾ-ਭਗਤੀ ਹੈ, ਤੇ ਸਿਮਰਨ ਬਗੈਰ ਜੋ ਆਦਮੀ ਉਪਰਲੀ ਮੰਜਲ ਉਪਰ ਪਹੁੰਚਣਾ ਚਾਹੁੰਦੇ ਹਨ ਉਹ ਅਜਿਹੇ ਹੀ ਹਨ ਜੋ ਪਉੜੀ ਬਗੈਰ ਛੱਤ ਉਪਰ ਜਾਣ ਦੀ ਤਿਆਰੀ ਕਰਨ—

1 ਵੇਖੋ ਕਾਂਡ ਨਾਮ-ਉਪਾਸਨਾ; ਸੱਚੀ ਪ੍ਰੀਤੀ ਬਾਬਤ ਅਫਲਾਕੂਨ (Plato) ਲਿਖ ਰਿਹਾ :—

Plato—the Symposium or Supper—"We have been describing love's gifts instead of praising love himself—of all the gods the happiest the most excellent the most beautiful. He is the most beautifull of all, for he is the youngest of all and the swiftest, since he outstrips in light old age, which is hateful to him.....of old, necessity ruled among the gods.....but when love was born all blessing came with him. He brings peace among men, calm upon the sea, repose & sleep in sadness.....He who would love rightly must from the beginning seek to hold intercourse with beautiful forms.....Thus he would be led to the contemplation of universal beauty. The beauty thus revealed is eternal. Such a one is at last in contact not with shadows but with the ultimate reality, and if immortality be at all given to human beings, he is thereby become immortal"

ਤਾਂ ਪਤਾ ਲੱਗਾ ਜੇ ਪ੍ਰੀਤੀ ਹੀ ਸਭ ਗੁਣਾਂ ਦਾ ਤੱਤ ਹੈ। ਸਿਮਰਨ ਤੁਤੇ ਵਰਗ ਰਟਣ ਨਹੋਂ, ਇਹੁ ਤਾਂ ਪ੍ਰੇਮ, ਪ੍ਰੀਤ ਤਾਂਘ ਦੀ ਕਾਂਗ (ਲਹਿਰ) ਹੈ; ਇਹ ਅੰਮ੍ਰਿਤ ਦੀ ਕੁੰਜੀ ਹੈ।

'ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ।
ਏਕੁ ਸੁਧਾਰੁ ਜਾਕੇ ਹਿਰਦੈ ਵਸਿਆ
ਤਿਨਿ ਬੇਦਹਿ ਤਤ੍ਰ² ਪਛਾਨਿਆ ॥੧॥ ਰਹਾਉ ॥
੩ਪਰਵਿਰਤਿ ਮਾਰਗ ਜੇਤਾ ਕਿਛੁ ਹੋਈਐ
ਤੇਤਾ ਲੋਗ ਪਚਾਰਾ ।
()ਜਉ ਲਉ ਰਿਦੈ ਨਹੀਂ ਪਰਗਾਸਾ
ਤਉ ਲਉ ਅੰਧ ਅੰਧਾਰਾ ।
ਜੈਸੇ ਪਰਤੀ ਸਾਧੈ ਬਹੁ ਬਿਧਿ
ਬਿਨੁ' ਬੀਜੈ ਨਹੀਂ ਜਾਮੈ ।
ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ,
ਤੂਟੈ ਨਾਹੀ ਅਕਿਮਾਨੈ ॥ਆ
ਨੀਰੁ ਬਿਲੋਵੈ[] ਅਤਿ ਸ੍ਰਮ ਪਾਵੈ
ਨੈਨੂ³ ਕੈਸੇ ਰੀਸੈ ।
ਬਿਨ ਗੁਰ ਭੇਟ ਮੁਕਤਿ ਨ ਕਾਹੂ
ਮਿਲਤ ਨਹੀਂ ਜਗਦੀਸੈ ॥੩॥
ਖੋਜਤ ਖੋਜਤ ਇਹੈ ਬਿਚਾਰਿਓ
ਸਰਬ ਸੁਖਾ ਹਰਿਨਾਮਾ।
ਕਹੁ ਨਾਨਕ ਤਿਸੁ ਭਇਓ ਪਰਾਪਤਿ
ਜਾਕੇ ਲੇਖੁ ਮਥਾਮਾ ॥੪॥੧੧॥

(ਸਾਰੰਗ ਮ: ੫)

ਹਾਂ ਜੀ, ਸਿਮਰਨ ਤਾਂ ਵੇਦਾਂ, ਸਿਮਰਤੀਆਂ ਅਤੇ ਸਾਸਤ੍ਰਾਂ ਦਾ 'ਤੱਤ' ਹੈ । ਵਾਹਿਗੁਰੂ ਦਾ ਸਿਮਰਨ ਇਤਨੀ ਉੱਚੀ ਪਉੜੀ ਹੈ ਜਿਸ ਦਾ ਇਕ ਸਿਰਾ ਤਾਂ ਜ਼ਮੀਨ ਉਪਰ ਹੈ ਤੇ ਦੂਜਾ ਸੱਤਵੇਂ ਅਕਾਸ਼ ਉਪਰ Like Jacob ladder । ਸੱਚ ਸਿਮਰਨ ਇਕ ਸੁਖਮ ਹਵਾਈ ਜਹਾਜ਼ ਹੈ ਤੇ ਇਸ ਤੇ ਚੜ੍ਹੁ ਆਦਮੀ ਬ੍ਰਹਮ ਲੋਕ, ਇੰਦਰ ਲੋਕ ਅਤੇ ਸਿਵ ਲੋਕ ਦੇ ਦਰਸਨ ਕਰ ਆਉਂਦਾ ਹੈ ।

ਸਿਮਰਨ ਕੀ ਸੀ ? ਇਹ ਤਾਂ ਖੇਤੀ ਬਾਤੀ ਸੀ, ਕਿਰਸਾਣੀ ਸੀ, ਹਲ ਵਾਹੁਣਾ ਸੀ, ਬੀਜ ਸੁਟਣਾ ਸੀ ਜਿਸ ਦਾ ਸਿੱਟਾ ਇਹ ਨਿਕਲਿਆ ਜੁ ਇਕ ਭਾਗੇ ਭਰੇ ਸੁਲੱਖਣੇ ਦਿਨ, ਇਕ ਸੁਹਾਉਣੀ ਘੜੀ, ਇਕ ਛਬੀਲੇ ਸਮੇਂ ਨਾਮ ਦੀ ਅਣ੍ਟ ਲਹਿਰ ਰੋਮ ਹੋਮ ਵਿੱਚੋਂ, ਰਗ-ਰਗ ਵਿੱਚੋਂ, ਵਾਲ ਵਾਲ ਵਿੱਚੋਂ, ਤਾਣੇ ਪੇਟੇ ਵਿੱਚੋਂ ਇਸ ਤਰ੍ਹਾਂ ਉਠ ਨਿਕਲੀ

1 ਅੰਮ੍ਰਿਤ ਦੇ ਅੱਖਰ, ਭਵ ਅਕਹਿ ਨਾਮ । 2 ਸਾਰ । 3 ਲੋਕਾਚਾਰੀ ਦੁਨੀਆਂ ਦਾ ਧੰਡਾ ।

() ਨਾਮ ਦਾ ਪ੍ਰਕਾਸ਼ ਜਦੋਂ ਤੇਜ਼ੀ ਨਹੀਂ ਤਦ ਤੱਕ ਹਨੇਰਾ ਹੈ । [] ਪਾਣੀ ਰਿੜਕੇ ਬੜੀ ਮਿਹਨਤ ਨਾਲ ਪਰ ਮਖਣ ਕਿਥੋਂ ਪ੍ਰਾਪਤ ਹੋਵੇ । ? +ਮਖਣ

ਜਿਸ ਤਰ੍ਹਾਂ ਵੈਰੀਨਾਗ ਦਾ ਚਸਮਾ ਪਹਾੜੀ ਦੇ ਪੇਰਾਂ ਵਿਚੋਂ ਉਮਲ ਉਮਲ ਕੇ ਨਿਕਲਦਾ ਹੈ। ਹਾਂ ਜੀ, ਨਾਮ ਦੀ ਮਿੱਠੀ ਮਿੱਠੀ ਰਸ-ਭਿੰਨੜੀ ਝਰਨਾਟ ! ਹਾਂ ਜੀ, ਨਿਜ-ਘਰ ਦੀ ਸੌਤਲ ਪਉਣ ਸੁੱਕੇ ਸੜੇ ਹਿਰਦੇ ਨੂੰ ਹਰਾ ਕਰਨ ਵਾਲੀ ਨਾਮ ਦੀ ਦੁਧਲੀ ਫੁਹਾਰ ਜੇ ਉਸ ਦ ਹਿਰਦਿਆਂ ਨੂੰ ਸੰਤੁਸ਼ਟ ਕਰ ! ਨਾਮ ਦੀ ਸੁਗੰਧਿਤ ਲਹਿਰ ਜੇ ਹਿਰੇ ਦੀਆਂ ਗੈਦੀਆਂ ਕਦਰਾਂ ਨੂੰ ਧੋ ਟਰੇ ! ਨਾਮ ਦੀ ਚਾਉ ਭਰੀ ਪਰਸ ਜੇ ਕਾਠ ਵਰਗ ਹਿਰਦੇ ਨੂੰ ਹਰਾ-ਭਰਾ ਕਰੇ ! ਨਾਮ ਦੀ ਅੰਮ੍ਰਿਤਵੀਂ ਡੇਹ ! ਨਾਮ ਦੀ ਖਿੱਚ ! ਅਗੇਮਵੀਂ ਨਾਮ ਦੀ ਅਰਸੀ ਲਿਸਕ ! ਨਾਮ ਦੀ ਮਸਤੀ ! ਨਾਮ ਦੀ ਚੜ੍ਹਦੀ ਕਲਾ ! ਨਾਮ ਦਾ ਦਾਰੂ ! ਨਾਮ ਦਾ ਜਾਦੂ ! ਨਾਮ ਦਾ ਉਛਾਲ ! ਨਾਮ ਦੀ ਖੁਮਾਰੀ ! ਨਾਮ ਦੀ ਮਜ਼ੀਠ ! ਨਾਮ ਦਾ ਲਾਲ ਰਗ ! ਨਾਮ ਦਾ ਰੰਗ ਚਲੂਲਾ ! ਨਾਮ ਦੀ ਝੇਲਵੀਂ ਝਕ ! ਨਾਮ ਦੀ ਦਿਲ-ਖਿੱਚਵੀਂ ਚੁਮ ! ਨਾਮ ਦੀ ਹਰਿਆਵਲ ! ਨਾਮ ਦੀ ਸਿੰਜ ! ਨਾਮ ਦੀ ਸੇਜ ! ਨਾਮ ਦੀ ਪੰਘ ! ਨਾਮ ਦੇ ਝੁਲਾਰੇ ! ਨਾਮ ਦੇ ਹੁਲਾਰੇ ! ਨਾਮ ਦਾ ਮਹਾਰਸ ਨਾਮ ਦੀ ਬਸੰਤ ! ਨਾਮ ਦੀ ਲਡਿਕੀ ਲਾਲੜੀ ! ਨਾਮ ਦਾ ਚੇਆ ! ਨਾਮ ਦਾ ਚੰਦਨ ਨਾਮ ਦਾ ਕੁੰਗੂ ! ਨਾਮ ਦਾ ਕੇਸਰ ! ਨਾਮ ਦੀ ਜੱਤ ! ਨਾਮ ਦਾ ਅੰਮ੍ਰਿਤ ! ਰਣ ਈਕਨੜਾ ! ਨਾ.....ਮ.....! ਵਾਹ ! ਗੁਰੂ !! ਨਾ...ਮ..!!

ਹਾਂ ਜੀ, ਇਸ ਅਨੇਖੀ ਅਨੂਪ ਵਸਤੂ ਦਾ ਸਿੱਧਾ ਵਰਣਨ ਕਰਨਾ ਅਤਿਅੰਤ ਮੁਸ਼ਕਿਲ ਹੈ ਪਰ ਜੋ ਅਸਰ ਇਸ ਦਿਲ ਉਪਰ ਹੁੰਦਾ ਹੈ ਉਸ ਦਾ ਵਰਣਨ ਕਰਨਾ ਕੁਝ ਸੌਖਾ ਹੈ। ਸੂਰਜ ਦਾ ਵਰਣਨ ਮੁਸ਼ਕਲ ਹੈ ਪਰ ਉਸ ਦੀ ਗਰਮੀ ਜਿਹੜੀ ਸਾਨੂੰ ਲਗਦੀ ਹੈ ਉਸ ਦਾ ਵਰਣਨ ਆਸਾਨ ਹੈ। ਇਸੇ ਤਰ੍ਹਾਂ ਨਾਮ ਸਾਡ ਅੰਦਰ (*Ineffable*) ਵਸਤੂ ਹੈ ਪਰ ਫਲ ਆਨੰਦ ਹੈ। ਨਾਮ-ਪੂਰਿਤ ਹਿਰਦ ਵਿਚੋਂ ਇਹ ਸ਼ਬਦ ਅਪਣੇ ਆਪ ਹੁਲਾਰ ਨਾਲ ਨਿਕਲੇ :—

‘ਹਉ-ਵਾਰੀ ਵੰਵਾ ਘੋਲੀ ਵੰਵਾ ਤੁ ਪਰਬਤੁ ਮੇਰਾ ਓਲਾ ਰਾਮ ॥
ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹਾ ਰਾਮ ॥
ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਤ ਸਿਉ ਮਨ ੨ਮਾਨਾ ॥
ਪ੍ਰਭੁ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥
ਭਈ ਅਮੇਲੀ ਭਾਰਾ ਤੇਲੀ ਮੁਕਤਿ ਜੁਗਤਿ ਦਰੁ ਖੋਲ੍ਹਾ ।
ਕਹੁ ਨਾਨਕ ਨਿਰਭਉ ਹਉ ਹੋਈ ਸੋ ਪ੍ਰਭੁ ਮੇਰਾ ਓਲਾ ॥੪॥੧॥੪॥
(ਸੂਹੀ ਮ: ੫)

ਇਸ ਸ਼ਬਦ ਵਿਚ ਤ੍ਰਿਪਤੀ ਤੇ ਸੰਤੁਸ਼ਟੀ ਦੀ ਛੋਟੇ ਸੀ। ਲਿਖਕੇ ਦੱਸਣਾ ਮੁਸ਼ਕਿਲ ਹੈ ਜੇ ਕਿਸਤਰ੍ਹਾਂ ਇਸ ਨਦੀ ਵਿਚੋਂ ਅਨੰਦ ਦੀ ਨਵੀਂ-ਉੱਠੀ ਲਹਿਰ ਵਗ ਟੁਗੀ। ਇਹ ਰਾਗਾਨੀ ਮੁੜ ੨ ਕੰਨਾਂ ਵਾਲ ਆਉਂਦੀ ਜਿਸ ਵਿਚ ਇਹ ਮਿੱਠੜੇ-ਵਾਕ ਸਨ : ‘ਬਲਿ ਬਲਿ ਜਾਈ ਲਖ ਲਖ ਲਖ ਬਰੀਆ।’ ਲਖ ਲਖ ਵਾਰੀ ਨਹੀਂ, ਕਰੋੜ

1 ਉੱਤੇ ਕੰਮ ਛੱਡੇ। 2 ਦਿਲ ਨੂੰ ਪ੍ਰਤੀਤ ਆਈ ਵਾਹਿਗੁਰੂ ਮਿਲਣ ਦੀ।

ਵਾਰੀ ! ਅਰਬ ਖਰਬ ਅਸੰਖਾਂ ਵਾਰੀ !! ਇਹ ਸ਼ਬਦ ਹਿਰਦੇ ਦੀਆਂ ਕੇਂਦਰਾਂ ਵਿਚੋਂ ਉਤਪਤ ਹੁੰਦੇ ਤੇ ਦਿਮਾਗ ਦੇ ਗੁੰਬਦ ਵਿਚੋਂ ਗੰਜ (Echo) ਵਾਂਝ ਵਾਪਸ ਮੁੜ ਟੁਰਦੇ—ਮੁੜ ਵਾਪਸ ਤੇ ਮੁੜ ਵਾਪਸ, ਇਧਰ-ਉਧਰ ਅਮਿਟ ਲਹਿਰ ਵਾਂਝ, ਅਟੁੱਟ ਪਰਵਾਹ ਵਾਂਝ (Like recurring decimal, ad infinitum)। ਹਿਰਦੇ ਦੀ ਇਸ ਰਾਗਨੀ ਨਾਲ ਅੰਬਰੀ ਤਾਰੇ ਦੀ ਸੁਰ ਨਾਲ ਨਚਦ, ਗੁਮਕਣ ਵਾਲੀ ਪਉਣ ਝਾੜਰਾਂ ਪਾਕੇ ਨਾਲ ਟਪਦੀ ਤੇ ਲਹੂ ਇਸ ਤਰ੍ਹਾਂ ਠਾਠਾਂ ਮਾਰਦਾ ਜਿਸ ਤਰ੍ਹਾਂ ਜਵਾਰ-ਭਾਟੇ (Tide) ਦੀਆਂ ਸਹੁਦਰੀ ਲਹਿਰਾਂ ਹਾਂ ਜੀ, ਹੁਣ ਤੇਲੇ ਵਧ ਗਿਆ ('ਭਾਰਾ—ਤੇਲੀ') ਮੁੱਲ ਵੀ ਵਧ ਗਿਆ ('ਭਈ ਅਮੇਲੀ') ! ਨਾਲੇ ਦੁਰ ਪਰ ਨੇੜੇ ਹੀ ਮੁਕਤੀ ਦਾ ਦਰਵਾਜਾ ਵੀ ਖੁੱਲ੍ਹਾ ਨਜ਼ਰ ਆਉਣ ਲਗ ਪਿਆ (ਮੁਕਤਿ ਜੁਗਤਿ ਦਰ ਖੇਲਾ) !

ਭਾਈ ਗੁਰਦਾਸ ਜੀ ਨੇ ਇਸ ਅਵਸਥਾ ਨੂੰ ਇਸਤਰਾਂ ਅਪਣੇ ਦਾਮਨਕ-ਸ਼ਬਦਾਂ ਵਿਚ ਵਰਣਨ ਕੀਤਾ ਹੈ :—

'ਦਰਸਨ ਦੇਖਤ ਹੀ ਸੁਧ ਕੀ ਨ ਸੁਧ ਰਹੀ,
ਬੁਧ ਕੀ ਨ ਬੁਧ ਰਹੀ ਮਤ ਮੈਂ ਨ ਗਤਿ ਹੈ ।

ਸੁਰਤ ਮੈਂ ਨ ਸੁਰਤਿ ਐ ਧਿਆਨ ਮੈਂ ਨ ਧਿਆਨ ਰਹਿਓ,
ਗਿਆਨ ਮੈਂ ਨ ਗਿਆਨ ਰਹਿਓ ਗੀਤ ਮੈਂ ਨ ਗਤਿ ਹੈ ।

ਪੀਰਜ ਕੋ ਪੀਰਜ ਗਰਭ ਕੋ ਗਰਭ ਗਯੇ,
ਰਤਿ ਮੈਂ ਨ ਰਤਿ ਰਹੀ ਪਤਿ ਰਤਿ ਪਤਿ ਹੈ ।

'ਅਦ ਭੁਤ ਪਰਮਦ-ਭੁਤ ਬਿਸਮੈ—ਬਿਸਮ,
ਅਸਚਰਜੈ—ਅਸਚਰਜ ਅਤਿ ਅਤਿ ਹੈ !!

ਧੰਨ ਹੋ ਭਾਈ ਜੀ, ਧੰਨ ਤੁਹਾਡੀ ਬਾਣੀ। ਸਚ-ਮੁਚ ਇਹ ਅਵਸਥਾ ਅਸਚਰਜੈ—
ਅਸਚਰਜ ਅਤਿ ਅਤਿ ਹੈ । ਇਸੇ ਕਰਕੇ ਭਾਈ ਗੁਰਦਾਸ ਜੀ ਹਨ ਸਦੀਵ 'ਗੁਰੂ ਜੀ
ਦੇ ਪਾਸ' ਤੇ ਉਨ੍ਹਾਂ ਦੀ ਬਾਣੀ ਹੈ ਸ੍ਰੀ ਗੁਰੂ ਗ੍ਰੰਥ ਜੀ ਦੀ ਕੁੰਜੀ ।

ਗੁਰੂ ਰਾਮਦਾਸ ਜੀ ਮਹਾਰਾਜ ਨੇ ਹੋਰ ਖੇਲ੍ਹਕੇ ਇਸ ਅਵਸਥਾ ਦਾ ਵਰਣਨ
ਕੀਤਾ ਹੈ :—

'ਹਰਿ ਕਾ 'ਗ੍ਰਹੁ ਹਰਿ ਆਪਿ ਸਵਾਰਿਓ,
ਹਰਿ ਰੇਗ ਰੰਗ-ਮਹਲ ਬੇਅੰਤ ਲਾਲ ਲਾਲ ਹਰਿ ਲਾਲ ।

ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰੂਹਿ ਆਇਓ,
ਹਮ ਹਰਿ ਕੀ ਗੁਰ ਕੀਏ ਹੈ 'ਬਸੀਠੀ,

ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ।'

(ਨਾਨਾਗਿਣ ਮ: ੪)

1. ਭਾਵ ਸੁਰਤ ਲਿਵ ਦੀ ਮਸਤੀ ਵਿਚ ਮਸਤ ਹੋ ਗਈ । 2. ਅਤੀ ਅਸਚਰਜ ਵਿਜਮਾਦਕ ।

3. ਘਰ, ਨਿਜਘਰ । 4. ਗੁਰੂ ਦੀ ਵਕੀਲੀ ।

ਧੰਨ ਹੋ ਵਡਪੁਰਖ ਪਿਤਾ ਸ੍ਰੀ ਗੁਰੂ ਰਾਮਦਾਸ ਜੀਉ । 'ਨਿਹਾਲ ਨਿਹਾਲ
ਨਿਹਾਲ ਨਿਹਾਲ' ਵਿੱਚ ਇਸ ਅਵਸਥਾ ਦਾ ਪੂਰਾ ਵਰਣਨ ਹੈ ।

ਪੰਚਮ ਪਿਤਾ ਜੀ ਨੂੰ ਇਸ ਅਵਸਥਾ ਦਾ ਅਪਣੇ ਜਾਦੂ ਭਰੇ ਮਿਠੜੇ ਵਾਕਾਂ
ਵਿੱਚ ਇਸੁੰ ਤਰ੍ਹਾਂ ਦਾ ਛੋਟੇ ਖਿੰਚਿਆ ਹੈ:—

'ਛੁਟੇ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ।
'ਕਾਟੀ ਬਰੀ ਪਗਹਿ ਤੇ ਗੁਰਿ ਕੀਨੀ ਬੰਦਿ ਖਲਾਸੁ ॥੧॥
ਆਵਣੁ ਜਾਣੁ ਰਹਿਓ ।
ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥੧॥ ਰਹਾਉ ॥
ਜਬ ਤੇ ਸਾਧੂ ਸੰਗ ਭਇਆ ਤਉ ਛੋਡਿ ਗਏ ਨਿਗਹਾਰੇ ।
ਜਿਸ ਕੀ ਅਟਕ ਤਿਸਤੈ ਛੁਟੀ ਤਉ ਕਹਾ ਕਰੈ ਕੌਟਵਾਰ ॥੨॥
ਚੂਕਾ ਭਾਰਾ ਕਰਮ ਕਾ ਹੋਇ ਨਿਹਕਰਮਾ ।
'ਸਾਗਰ ਤੇ ਕੰਢੇ ਚੜੇ ਗੁਰਿ ਕੀਨੇ ਧਰਮਾ ॥੩॥
ਸਚੁ ਬਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ ।
ਸਚੁ ਪੂੰਜੀ ਸਚ ਵਖਰੇ ਨਾਨਕ ਘਰਿ ਪਾਇਆ ੪। ਪਾਇਆ ॥

(ਮਾਰੂ ਮ: ੫)

ਘੋਲੀ ਘੋਲੀ ਵੰਵਾਂ, ਚੰਖਿਨੀਐ ਵੰਵਾਂ ਪਿਆਰੜੇ ਸਤਿਗੁਰਾਂ ਤੋਂ ਜਿਨ੍ਹਾਂ ਨੇ ਗੁਰੂ
ਗ੍ਰੰਥ ਜੀ ਦੀ ਬੀੜ ਬੰਨ੍ਹਕੇ ਕੁਚਲ, ਕਠੋਰ ਕਪਟ, ਕਾਮੀ' ਪਾਪੀਆਂ ਨੂੰ ਤਾਰਿਆ । ਸੱਚ
ਆਖਿਆ ਜੇ ਜੁ ਨਾਮ ਦਾ ਪ੍ਰਗ ਸ ਭ੍ਰਾਂਤੀ ਨੂੰ ਇਸ ਤਰ੍ਹਾਂ ਵਿੰਨ੍ਹਦ ਹੈ ਜਿਸਤਰ੍ਹਾਂ ਅੰਡ ਨੂੰ
ਤੱਤੀਦਾ ਹੈ । ਨਾਮ ਤੇਪੇ ਹੋਏ ਹਿਰਦੇ ਦੇ ਕੜਾਹੇ ਨੂੰ ਸੀਤਲ ਕਰਦਾ ਹੈ । ਹਾਂ ਜੀ, ਇਹ
ਕਰਮਾਂ ਦੀ ਪ੍ਰੋਟਲੀ ਨੂੰ ਪਰ੍ਹਾਂ ਸੁੱਟ ਨਿਹ-ਕਰਮ ਕਰਦਾ ਹੈ, ਮਨੁਚ ਨੂੰ ਕੰਚਨ ਕਰਦਾ ਹੈ ।

ਧੰਨ ਹੋ ਪਰਮ ਪਿਤਾ ਜੀ, ਜਿਨ੍ਹਾਂ ਨੇ ਸੀਤਲ ਨਾਮ ਦੇਕੇ ਸੱਚੀ ਬੈਠਕ ਵਿੱਚ ਵਾਸ
ਦਿੱਤਾ । ਹਾਂ ਜੀ, ਨਾਮ ਦੀ ਪ੍ਰਾਪਤੀ ਪਿੱਛੋਂ ਆਪਣੇ 'ਘਰ ਵਿੱਚ ਆਪ ਪ੍ਰਵੇਸ਼ ਕੀਤਾ
(ਨਾਨਕ ਘਰਿ ਪਾਇਆ), ਠੰਡੜੀ ਹੋਈ ।

ਕਿਰਪਾਲੂ-ਪਿਤਾ ਨੇ ਇਸ ਅਮੇਲਕ ਭੰਡਾਰ ਦੀ ਪ੍ਰਾਪਤੀ ਉਪਰ ਦੇ ਹੋਰ ਸ਼ਬਦ
ਵੀ ਅਜਿ ਰਸ ਭਿੰਨੜੇ ਲਿਖੇ ਹਨ ਜੋ ਪਾਠਕਾਂ ਦੀ ਸੇਵਾ ਵਿੱਚ ਲਿਖੇ ਬਿਨ੍ਹਾਂ ਨਹੀਂ ਰਹਿ
ਸਕਦਾ :—

ਤ੍ਰਿਪੰਤੁ ਅਘਾਏ ਸੰਤਾ । ਸ਼ੁਰੂ ਜਾਨੇ ਜਿਨ ਮੇਟਾ ॥
ਤਾਕੀ ਕਿਛੁ ਕਹਨ੍ਹਾਨ ਜਾਈ । ਸਾ ਕਉ ਨਾਮ ਬਡਾਈ ॥੨॥
ਲਾਲ ਅਮੇਲਾ ਲਾਲ । ਅਗਹਾ ਅਤੋਲ ਨਾਮੈ ਮ੍ਰਾਹ ॥ਰਾਹਾਉ ॥
ਅਵਿਗਤਾ ਸਿਉ ਮਾਨਿਆ ਮਾਨੇ । ਗੁਰਮੁਖਿ ਤੇਤੁ ॥ ਗਿਆਨੇ ॥

5. ਭਰਮ ਸੀ ਇਸ ਗੱਲ ਦਾ ਜੁ ਜੀਵ ਪਰਮਾਤਮਾ ਕੋਲੋਂ ਭਿੰਨ ਹੈ । 6. ਪੈਰਾਂ ਨਾਲੋਂ ਕੈਦ ਦੀ ਬੇੜੀ
ਕਟੀ ਗਈ । 7. ਸੰਸਾਰ ਸਮੰਦਰ ਵਿੱਚ ਛੱਥੇ ਹੋਏ ਸਾਂ, ਹੁਣ ਕਿਨਾਰੇ ਤੇ ਚੜ੍ਹੇ ਕੇ ਮੁਕਤ ਹੋਏ । 2. ਨਿਜ
ਮਹਲ, ਅੰਦਰਲਾ, ਘਰ ਦਾ ।

ਪੇਖਤ ਸਗਲ ਧਿਆਨੋ । ਤਜਿਓ ਮਨ ਤੇ ਅਭਿਮਾਨੋ ॥੨॥
 'ਨਿਹਚਲੁ ਤਿਨ ਕਾ ਠਾਣਾ । ਗੁਰ ਤੇ ਮਹਲੁ ਪਛਾਣਾ ॥
 'ਅਨਦਿਨੁ ਗੁਰ ਮਿਲੀ ਜਾਗੋ । ਹਰਿ ਕੀ ਸੇਵਾ ਲਾਗੇ ॥੩॥
 ਪੂਰਨ ਤ੍ਰਿਪਤਿ ਅਘਾਏ । ਸਹਿਜ ਸਮਾਧਿ ਸੁਭਾਏ ॥
 ਹਰਿ ਭੰਡਾਰ ਹਾਬਿ ਆਇਆ । ਨਾਨਕ ਗੁਰ ਤੇ ਪਾਇਆ ॥'

(ਮਾਰੂ ਮ: ੫)

ਤ੍ਰਿਪਤੀ ਦੀ ਅਵਸਥਾ ਤਾਂ ਉਹ ਹੁੰਦੀ ਹੈ ਜਿਹੜੀ ਦੁੱਧ ਵਿੱਚ ਪੂਰਨ ਖੰਡ ਪਾਣ ਉਪਰ ਹੋਵੇ (Saturation) ਤੇ ਉਸ ਤੋਂ ਉਪਰੋਤ ਹੈ 'ਅਘਾਇ-ਅਵਸਥਾ,' ਕਿਉਂਕਿ ਇਥੇ ਪੂਰਨ ਤੋਂ ਵੀ ਵੱਧ ਖੰਡ ਪਾਈ ਜਾਂਦੀ ਹੈ (Supersaturation) । ਹਾਂ ਜੀ, ਨਾਮ ਦੀ ਪ੍ਰਾਪਤੀ ਉਪਰ ਅਤੇਲ ਅਮੋਲ, ਅਰੂਪ, ਸਰੂਪ ਭੰਡਾਰਾ 'ਹਥ' ਆਇਆ ਤੇ ਪਾਕੇ ਸੰਤੁਸ਼ਟੀ ਹੋਈ—

'ਹਮ ਧਨਵੰਤ ਭਾਗਠ ਸਚ ਨਾਇ ।
 ਹਰਿ ਗੁਣ ਗਾਵਹ ਸਹਜਿ ਸੁਭਾਇ ।੧। ਰਹਾਉ ।
 'ਪੀਉ ਦਾਦੇ ਕਾ ਖੋਲਿ ਡਿਠਾ ਖਜਾਨਾ ।
 ਤਾਂ ਮੇਰੇ ਮਨਿ ਭਇਆ ਨਿਧਾਨਾ ।੧।
 ਰਤਨ ਲਾਲ ਜਾਕਾ ਕਛੂ ਨਾ ਮੇਲੁ ।
 ਭਰੇ ਭੰਡਾਰ ਅਖੂਟ ਅਤੇਲ ।੨।
 ਆਵਾਹਿ ਖਰਚਹਿ ਰਲਿ ਮਿਲਿ ਭਾਈ ।
 ਤੋਟਿ ਨ ਆਵੈ ਵਧਦੇ ਜਾਈ ।੩।
 ਕਹੁ ਨਾਨਕ ਜਿਸੁ ਮਸਤਕ ਲੇਖੁ ਲਿਖਾਇ ।
 ਸੇ ਏਤੁ ਖਜਾਨੈ ਲਇਆ ਰਲਾਇ ।੪।੩।੧੦੦।

(ਗਊਡੀ ਗੁਆਰੇਗੀ ਮਹਲਾ ੫)

ਇਹੋ 'ਪਿਉ ਦਾਦੇ' ਦਾ ਖਜਾਨਾ ਸੀ ਜਿਹੜਾ ਖਾਣ ਪੁਰ ਨਿਖੁੱਟਣ ਦੀ ਬਜਾਏ ਸਗੋਂ ਵਧਦਾ ਸੀ; ਇਹ ਤਾਂ ਨਾਮ ਦਾ ਅਖੂਟ ਭੰਡਾਰ ਹੈ । ਹਾਂ ਜੀ, ਇਹ ਮੌਜ ਹੈ ਜਿਸ ਬਾਬਤ ਕਬੀਰ ਜੀ ਲਿਖਦੇ ਹਨ :—

'ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਠਮਾਨ ।
 ਕਹਿਬੋ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ ।੧੨।'

(ਸਲੋਕ ਕਬੀਰ ਜੀ)

1. ਆਸਥਿਰ । 2. ਰਾਤ ਦਿਨ । 3. ਗੁਰੂ ਖਾਬੇ ਅਤੇ ਹੋਰ ਗੁਰੂਆਂ ਦਾ ਬਖਸ਼ਿਆ ਖਜਾਨਾ ।

ਨੋਟ:—ਇਸ ਸ਼ਬਦ ਦੀ ਉਬਾਨਕਾ ਇਉਂ ਵੀ ਲਿਖੀ ਹੈ ਜੇ ਪਚਮ ਪਾਤਸ਼ਾਹ ਨੇ ਪਹਿਲੇ ਚਾਰ ਗੁਰੂ ਸਾਹਿਬਾਂ ਦੀ ਬਾਣੀ ਪਾਉਣ ਸਮੇਂ ਉਚਾਰਣ ਕੀਤਾ ਸੀ । 'ਅਖੂਟ ਭੰਡਾਰ' ਜਿਸਦਾ ਜਿਕਰ ਹੈ ਉਹ 'ਨਮ ਹੈ, ਜਿਹਾ ਕਿ ਲਿਖਿਆ ਹੈ —

'ਸਬਦ ਅਖੂਟ ਬਾਬਾ ਨਾਨਕ ਖਾਹਿ ਖਰਚਿ ਧਨੁ ਮਾਲ ।'

ਹਾਂ ਜੀ ਇਹ ਓਹ ਅਖੁਟ ਭੰਡਾਰ ਹੈ ਜਿਸ ਬਾਬਤ ਇਉਂ ਲਿਖਿਆ ਹੈ:—
ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ।੨੦।

(ਸਲੋਕ ਮਹਲਾ ੫)

ਬੱਸ ਇਹ ਸੀ ਉਹ ਅਜਾਨਾ ਜਿਹੜਾ ਗੁਰੂ ਬਾਬੇ ਨੇ ਮੀਆਂ ਮਿੱਠੇ ਨੂੰ ਦਿੱਤਾ ਸੀ ਤੇ ਜਿਹੜਾ ਭਰਿਆ ਭੰਡਾਰ ਸਾਰ ਗੁਰ-ਸਿੱਖਾਂ ਦੀ ਸਾਂਝੀ ਜਾਇਦਾਦ ਹੈ। ਇਹ ਓਹ ਜਾਇਦਾਦ ਹੈ ਜਿਹੜੀ ਮਾਇਆ ਵਾਂਗ ਅਸਾਂ ਜੋੜ ਨਹੀਂ ਰੱਖਣੀ, ਜੋ ਖਰਚਨ ਤੇ ਘਟਦੀ ਨਹੀਂ ਕਿਉਂਕਿ 'ਤੇਟ ਨਾ ਆਵੈ ਵਧਦੇ ਜਾਈ।' ਇਸ ਕਰਕੇ ਇਸ ਦਾਤੜੀ ਨੂੰ ਖਾਵਹਿ 'ਖਰਚਹਿ ਰਲਿ ਮਿਲਿ ਭਾਈ।'

ਸਿਮਰਨ ਦੇ ਬਗੈਰ ਅੰਮ੍ਰਿਤ ਦੀ ਪ੍ਰਾਪਤੀ ਇਤਨੀ ਅਸੰਭਵ ਹੈ ਜਿਤਨਾ ਕਿ ਰੇਲ ਗੱਡੀ ਦਾ ਪਹੀਆਂ ਬਗੈਰ ਚਲਣਾ। ਤੇ ਸਿਮਰਨ ਵਾਸਤੇ ਸਿਰਫ਼ ਸੱਚੀ ਪ੍ਰੀਤੀ ਦੀ ਲੋੜ ਹੈ ਇਸ ਤੋਂ ਛੁੱਟ ਹੋਰ ਕਿਸੇ ਸਾਧਨਾ ਦੀ ਲੋੜ ਉੱਚੀ ਨਹੀਂ। ਕਈ ਸੱਜਣ ਨਾਮ ਦੀ ਪ੍ਰਾਪਤੀ ਲਈ ਪੁੱਣੀਆਂ ਸਿੱਧੀਆਂ ਆਲ ਪਤਾਲ ਘਾਲਾਂ ਘਾਲਦੇ ਹਨ, ਜਿਹਾ ਕਿ ਪ੍ਰਾਣਾਯਮ ਯਾ ਅੱਖਾਂ ਮੂੰਹ, ਨੱਕ, ਕੰਠ ਨੂੰ ਰੋਕਣਾ ਯਾ ਬੰਦ ਕਰਨਾ। ਪਰ ਪ੍ਰਾਣਾਯਮ ਗੁਰਮਤ ਵਿਚ ਪੂਰਾ ਪੂਰਾ ਮਨੁਂ (ਵਰਜਿਤ) ਹੈ ਕਿਉਂਕਿ ਇਹ ਮਨ-ਹਨ ਹੈ:—

"ਨਿਉਲੀ ਕਰਮ ਭੁਇਅੰਗਮਾ ਭਾਠੀ ।

ਰੇਚਕ^੧ ਕੁੰਭਕ^੨ ਪੂਰਕ^੩ ਮਨਹਾਠੀ ।

ਪਾਖੰਡ ਧਰਮੁ ਪ੍ਰੀਤ ਨਹੀਂ ਹਰਿ ਸਿਉ
ਗੁਰ ਸਬਦ ਮਹਾਰਸੁ ਪਾਇਆ ।"

(ਮਾਰੂ ਸੋਲਹੇ ਮਹਲਾ ੧)

ਦਸਮ ਪਿਤਾ ਜੀ ਨੇ ਵੀ ਲਿਖਿਆ ਹੈ:—

'ਨ ਨੈਨੰ ਮਿਚਾਉਂ, ਨ ਡਿੰਭੰ ਦਿਖਾਉਂ ।

ਨ ਕੁਕਰਮੰ ਕਮਾਉਂ, ਨ ਭੇਖੀ ਕਹਾਉਂ ।

'ਨਾਸਾ ਮੂੰਦ ਕਰੇ ਪਰਣਮੰ ।

ਫੌਕਟ ਧਰਮ ਨ 'ਕੈਡੀ ਕਾਮੁ ।

ਆਖ ਮੂੰਦ ਕੈਉ ਡਿੰਭ ਢਿਖਾਵੈ ।

ਆਂਧਰ ਕੀ ਪਦਵੀ ਕਹ ਪਾਵੈ ।

ਆਂਧ ਮੀਚ ਮਗ ਸੁਝ ਨ ਜਾਈ ।

ਤਾਹਿ ਅਨਤ ਮਿਲੈ ਕਿਮ ਭਾਈ ।'

ਅਰਥਾਤ ਅੱਖਾਂ, ਨੱਕ, ਕੰਨ ਮੀਟਣ ਅਤੇ ਪ੍ਰਾਣਾਯਮ ਕਰਨ ਨਾਲ ਨਹੀਂ ਬਲਕਿ ਸੱਚੀ ਪ੍ਰੀਤੀ ਤੇ ਸਿਤਰਨ ਨਾਲ ਹੀ 'ਨਾਮ' ਦੀ ਪ੍ਰਾਪਤੀ ਹੋ ਸਕਦੀ ਹੈ। ਸੁਖਮਨੀ ਸਾਹਿਬ

੧. ਕੰਡਲਨੀ ਨੂੰ ਪੇਂਗ ਨਾਲ ਸਾਧਣਾ।

੨. ਇਹ—ਸੁਆਸਾਂ ਨੂੰ ਕੱਢਣਾ, ਭਰਣਾ ਠਹਿਰਾਣ-

ਪ੍ਰਾਣਾਯਮ ਦੇ ਤਿਨ ਅੰਗ ਹਨ। ਪਰ ਇਹ ਮਨ-ਹਨ ਹਨ, ਇਸ ਕਰਕੇ ਸੁਆਸ ਖਿੱਚਣਾ ਠੀਕ ਨਹੀਂ।

੩. ਪ੍ਰਾਣਾਯਮ।

੪. ਕਿਸੇ ਕੰਮ ਨਹੀਂ।

ਵਿੱਚ ਵੀ ਖੋਲਕੇ ਲਿਖਿਆ ਹੈ:—

'ਜਾਪ ਤਾਪ ਗਿਆਨ ਸਭਿ ਧਿਆਨ ।
 'ਖਟ ਸਾਸਤਰ 'ਸਿਮ੍ਰਿਤ ਵਖਿਆਨ ॥
 ਜੋਗ ਅਭਿਆਸ ਕਰਮ ਧੰਮ ਕਿਰਿਆ ।
 ਸਗਲ ਤਿਆਗ ਬਨ ਮਧੇ ਫਿਰਿਆ ॥
 ਅਨਿਕ ਪ੍ਰਕਾਰ ਕੀਏ ਬਹੁ ਜਤਨਾ ।
 ਪੁੰਨ ਦਾਨ ਹੋਮੇ ਬਹੁ ਰਤਨਾ ॥
 ਸਰੀਰੁ ਕਟਾਇ ਹੋਮੇ ਕਰਿ ਰਾਤੀ ।
 ਵਰਤ ਨੇਮ ਕਰੈ 'ਬਹੁ ਭਾਤੀ ॥
 ਨਹੀਂ ਤੁਲੀ ਰਾਮ ਨਾਮ ਬੀਚਾਰ ।
 ਨਾਨਕ ਗੁਰਮੁਖਿ ਨਾਮ ਜਪੀਐ ਇਕ ਬਾਰ ॥
 ਨਉ ਖੰਡ ਪ੍ਰਿਥਮੀ ਫਿਰੈ ਚਿਰ ਜੀਵੇ ।
 ਮਹਾ ਉਦਾਸੁ ਤਪੀਸਰੁ ਥੀਵੈ ॥
 ਅਗਨੀ ਮਾਹੀ ਹੋਮਤ ਪਰਾਨ ।
 ਕਨਿਕ ਅਸੂ ਹੈਵਰ ਭੂਮਿ ਦਾਨ ॥
 ਨਿਉਲੀ ਕਰਮ ਕਰੈ ਬਹੁ ਆਸਨ ।
 ਜੈਨ ਮਾਰਗ ਸੰਗਮ ਸੰਜਮ ਅਤਿ ਸਾਧਨ ॥
 ਨਿਮਖ ਨਿਮਖ ਕਰਿ ਸਰੀਰੁ ਕਟਾਵੇ ।
 ਤਉ ਭੀ ਹਉਮੇ ਮੈਲੁ ਨ ਜਾਵੈ ॥
 ਹਰਿਕੇ ਨਾਮ 'ਸਮਸਰਿ ਕਛੁ ਨਾਹਿ ।
 ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥

ਭਾਵ ਇਹ ਜੁ ਹੋਮ, ਤਪ, ਨਿਉਲੀ ਕਰਮ, ਯੋਗ ਸਾਧਨਾ ਕਰਨ ਨਾਲ 'ਨਾਮ' ਦੀ ਪਾਪਤੀ ਨਹੀਂ ਹੁੰਦੀ, ਸਿਮਰਨ ਨਾਲ, ਵਾਹਿਗੁਰੂ ਦਾ ਨਾਮ ਜਪਣ ਨਾਲ ਪ੍ਰਾਪਤੀ ਹੁੰਦੀ ਹੈ। ਨਾ ਹੀ ਇਹ ਸਾਧਨਾ ਦੱਸੀ ਗਈ ਹੈ ਜੁ 'ਸਗਲ ਤਿਆਰ ਬਨ ਮਧੇ ਫਿਰਿਆ', ਕਿਉਂਕਿ ਸਿੱਖੀ ਮਾਰਗ ਤਾਂ ਹਠ ਮਾਰਗ ਨਹੀਂ, ਇਹ ਤਾਂ ਰਾਜ-ਜੋਗ ਹੈ। ਗੁਰੂ ਮਹਾਰਾਜ ਜੀ ਨੇ ਖੋਲਕੇ ਲਿਖਿਆ ਹੈ:—

'ਨਾਨਕ ਸਤਿਗੁਰੂ 'ਭੇਟਿਐ ਪੂਰੀ ਹੋਵੈ 'ਜੁਗਤੀ ॥
 ਹਸਦਿਆ ਖੇਡਦਿਆਂ ਪੈਨਦਿਆਂ ਵਿਚੇ ਹੋਵੇ ਮੁਕਤੀ ॥

(ਗੁਜਰ ਕੀ ਵਾਰ)

ਹਾਂ ਜੀ, ਹਸਦਿਆਂ, ਖੇਡਦਿਆਂ, ਟੁਰਦਿਆਂ, ਫਿਰਦਿਆਂ, ਕੰਮ ਕਾਜ ਕਰਦਿਆਂ

੧. ਛੈ ਸਾਸਤਰ ੨. ਤੁਲ, ਬਰਾਬਰ । ੩. ਮਿਲਣ ਤੇ ਅਤੇ ਆਇ ਕੁਥ ਜੀ ਦਾ ਦਰਸਨ ਕਰਨ ਤੇ ।
 ੪. ਤਰੀਕਾ (ਸਿਰਨ) ।

ਵਿੱਚੇ ਹੀ ਮੁਕਤ.....ਪਰ ਜੇ 'ਜੁਗਤੀ' ਆਉਂਦੀ ਹੋਵੇ । ਉਹ ਜੁਗਤੀ ਕੀ ਹੈ ਸਿਮਰਨ'
ਦੀ । ਇਸ ਨੂੰ ਇਹ ਜੁਗਤੀ ਆ ਗਈ ਜਿਸ ਨੂੰ ਇਹ ਰਸ ਆ ਗਿਆ ਉਹ ਇਸ ਸਾਧਨਾ
ਨੂੰ ਢੂੰਡ ਕੇ ਹੋਰ ਫੋਕਟ ਕਰਮਾਂ ਵੱਲ ਨਹੀਂ ਜਾਂਦਾ—

ਤੇਰਾ ਜਨ੍ਹ ਰਾਮ ਰਸਾਇਣ ਮਾਤਾ ।

*ਪ੍ਰੇਮ ਰਸਾ ਨਿਧਿ ਜਾਕਉ ਉਪਜੀ ਦੋਡਿ ਨ ਕਤਹੂ ਜਾਤਾ ॥੧॥ ਰਹਾਉ ॥

ਬੈਠਤ ਹਰਿ ਹਰਿ ਸੇਵਤ ਹਰਿ ਹਰਿ *ਹਰਿ ਰਸੁ ਭੋਜਨੁ ਖਾਤਾ ।

ਅਠਸਠਿ ਤੀਰਥ ਮਜਨ ਕੀਨੇ ਸਾਧ ਧੂਰੀ ਨਾਤਾ ॥੨॥

ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੇ ਸਉਤੁ ਬਿਧਾਤਾ ।

*ਸਗਲ ਸਮੂਹ ਲੈ ਉਪਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥

(ਵੇਵਗੀਧਾਰੀ ਮ: ੫)

੧. ਐਸ਼ਧੀ, ਦਵਾਈ, ਦਾਰ੍ਗਾ ੨. ਦਿਲ ਦਾ ਰਸ, ਸੁਆਦ ੩. ਹਰ ਵੇਲੇ ਹਰੀ ਦੇ ਨਾਮ ਦੀ ਖੁਰਾਕ ਖਾਦਾ ਹੈ
੪. ਸਭ ਪ੍ਰੇਰਾ ਪ੍ਰੇਰਿਆਂ ਨੂੰ ਤਾਰਦਾ ਹੈ ।

ੴ

ਵਾਹ ਵਾਹ ਨਾਮ

“ਤਿਸ ਕਉ ‘ਵਾਹੁ ਵਾਹੁ’ ਜਿ ‘ਵਾਟ ਦਿਖਾਵੈ ॥
 ਤਿਸ ਕਉ ‘ਵਾਹੁ ਵਾਹੁ’, ਜਿ ਸਬਦੁ ਸੁਣਾਵੈ ॥
 ਤਿਸ ਕਉ ‘ਵਾਹੁ ਵਾਹੁ’ ਜਿਸ ਮੇਲਿ ਮਿਲਾਵੈ ॥੬॥
 ‘ਵਾਹੁ ਵਾਹੁ’ ਤਿਸ ਕਉ ਜਿਸ ਕਾ ਇਹੁ ਜੀਉ ॥
 ਗੁਰ ਸਬਦੀ ਮਥਿ ਅੰਮ੍ਰਿਤੁ ਪੀਉ ॥
 ਨਾਮ ਵਡਾਈ ਤੁਧੁ ਭਾਣੈ ਦੀਉ ॥੭॥
 ਨਾਮ ਬਿਨਾ ਕਿਉ ਜੀਵਾ ਮਾਇ ॥
 ਅਨ ਦਿਨੁ ਜਪਤੁ ਰਹਉ ਤੇਰੀ ਸਰਣਾਇ ॥
 ਨਾਨਕ ਨਾਮਿ ਰਤੇ ਰਤਿ ਪਾਇ ॥੮॥੧੨॥”

(ਗਊੜੀ ਮਹਲਾ ੧)

“ਵਾਹੁ ਵਾਹੁ” ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥
 “ਵਾਹੁ ਵਾਹੁ” ਸਬਦੇ ਉਚਰੈ ‘ਵਾਹੁ’ ਵਾਹੁ ਹਿਰਦੇ ਨਾਲਿ ॥
 ‘ਵਾਹੁ ਵਾਹੁ’ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥
 ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥”

(ਗਊੜੀ ਮਹਲਾ ੧)

“ਵਾਹੁ ਵਾਹੁ” ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥
 ‘ਵਾਹੁ ਵਾਹੁ’ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁਨਾ ਕੋਇ॥੨॥”

(ਮਲਾਰ ਮ: ੩ ਘਰ ੨)

‘ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ
 ਗੁਰ ਪੂਰੇ ‘ਵਾਹੁ ਵਾਹੁ’ ਭਾਵੈ ।
 ਨਾਨਕ ‘ਵਾਹੁ ਵਾਹੁ’ ਜੋ ਮਨਿ ਚਿਤ ਕਰੈ
 ਤਿਸੁ ਜਮੁ ਕੰਕਰ ਨੇੜੇ ਨ ਆਵੈ ।
 ‘ਗੁਰਮੁਖਿ ਅੰਮ੍ਰਿਤ ਪੀਵਣਾ, ਵਾਹੁ ਵਾਹੁ’ ਕਰਹਿ ਲਿਵਲਾਇ !’

(ਵਾਰ ਗੁ: ਮ: ੩)

'વાહુ વાહુ સતિગુર પુરખ હૈ જિની સચુ જાતા સેઇ ।
 જિતુ મિલિએ તિખ ઉત્તરે તનુ મનુ સીતલુ હોઇ ।
 'વાહ વાહુ' સતિગુર નિરવેરુ હૈ જિસ નિંદા ઉસતતિ તુલિ હોઇ ।
 'વાહ વાહુ' સતિગુર સુજ ણ હૈ જિસુ અંતરિ બ્રહ્મ વીચારુ ।
 'વાહુ વાહુ' સતિગુર નિરંકારુ હૈ જિસુ અંતુ ન પારાવારુ ।
 'વાહુ વાહુ' સતિગુરુ હૈ જિ સચુ દ્વીપાએ સેઇ ।
 નાનક સતિગુર 'વાહુ વાહુ' જિસ તે 'નામુ' પરાપરિ હોઇ ।'

(સલેક મહલા ૪)

'વાહ ! વાહ !! વાહ !!! વાહ !!!! હાં જી, વાહ વાહ,
 વાહ વાહ, વાહ વાહ.....

'વાહુ વાહુ કા બઢા તમાસા ।'
 'ક્રીઆ ખેલુ બડ મેલ તમાસા
 વાહિગુરુ તેરી સભ રચના ।'

હાં જી નામ દા સચમુચ ડાઢા અદબૃત તમાસા હૈ:—

'વાહિગુરુ વાહિગુરુ વાહિગુરુ વાહિ જીઉ ।'

એહ દે અંધર 'વા'-'હિ' કી હન, માને ગાગર વિચ સાગર હૈ । હાં જી,

૧ 'વાહ વાહ' પદ ખાલસા પંથ દા ઉંઘા તે સુંઘા નિસાના હૈ । એહ પદ 'આહ' તો ભિન્ન હૈ, તે ફરબ છિઉં હૈ :

'આહ' સાડે દિલ દી હૈરાની તે ખુસી સાંજી પ્રગટ કરદા હૈ । 'વાહ' વિચ હૈરાની નહીં, નિરા પુરા આનંદ હી હૈ । એક અકાલ વાચક હૈ, ઉહ કાલ વાચક । 'આહ' અંગરેજી વિચ 'Sublime' દા વાચક હૈ, તે 'વાહ' Sublime તો વી ઉપર અકાલ-દરમન દા વાચક હૈ । Sublime બાબત અંગરેજી વિંદ્વાન બરબ એહિ લિખદા હૈ :-

Edmund Burke : the Sublime and Beautiful :—

"The passion caused by the great and sublime in nature is "astonishment" its inferior effects are admiration, reverence and respect. No passion effectually robs of mind of all its powers of acting and reasoning as terror ; and whatever is terrible with regard to sight, is sublime..... I know that some have said that we can contemplate the idea of God without terror or awe. If I may speak of this without impropriety, I will say that no conviction of the justice with which it is exercised, nor of the mercy with which it is tempered can wholly remove the terror that naturally arises from a force which nothing can withstand." ખાલસા પંથ વિચ એહ હાપા હૈ જુ 'ભઉ' 'ભાઉ' વિચ બદલ જાદા હૈ, તે 'આહ' 'વાહ' વિચ !

ਇਹ ਦੋ ਅੱਖਰ ਨਾਮ-ਮਹਾਰਸ ਦੇ ਵਾਚਕ ਹਨ ।

'ਨਾਮ' ਕੀ ਹੈ ? ਨਾਮ ਕਿਸ ਕਰਕੇ ਡਾਢਾ ਮਿੱਠਾ ਲਗਦਾ ਹੈ ? ਨਾਮ ਨੂੰ ਸੁਰਨਰ ਤੇ ਮੁਨਿਜਨ ਕਿਉਂ ਢੂਡਦੇ ਹਨ ? ਨਾਮ ਕਿਸ ਕਰਕੇ ਰਿਧੀਆਂ ਸਿਧੀਆਂ ਦੀ ਪੂਰਨ-ਖਜ਼ਾਨਾ ਆਖਿਆ ਗਿਆ ਹੈ ? ਟਾਮ ਖਾਣੀ ਬਾਣੀ ਵਿਚ ਕਿਸ ਕਰਕੇ ਭਰਪੂਰ ਮੰਨਿਆ ਗਿਆ ਹੈ ? 'ਸਰਬ-ਰੋਗ ਕਾ ਅਤ੍ਰੇਖਦ ਨਾਮ' ਕਿਸ ਕਰਕੇ ਆਖਿਆ ਗਿਆ ਹੈ ? 'ਭਗਤ ਜਨਾਂ ਕੀ ਬਰਤਨ ਨਾਮ' ਕਿਸ ਕਰਕੇ ਹੈ ? 'ਹਰਿ ਕਾ ਨਾਮ ਕੋਟਿ ਪਾਪ' ਕਿਸਤਰ੍ਹਾਂ ਖੋ ਦੇਂਦਾ ਹੈ ? ਹਰਿ ਕਾ ਨਾਮ ਦਾਸਾਂ ਦੀ ਓਟ ਕਿਸਤਰ੍ਹਾਂ ਹੈ ? ਹਰਿ ਕੇ ਨਾਮ ਨੂੰ 'ਪਾਰਜਾਤ' ਕਿਸ ਕਰਕੇ ਆਖਿਆ ਹੈ ? 'ਨਾਮ ਸੁਨਤ ਦਰਦ ਦੁਖ ਲਥਾ'-ਇਹ ਕਿਸ ਤਰ੍ਹਾਂ ਆਖਿਆ ਹੈ ? 'ਨਾਮ ਤੁਲਿ ਕਿਛੁ ਅਵਰ ਨ ਹੋਇ'—ਹਾਂ ਜੀ, ਨਾਮ ਦੇ ਤੁਲ ਹੋਰ ਚੀਜ਼ ਕਿਉਂ ਨਹੀਂ ? ਇਨ੍ਹਾਂ ਸਾਰਿਆਂ ਸੁਆਲਾਂ ਦਾ ਬੱਸ ਇੱਕੋ ਹੀ ਜੁਆਬ ਹੈ ਜੇ ਨਾਮ—'ਵਾਹੁ ਵਾਹੁ', ਅਕਹਿ-ਵਸਤੂ ਹੈ । ਇਸ ਦਾ ਸੁਆਦ ਕੈਣ ਦੌਸ਼ ਸਕਦਾ ਹੈ ? ਹੱਥ, ਕਲਮ, ਕਾਗਜ ਸਭੇ ਅਸ਼ਕਤ ਹਨ, ਜਿਹਵਾ ਆਖ ਆਖ ਕੇ ਥੱਕ ਜਾਂਦੀ ਹੈ, ਨੈਣ ਦੇਖ ਦੇਖ ਕੇ ਲਟ ਪੇਟ ਹੈ ਜਾਂਦੇ ਹਨ, ਸ੍ਰੂਵਣ ਗੁਣ ਸੁਣ ਕੇ ਖੀਵੇ ਤੇ ਲਿਵਲੀਨ ਹੋ ਜਾਂਦੇ ਹਨ । ਹੁਣ ਦੱਸੇ, ਤਾਂ ਕੈਣ ਦੱਸੇ, ਸੁਣੇ ਤਾਂ ਕੈਣ ਸੁਣੇ, ਵੇਖੇ ਤਾਂ ਕਿੰਝ ਵੇਖੋ ? ਹਾਂ ਜੀ, ਕਾਗਤ ਕਲਮ ਤਾਂ ਬਲਹੀਨ, ਅਪੀਨ ਹਨ । ਪਰ ਪੰਜਮ ਪਿਤਾ ਜੀ ਨੇ ਆਪ ਹੀ ਮਿਹਰ ਕਰਕੇ ਆਪਣੇ ਸਰਪਾਲੂ ਗੁਰਸਿੰਘਾਂ ਨੂੰ ਨਾਮ-ਮਹਾਰਸ ਦੀ ਜਾਗਦੀ ਤਸਵੀਰ, ਬਚਿੜ੍ਹੂ ਛੋਟੇ ਇਉਂ ਖਿਚਕੇ ਦੱਸੀ ਹੈ :—

"ਉਇ ਸੁਖ ਕਾ ਸਿਉ ਬਰਨਿ ਸੁਨਾਵਤ ।

ਅਨਦ ਖਿਨੰਦ ਪੇਖਿ ਪ੍ਰਭ ਦੰਰਸਨ ਮਨਿ ਮੰਗਲ ਗੁਨ ਗਾਵਤ ॥੧॥ ਰਹਾਉ॥

ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ।

ਪੀਓ ਅੰਮ੍ਰਿਤ ਨਾਮੁ ਅਮੇਲਕ ਜਿਉ ਚਾਖਿ ਗੁੰਗਾ ਮੁਸਕਾਵਤ ।

ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ।

ਜਾ ਕਉ ਰਿਦੈ ਪੁਗਾਸ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥੨॥

ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ ।

ਅਚਿੰਤ ਲਾਲੁ ਗ੍ਰੀਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥੩॥

ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ।

ਕਹੁ ਨਾਨਕ ਅਜਰ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ ॥੪॥੮॥

(ਸਾਰੰਗ ਮਹਲਾ ੫)

ਕਿਰਪਾਲੂ ਪਿਤਾ ਜੀ ਅਪਣੀ ਅੰਮ੍ਰਿਤਬਾਣੀ ਦੁਆਰਾ ਦਸਦੇ ਹਨ ਜੇ ਉਸ ਅਕਹਿ ਸੁਖ (Ineffable-Bliss) ਦਾ ਵਰਣਨ ਕਰਨਾ ਅਤੇ ਮੁਸ਼ਕਿਲ ਹੈ, ਤੇ ਜੇ ਕਰੀਏ ਤਾਂ ਕਰੀਏ ਵੀ ਕਿਸ ਅੱਗੇ, ਕਿਉਂਕਿ ਜਦ ਤੇੜੀ ਚਾਤ੍ਰਿਕ ਵਰਗੀ ਤੜਪ ਨਾ ਹੋਵੇ ਤਦ ਤੇੜੀ ਅੰਮ੍ਰਿਤ-ਬੂਦ ਧਰਤੀ ਤੇ ਗਿਰਕੇ ਵੀ ਨਿਸਫਲ ਜਾਂਦੀ ਹੈ । ਇਹ ਉਹ ਅਕਹਿ-ਸੁਖ

ਹੈ ਜਿਸ ਨੂੰ ਵੇਖ ਅੰਤਹ-ਕਰਣ ਵਾਹ-ਵਾਹ ਦੇ ਹਿੰਡੇਲੇ ਤੇ ਚੜ੍ਹ ਝੂਟੇ ਝੂਟਣ ਲਗ ਪੈਂਦਾ ਹੈ ਤੇ ਅਸਚਰਜ਼ ਹੋ ਆਤਮ ਰਸ ਵਿਚ ਇਸ ਤਰ੍ਹਾਂ ਲੀਨ ਹੋ ਜਾਂਦਾ ਹੈ ਜਿਸ ਤਰ੍ਹਾਂ ਬੁਦਖੁਦਾ ਮੁੜ ਸਮੁੰਦਰ ਵਿੱਚ ਟੁੱਵੀ ਮਾਰ ਜਾਂਦਾ ਹੈ। ਹਾਂ ਜੀ, ਇਹ ਮਹਾ ਰਸ ਆਖਿਆ ਆਖਣ ਨਹੀਂ ਹੁੰਦਾ, ਪਰ ਚਾਉ-ਭਰੇ ਚਿਹਰੇ ਤੋਂ, ਅੰਮ੍ਰਿਤ ਸੰਤੁਖੀਆਂ ਅੱਖਾਂ ਤੋਂ ਅਤੇ ਗੁੰਗੇ ਵਰਗੀ ਮੁਸਕਾਹਟ ਤੋਂ ਕੁਛ ਪਠਾ ਲਗਦਾ ਹੈ ਜੁ ਇਹ ਗੁਰਸਿਖ ਵੀ ਖੀਵੇ-ਪਦ ਨੂੰ ਅੱਪਵੰਡ ਪਿਆ ਹੈ! ਇਸ ਅਵਸਥਾ ਦੀ ਪਰਤੱਖ ਕਸਵੱਟੀ (Touchstone) ਕੀ ਹੈ? ਇਹ ਜੁ ਏਹ ਅਰਸ਼ੀ-ਲਾਲ-ਰੰਗਪ ਜਦ ਚੜ੍ਹ ਜਾਵੇ ਤਾਂ ਗੁੱਝੀ ਨਹੀਂ ਰਹਿ ਸਕਦੀ, ਡੁਲ੍ਹ ਡੁਲ੍ਹ ਕੇ ਪੈਂਦੀ ਹੈ। ਹਵਾ, ਪਾਣੀ ਤੇ ਅੱਗ ਨੂੰ ਕੈਣ ਬੰਨ੍ਹ ਸਕਦਾ ਹੈ? ਜਿਸ ਵੇਲੇ ਹਨੇਰੀ ਅਪਣੇ ਜ਼ੋਰ ਵਿਚ ਮਸਤ ਹੋਕੇ ਠਾਠਾਂ ਮਾਰਦੀ ਹੈ ਤਾਂ ਜੰਗਲ ਬੀਆਬਾਨ ਤੇ, ਬਿਛੜਾਂ ਦੇ ਪੱਤੇ ਇਹ ਗੱਲ ਦੀ ਗਵਾਹੀ ਦੇਂਦੇ ਹਨ ਜੁ ਸਾਡੀ ਭੈਣ ਆ ਸਾਡੇ ਗੱਲ ਲੱਗੀ ਹੈ! ਇਧਰੋਂ ਹਵਾ ਮਿੱਠੀ ਮਿੱਠੀ ਲੇਰੀ ਦੇਂਦੀ ਹੈ, ਉਪਰੋਂ ਵਣ ਤ੍ਰਿਣ ਗਲਵੱਕੜੀਆਂ ਪਾ ਪਾ ਕੇ ਇਸ ਨੂੰ ਮਿਲਦੇ ਹਨ।

ਹਾਂ ਜੀ, ਬੱਸ 'ਨਾਮ' ਦੀ ਵੀ ਏਹੋ ਹੀ ਮਸਤੀ ਹੈ। ਜਿਸ ਨੂੰ ਚੜ੍ਹ ਗਈ ਸੋ ਚੜ੍ਹ ਗਈ!!! ਆਯੂ ਗੁਜਰ ਜਾਵੇ, ਜੁਗ ਉਲਟ ਜਾਣ, ਪਰਬਤ ਘਸ ਜਾਣ, ਪਰ ਨਾਮ ਦੀ ਲਾਲੀ ਨਹੀਂ ਲਹਿੰਦੀ !!! ਡਾਢੀ ਮਿੱਠੀ ਅਗੋਚਰ ਵਸਤੂ ਹੈ 'ਨਾਮ'! ਇਸ ਦਾ ਮੌਲ ਅਮੌਲ ਤੋਲ ਅਤੇਲ ਹੈ:—

"ਅਚਰਜੁ ਕਿਛੁ ਕਹਨ ਨ ਜਾਈ । ਬਸਤੁ ਅਗੋਚਰ ਪਾਈ । ਰਹਾਉ ।

ਮੌਲ ਨਾਹੀ ਕਛੁ ਕਰਣੈ ਜੋਗਾ ਕਿਆ ਕੇ ਕਹੈ ਸੁਣਾਵੈ ॥

ਕਬਨ ਕਹਣ ਕਉ ਸੋਝੀ ਨਾਹੀ ਜੋ ਪੇਖੇ ਤਿਸ ਬਣਿ ਆਵੈ ।੨ ।

ਸੋਈ ਜਾਣੈ ਕਰਣੈਹਾਰਾਂ 'ਕੀਤਾ ਕਿਆ ਬੇਚਾਰਾ ॥

ਅਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰੂ ਭੰਡਾਰਾ ।੩ ।

ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤੀ ਰਹੇ ਆਘਾਈ ॥

ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਈ । ੪ । ੪ ॥

(ਗੁਰਗੁਰੀ ਮਹਲਾ ੫)

ਹਾਂ ਜੀ, ਇਹ ਅਚਰਜ, ਵਿਸਮਾਦਕ, ਗੁਪਤ-ਭੰਡਾਰ ਹੈ ਜਿਸ ਨੂੰ ਟੋਲਣ ਲਈ ਗੁਰਸਿਖ ਵਣਜਾਰੇ ਅਪਣੇ ਕਿਰਪਾਲੂ ਪਿਤਾ, ਜਾਗਦੀ-ਜੋਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੋਲ ਆਉਂਦੇ ਹਨ। ਇਸ ਦੇ

'ਕਬਨ ਕਹਣ ਕਉ ਸੋਝੀ ਨਾਹੀ, ਜੋ ਪੇਖੇ ਤਿਸੁ ਬਣਿ ਆਵੈ ।'

ਹਾਂ ਜੀ, ਆਖਣ-ਵੇਖਣ ਕਬਨੀ-ਬਦਨੀ ਤੋਂ ਬਾਹਰ ਹੈ, ਇਹ ਇੰਦਰੀਆਂ ਦਾ ਵਿਸ਼ਾ ਨਹੀਂ, ਇਹ ਤਾਂ ਸਤ-ਚਿਤ-ਅਨੰਦ ਦਾ ਨਿਜ-ਰੂਪ, ਅਪਣਾ-ਆਪ ਮਿੱਠਾ ਤੇ ਰਸ-ਗੁੱਧਾ ਦ੍ਰਿਸ਼ (ਚਮਤਕਾਰ) ਹੈ। ਹਾਂ ਜੀ, ਅੰਤ ਤੋਂ ਪਰੇ ਅਨੰਤ ਦਾ ਝਾਕਾ ਹੈ, ਆਰ-ਪਰ ਤੋਂ ਉਪਰੰਤ ਅਪਰੰਪਰ ਦੀ ਮੌਜ ਹੈ। ਅੰਜਨ ਤੋਂ ਉਪਰੰਤ ਨਿਰੰਜਨ ਦਾ ਸੂਖਮ ਦੇਸ਼ ਹੈ। ਹਾਂ ਜੀ, ਇਹ

ਤਾਂ 'ਅਨਭਉ-ਨਗਰ' (Kingdom of Heaven) ਦਾ ਬੰਨਾ ਹੈ। ਹਾਂ ਜੀ, ਇਹ ਨਗਰ ਹੈ ਜੋ 'ਬੇ-ਗਮ-ਪਰਾ' (City-of-no-woes.) ਆਖੀਦਾ ਹੈ:—

ਬੇਗਮਪੁਰਾ^੧ ਸਹਰ ਕੇ ਨਾਉ ॥ ਦੂਖ ਅੰਦੋਹੁ^੨ ਨਹੀਂ ਤਿਹਿ ਠਾਉ ॥
 ਨਾ^੩ ਤਸਵੀਸ ਖਿਰਾਸੁ ਨ ਮਾਲੁ ॥ ਖਉਫੁ ਨ ਖਤਾ ਨ ਤਰਸੁ ਜਵਾਲੁ ॥੧॥
 'ਅਬ ਮੋਹਿ ਖੂਬ ਵਤਨ ਗਹ ਪਾਈ ॥ ਉਹਾਂ ਖੇਰਿ ਸਦਾ ਮੇਰੇ ਭਾਈ ॥ ਰਹਾਉ ॥੧॥
 'ਕਾਇਮੁ ਦਾਇਮੁ ਸਦਾ ਪਾਤਿਸਾਹੀ ॥ ਦੇਮ ਨ ਸਮ ਏਕ ਸੌ ਆਹੀ ॥
 'ਆਬਾਦਾਨੁ ਸਦਾ ਮਸਹੂਰ ॥ ਉਹਾਂ ਗਨੀ ਬਸਹਿ ਮਾਮੂਰ ॥੨॥

ਹਾਂ ਜੀ ਇਹ ਸ਼ਹਿਰ ਉਨ੍ਹਾਂ 'ਗਨੀ' ਪੁਰਸ਼ਾਂ ਦਾ ਵਤਨ ਹੈ ਜੋ ਨਾਮ ਦੇ ਧਨੀ ਹਨ-ਨਾਮ-ਰਸੀਏ, ਮਸਤ-ਭੇਰੇ, ਮਰ-ਜੀਵੜੇ, ਜਾਗਦੀਆਂ-ਜੇਤਾਂ, ਖਾਲਸੇ !!

ਨਾਮ-ਰਸੀਆਂ ਦੀ ਵੱਡੀ ਪਛਾਣ (Test) ਕੀ ਹੈ ? ਡੁਲ੍ਹ ਡੁਲ੍ਹ ਪੇਣਾ—ਜਿਸ ਤਰ੍ਹਾਂ
 ਪਵਣ ਝੁਲ-ਝੁਲ ਪੈਂਦੀ ਹੈ ਤੇ ਬੰਨਿਆਂ ਨਹੀਂ ਬੱਛਦੀ ! ਭਗਤ ਭੀਖਨ ਜੀ ਨੇ ਵੀ ਇਹੋ
 ਹੀ ਪਰਖ (Identification mark) 'ਨਾਮ-ਰਤਨ' ਦੀ ਦੱਸੀ ਹੈ:—

"ਐਸਾ ਨਾਮੁ ਰਤਨੁ ਕਿਰਮੋਲਕ
 ਪੁੰਨਿ ਪਦਾਰਥੁ ਪਾਇਆ ।
 ਅਨਿਕ ਜਤਨ ਕਰਿ ਹਿਰਦੇ ਰਾਖਿਆ
 ਰਤਨੁਨੁ ਛਪੈ ਛਪਾਇਆ ।

ਹਾਂ ਜੀ, ਨਾਮ ਇਕੁਰ ਦਾ ਅਨਮੁਲ ਪਦਾਰਥ ਹੈ ਜੁ ਭਾਵੇਂ ਕਿਤਨੇ ਯਤਨਾਂ
 ਕਰਕੇ ਹਿਰਦੇ ਵਿੱਚ ਛੁਪਾ ਰੱਖੀਏ ਤਾਂ ਵੀ ਛੁਪਿਆ ਨਹੀਂ ਰਹਿੰਦਾ। ਇਹ ਮਸਤੀ ਹੈ ਜੇ
 ਅਪਣਾ ਇਸ਼ਤਿਹਾਰ ਆਪ ਕਰਦੀ ਹੈ। ਕੀ ਸੱਚ ਨਹੀਂ-ਜੁ ਚੰਨ ਚੜ੍ਹੇ ਅਤੇ ਪੁੱਤ੍ਰ ਜੰਮੇ
 ਨਹੀਂ ਛੁਪਦੇ ? ਤੇ ਆਤਮ-ਚੰਨ ਦੀ ਲਿਸ਼ਕ ਤਾਂ ਤਿੰਨਾਂ ਲੋਕਾਂ ਵਿੱਚ ਪੈਂਦੀ ਹੈ -ਅਕਾਸ਼,
 ਪਤਾਲ, ਪ੍ਰਿਥਮੀ ਵਿੱਚ ! ਇਸੇ ਕਰਕੇ ਆਖਿਆ, ਗਿਆ ਹੈ ਜੁ 'ਨਾਮ ਦਾ ਪ੍ਰਕਾਸ਼ ਇੱਕੀ
 (੨੧) ਕੁੱਲਾਂ ਨੂੰ ਤਾਰ ਛੱਡਦਾ ਹੈ—੧ ਦਾਦਕੀਆਂ, ੨ ਨਾਨਕੀਆਂ, ੩ ਅਪਣੀਆਂ-
 ਅਗਲੀਆਂ :—

"ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ।

੧. ਜਿਥੇ ਗਮ ਛਿਕਰ ਕੋਈ ਨਾ ਹੋਵੇ ।
੨. ਉਥੇ ਕਿਸੇ ਦਾ ਡਰ ਨਹੀਂ ।
੩. ਨਾ ਇਥੇ ਅਪਣੇ ਤੋਂ ਵੱਡੇ ਬਾਦਸ਼ਾਹ ਨੂੰ ਮਾਲੀਆ ਦੇਣ ਦਾ ਡਰ, ਨਾ ਹਾਰਨ ਦਾ ਭੈ ।
੪. ਡਾਚਾ ਸੋਹਣਾ ਵਤਨ (ਸ਼ਹਿਰ ਹੈ ਜਿਥੇ ਸਦੀਵ ਸੁਖ ਹੈ) ।
੫. ਹਮੇਸ਼ਾ ਕਾਇਮ ਰਹਿੰਦਾ ਹੈ; ਇਥੇ ਕੋਈ ਦੂਜੇ ਤੀਜੇ ਦਰਜੇ ਤੇ ਨਹੀਂ, ਸਭ ਵਸਨੀਕ ਇਕੋ ਜਿਹੇ ਹਨ ।
੬. ਹਮੇਸ਼ਾਂ ਕਾਇਮ ਤੇ ਮਸਹੂਰ ਹੈ। ਨਾਮ ਦੇ ਰਸੀਏ ਉਥੇ ਵਸਦੇ ਹਨ ।

ਪ੍ਰਹਲਾਦ ਜਨੁ ਕੇ ਇਕੀਹ-ਕੁਲ ਉਧਾਰੇ ।”

(ਬੈਰਾਉ ਮਹਲਾ ੧)

ਭਾਈ ਗੁਰਦਾਸ ਜੀ ਨੇ ਵੀ ਨਾਮ-ਚੰਦ੍ਰਮਾਂ ਉਦੇ ਹੋਣ ਦੀ ਇਹੋ ਨਿਸ਼ਾਨੀ ਦੱਸੀ ਹੈ:

“ਜੈਸੇ ਤੇ ਮਿਠਾਟੀ ਰਾਖੀਐ ਛਿਪਾਇ ਜਤਨ ਕੈ,
ਚੀਟੀ ਚਲ ਜਾਇ ਚੀਨ ਤਾਹਿ ਲਪਟਾਤੀ” ਹੈ ।
ਦੀਪਕ ਜਗਾਇ ਜੈਸੇ ਰਾਖੀਐ ਦੁਰਾਇ ਗ੍ਰਿਹ,
ਪ੍ਰਗਟ ਪੱਤੇ ਤਾਂ ਮੇ ਸਹਿਜ ਸਮਾਤ ਹੈ ॥
ਜੈਸੇ ਤੋ ਬਿਮਲ-ਜਲ^੩ ਕਮਲ ਇਕਾਤ ਬਸੈ,
ਮਧੁਕਰ^੪ ਮਧੁ ਅਚਵਨ ਤਹਿ ਜਾਤ ਹੈ ।
ਤੈਸੇ ਗੁਰਮੁਖ ਜਿਹ ਘਟ ਪ੍ਰਗਟ ਪ੍ਰੇਮ^੫,
ਸਕਲ ਸੰਸਾਰ ਤਿਹ ਦੂਰ ਬਿਲਬਾਤ ਹੈ ॥”

(੪੧੦ ਕਬਿਤ)

ਜਿਸ ਤਰ੍ਹਾਂ ਖੰਡ ਲੁਕੀ ਹੋਣ ਦੀ ਕਨਸੇ ਕੀੜੀਆਂ ਨੂੰ ਪੁੱਜ ਹੀ ਜਾਂਦੀ ਹੈ,
ਜਿਸਤਰ੍ਹਾਂ ਦੀਪਕ ਦੇ ਚਾਨਣ ਦਾ ਪਤੰਗਿਆਂ ਨੂੰ ਪਤਾ ਆਪੇ ਹੀ ਲਗ ਜਾਂਦਾ ਹੈ,
ਜਿਸਤਰ੍ਹਾਂ ਭੇਵਰਾ ਕਵਲ-ਰਸ ਨੂੰ ਢੂਢ ਹੀ ਲੈਂਦਾ ਹੈ, ਇਸੇ ਤਰ੍ਹਾਂ ਗੁਰ-ਸਿੱਖ ਵੀ ਨਾਮ-
ਰਸ ਨੂੰ ਲੱਭ ਲੈਂਦੇ ਹਨ, ਕਿਉਂਕਿ ਦੀਵੇ ਨਾਲ ਬਲਦਾ ਹੈ:—

ਮਾਈ ਰੀ ਮਨੁ ਮੇਰੋ ਮਤਵਾਰੋ ।
ਪੇਖਿ ਦਇਆਲ ਅਨਦ ਸੁਖ ਪੂਰਨ
ਹਰਿ ਰਸਿ ਰਹਿਓ ਖੁਮਾਰੇ । ੧ । ਰਾਹਉ ।
ਨਿਰਮਲ ਭਏ ਉਜਲ ਜਸੁ ਗਾਵਤ
ਬਹੁਰਿ ਨ ਹੋਵਤ ਕਾਰੋ ।
ਚਰਣ ਕਮਲ ਸਿਉ ਭੋਰੀ ਰਾਚੀ
ਭਟਿਓ ਪੁਰਖ ਅਪਾਰੋ । ੨ ।
ਕਰੁ ਗਹਿ ਲੀਨੇ ਸਰਬਸੁ ਦੀਨੇ
ਦੀਪਕ ਭਇਓ ਉਜਾਰੋ ।

੧. ਪ੍ਰਹਲਾਦ ਵਰਗੇ ਨਾਮ-ਰਸੀਆਂ ਦੀਆਂ ੨੧ ਕੁਲਾਂ ਵਾਹਿਗੁਰੂ ਤਾਰਦਾ ਹੈ ।

੨. ਕੀੜੀ ਖੰਡ ਨੂੰ ਅਵਸ ਢੂਢ ਲੈਂਦੀ ਹੈ ਤੇ ਲਿਪਟ ਜਾਂਦੀ ਹੈ ।

੩. ਨਿਰਮਲ-ਪਾਣੀ ।

੪. ਛੁੱਲ ਦੀ ਮਿਠਾਸ ਵਾਸਤੇ ਭੋਰੇ ਜਾਂਦੇ ਹਨ ।

੫. ਨਾਮ ਨਾਲ ਪ੍ਰੇਮ ਪ੍ਰਗਟ ਹੁੰਦਾ ਹੈ ।

੬. ਦਰਸਨ ਲਈ ਤੇ ਨਾਮ ਰਸ ਪਾਣ ਲਈ ਵਿਲਕਦਾ ਤੇ ਬੋਨਤੀ ਕਰਦਾ ਹੈ ।

੭. ਵਾਹਿਗੁਰੂ ਦੇ ਚਰਨਾਂ ਨਾਲ ਨਾਮ ਦੀ ਡੋਰੀ ਜੁੜ ਗਈ ।

੮. ਆਤਮ ਪ੍ਰਗਾਸ ਹੋਣ ਨਾਲ ਸਭ ਕੁਝ ਪਾਇਆ ਤੇ ਸਾਰੇ ਕੁਲ ਤਰ ਗਏ ।

ਨਾਨਕ ਨਾਮਿ ਰਸਿਕ ਬੈਰਾਗੀ
ਕੁਲ 'ਸਮੂਹਾਂ' ਤਾਰੇ । ੨। ੮੭। ੧੧੦।

ਇਹ ਹੈ ਨਾਮ' ਦੀ ਵਾਹ-ਵਾਹ, ਅਤੇ ਅਕਹਿ ਮਹਿਮਾਂ, ਨਾਮ ਦੀ ਅਦਭੁਤ
ਬਰਖਾ, ਨਾਮ ਦੀ ਅਮਿਟ-ਜੋਤ !!

ਨਾਮ ਕੀ ਹੈ ?

'ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ।

ਮਿਲ ਕੈ ਕਰਹ ਕਹਾਣੀਆਂ ਸੰਮੁਖ ਕੇਤ ਕੀਆਹ ।'

ਆਵਹੁ ਭੈਣੇ, ਗਲ ਮਿਲੀਏ ਤੇ ਵਿਛੜੇ-ਪ੍ਰੀਤਮ ਦੀਆਂ ਗੱਲਾਂ ਕਰੀਏ ।
ਅਬਰਲੀ-ਜੋਤ (Undying Flame) ਪਰ ਭਾਵੇਂ ਕਈ ਕਥਾ ਕਹਾਣੀਆਂ ਹਨ ਪਰ ਇਸ
ਨਾਮ ਉਪਰ ਸਾਡ ਮੰਨੇ ਪ੍ਰਮੰਨੇ ਸੁਰਗਵਾਸੀ ਭਰਾ ਪੂਰਨ ਸਿੰਘ ਜੀ ਨੇ ਵੀ ਇੱਕ ਟਰੈਕਟ
ਗੁਰਮੁਖੀ ਵਿਚ ਲਿਖਿਆ ਸੀ । ਇਹ ਟਰੈਕਟ ਅਪਣੀ ਕਿਸਮ ਦਾ ਆਪ ਹੀ ਹੈ ਤੇ
ਇਸਦਾ ਮੁੱਲ ਜੇ ਅਪਣੇ ਜਿੱਡਾ ਸੇਨਾ ਵੀ ਪਾਈ ਏਤੇ ਤਾਂ ਵੀ ਬੋੜਾ ਹੈ । ਜਿਨ੍ਹਾਂ ਸੱਜਨਾਂ ਨੇ
ਇਸ ਟਰੈਕਟ ਨੂੰ ਨਾ ਪਹਿਲਾਂ ਹੋਵੇ ਉਹ ਜ਼ਰੂਰ ਮੰਗਾਕੇ ਪੜ੍ਹਨ । ਖਾਲਸਾ ਟਰੈਕਟ
ਸੁਸਾਇਟ ਅੰਮ੍ਰਿਤਸਰ ਵਿਚੋਂ ਮਿਲਦਾ ਹੈ । ਇਹ ਨਾਮ ਰਸ ਦਾ ਖਜ਼ਾਨਾ ਹੈ । ਪੂਰਨ
ਸਿੰਘ ਜੀ ਪਰੀਪੂਰਨ ਸਨ । ਮੈਂ ਤਾਂ ਪੂਰਨ ਸਿੰਘ ਜੀ ਨੂੰ ਅਪਣੀ ਅੰਮ੍ਰਿਜਾਇੜਾ ਸਮਝਦਾ
ਹਾਂ, ਕਿਉਂਕਿ ਅਸੀਂ ਇਕੋ "ਮਾਂ ਦੇ ਪੁੱਤ੍ਰ" ਹਾਂ । ਪੂਰਨ ਸਿੰਘ ਜੀ ਸਚਮੁਚ ਮੇਰੇ ਕੋਲ
ਹਾਜ਼ਰ ਹਨ ਕਿਉਂਕਿ ਉਹ ਜਾਗਦੀ-ਜੋਤ ਸਨ ਤੇ ਜਾਗਦੀਆਂ ਜੋਤਾਂ ਸਦਾ ਲਈ
ਜਾਗੀਦੀਆਂ ਰਹਿੰਦੀਆਂ ਹਨ ।

ਇਸ 'ਅਬਰਲੀ-ਜੋਤ' ਵਾਲੇ ਟਰੈਕਟ ਵਿੱਚ ਪੂਰਨ ਸਿੰਘ ਜੀ ਨੇ ਐਮਰਸਨ
(Emerson) ਅਮੀਰਿਕਾ ਦੇ ਪ੍ਰਸਿੱਧ ਲਿਖਾਰੀ, ਦਾ ਹਾਲ ਲਿਖਿਆ ਹੈ । ਇਸ ਵਿੱਚ ਹੇਠ
ਲਿਖੇ ਸ਼ਬਦ ਆਉਂਦੇ ਹਨ :—

"ਇਹ ਅੰਦਰ ਦੀ ਜੋਤੀ, ਅੰਦਰ ਦਾ ਚਾਨਣ ਵਿਤਲੇ ਵਿਰਲੇ ਲੋਕਾਂ ਨੂੰ ਭਾਂਤ
ਦੇ ਰੰਗਾਂ ਵਿੱਚ ਆਉਂਦਾ ਜ਼ਰੂਰ ਹੈ-ਕਿਸੇ ਵੇਲੇ ਸੱਚੇ ਮਹੱਜਬੀ ਜੋਸ਼ ਦੀ ਸ਼ਕਲ ਵਿੱਚ ਨਜ਼ਰ
ਆਉਂਦਾ ਹੈ, ਕਦੀ ਅਕਲ ਦੀ ਤੇਜ਼ੀ, ਤੌਖਣਤਾ ਤੇ ਗੇਭੀਰਤਾ ਵਿੱਚ ਨਜ਼ਰ ਪੈਂਦਾ ਹੈ
ਪਰ ਲੋੜ ਇਸ ਗੱਲ ਦੀ ਹੈ ਜੁ ਇਹ ਚੀਜ਼ ਸਾਡੇ ਅੰਦਰ ਲਗਾਉਂਦਾ ਹੋਵੇ । ਬੱਸ
ਇਹੋ ਸਭਥਾਂ ਵੱਡੀ ਲੋੜ ਹੈ ।

"ਸਾਡੇ ਨਾਲ ਤਾਂ ਇਹ ਹੁੰਦਾ ਹੈ ਕਿ ਬੱਦਲਾਂ ਦੇ ਕਾਲੇ ਸ਼ਾਹ, ਕਾਲਿਆਂ
ਗੁਬਾਰਿਆਂ ਵਿੱਚ ਇੱਕ ਸਾਨੀਏ ਵਾਸਤੇ ਬਿਜਲੀ ਵਾਸਤੇ ਦੇ ਲਸ਼ਕਾਰੇ ਵਾਂਗ ਇਹੋ
ਬਿਜਲੀ ਸਾਡੇ ਅੰਦਰ ਕੌਂਦ ਜਾਂਦੀ ਹੈ ਤੇ ਹਨੇਰਾ ਜਿਹਾ ਦੱਸ ਕੇ ਫਿਰ ਹਨੇਰਾ ਹੈ ।

੧. ਸਾਡੀਆਂ 'ਗੁਰਦੇਵ ਮਾਤਾ' ਸ੍ਰੀ ਗੁਰੂ ਗ੍ਰੰਥ ਜੀਵਿ ਹਨ ।

ਹਨੇਰਾ !... ਅਸੀਂ ਚਾਹੁੰਦੇ ਹਾਂ ਕਿ ਇਨ੍ਹਾਂ ਉਡਦੀਆਂ ਬਿਜਲੀ-ਲਿਸ਼ਕਾਂ ਦੀਆਂ ਚੰਗਿਆੜੀਆਂ ਨੂੰ, ਜਿਹੜੀਆਂ ਸਾਡੇ ਵਿੱਚ ਕਦੀ ਕਦੀ ਆਣ ਪੈਂਦੀਆਂ ਹਨ, ਪਕੜ ਕੇ ਤਾਰਿਆਂ ਤੇ ਸੂਰਜਾਂ ਵਾਂਗ ਅਪਣੇ ਅੰਦਰ ਦੇ ਆਕਾਸ਼ ਦੀ ਛੱਤ ਪਰ ਇਉਂ ਲਾਲਈਏ ਜਿੱਦਾਂ ਅਨੇਕਾਂ ਤਾਰੇ ਬਾਹਰਦੇ ਅਕਾਸ਼ ਵਿੱਚ ਜਗਮਗ ੨ ਕਰ ਰਹੇ ਹਨ; ਸਾਨੂੰ ਅੰਦਰ ਦਾ ਜਾਗਦਾ ਬਲਦਾ ਅਕਾਸ਼ ਸਦਾ ਮੱਧਮ, ਮਿੱਠਾ ਮਿੱਠਾ, ਤਾਰਾ-ਚਾਨਣ ਦੇਂਦਾ ਰਹੇ, ਹਨੇਰੇ ਵਿੱਚ ਕਦੀ ਨਾ ਹੋਈਏ !!!

ਸੁਆਲ ਇਹ ਸੀ ਜੇ ਇਹ ਅੰਦਰਲੀ ਜੋਤੀ ਜੋ ਸਾਡੇ ਨਾਲ ਛਪਣ-ਛੋਨ ਖੇਡਦੀ ਹੈ ਕਿਸ ਤਰ੍ਹਾਂ ਅਟੁਟ ਲਗਾਤਾਰ ਹੋ ਜਾਵੇ। ਇਹ ਸੁਆਲ ਪਤਾ ਨਹੀਂ ਕਿਤਨੇ ਸਾਲ ਮੇਰੇ ਅੰਦਰ ਰੜਕਦਾ ਤਿਹਾਂ। ਜਿਉਂ ਜਿਉਂ ਸ੍ਰੀ ਜਪੁਜੀ ਸਾਹਿਬ ਨਾਲ ਪ੍ਰੀਤੀ ਵਧੀ ਤਿਉਂ ਤਿਉਂ ਇਹ ਉੱਚੀ ਘਾਟੀ ਦੂਰੋਂ ਨਜ਼ਰ ਆਉਣ ਲੱਗ ਪਈ। ਮੈਨੂੰ ਯਾਦ ਹੈ ਜੁ ਹੇਠ ਲਿਖੀ ਬਾਣੀ ਸਮਝਣ ਲਈ ਮੈਂ ਦਿਨ ਨਹੀਂ, ਰਾਤ ਨਹੀਂ ਮਹੀਨੇ ਨਹੀਂ, ਕਈ ਸਾਲ ਲਾਏ ਹੋਣਗੇ:-

“ਸੁਆਸਤਿ ਆਥਿ ਬਾਣੀ ਬਰਮਾਉ ॥
ਸਤਿ ਸੁਹਾਣ ਸਦਾ ਮਨਿ ਚਾਉ ।”

(ਜਪੁਜੀ)

ਇਸ ਘੰਡੀ ਨੂੰ ਖੋਲ੍ਹਣ ਲਈ ਮੈਂ ਸਾਰੇ ਟੀਕੇ ਪੜ੍ਹੇ ਪਰ ਤਸੱਲੀ ਨਾ ਹੋਈ, ਪਰ ਜਿਉਂ ਜਿਉਂ ਸਿਮਰਨ ਦੀ ਗੁੜੀ ਚੜ੍ਹਦੀ ਗਈ ਹਿਰਦੇ ਅਕਾਸ਼ ਦੀ ਤਾਰਿਆਂ-ਜੜੀ ਛੱਤ ਨੇੜੇ ਨੇੜੇ ਜਾਪਣ ਲੱਗ ਪਈ ਤੇ ਇੱਕ ਸੁਹਾਉਣ ਸਮੇਂ, ਅੱਧੀ-ਰਾਤੀਂ, ਜਦੋਂ ਮੈਂ ਸੁੱਤਾ ਹੋਇਆ ਸਾਂ ਤਾਂ ਅਚਣਚੇਤ ਨੀਦਰ ਖੁੱਲ੍ਹਣ ਉਪਰ ਕੀ ਵੇਖਦਾ ਹਾਂ ਜੁ ਮੇਰੇ ਦਿਲ ਦੀ ਪੱਟੀ ਉੱਪਰ ਇਸ ਬਾਣੀ ਦਾ ਉਤਰ ਖੋਲ੍ਹਕ ਲਿਖਿਆ ਹੈ। ਉਹ ਉਤਰ ਕੀ ਸੀ ? ਇਹ ਜੁ ਕਲਿਆਣ ਯਾ ਮੁਕਤੀ (ਸੁਆਸਤ) ਮਾਇਆ (ਆਥ) ਤੋਂ ਬੱਸ ਇਕੋ ਤਰੀਕੇ ਨਾਲ ਹੈ ਸਕਦੀ ਹੈ। ਕਿਸ ਤਰ੍ਹਾਂ ? ਜੇ 'ਬਾਣੀ-ਬਰਮਾਉ' - ਉਸ 'ਬਾਣੀ' ਨੂੰ ਪਕੜੀਏ ਜੋ ਬ੍ਰਹਮ (ਵਾਹਿਗੁਰੂ), ਤੋਂ ਪਹਿਲੋਂ ਪਹਿਲ ਉਤਪਨ ਹੋਈ ਹੈ, ਕਿਉਂਕਿ ਇਹ 'ਬਾਣੀ' ਅਟੁਟ ਹੋਣ ਕਰਕੇ ਹਮੇਸ਼ਾਂ ਸੁਰਤੀ ਨੂੰ ਚੜ੍ਹਦੀ-ਕਲਾ (ਸਦਾ ਮਨ ਚਾਉ) ਵਿੱਚ ਰੱਖਦੀ ਹੈ। ਬੱਸ ਇਹੋ ਵਸਤੂ ਸੌਤੇ ਹੈ, ਹੋਰ ਸਭ ਚੀਜ਼ਾਂ ਅ-ਸੱਤ ਹਨ, ਕਿਉਂਕਿ ਉਤ ਬਿਨਸ-ਜਾਣਗੀਆਂ ਪਰ ਇਹ 'ਬਾਣੀ' ਨਹੀਂ ਬਿਨਸੇਗੀ। ਇਹ 'ਬਾਣੀ' ਕਿਹੜੀ ਸੀ ? ਇਹ ਤਾਂ 'ਨਾਮ' ਦੀ ਮਧੂਰ-ਮਧੂਰ, ਰਸ-ਭਿੰਨੜੀ ਝਰਨਾਟ ਸੀ—ਉਹ ਅਟੁਟ-ਅਬਚਲੀ ਜੋਤ, 'ਸਦਾ ਮਨ ਚਾਉ' ਵਾਲੀ, ਜਿਹੜੀ ਗੁਰਸਿੱਖਾਂ ਨੂੰ ਸਦਾ ਚੜ੍ਹਦੀਆਂ ਕਲਾਂ ਵਿੱਚ ਰੱਖਦੀ ਹੈ, ਜਿਸ ਦਾ ਜ਼ਿਕਰ ਪਿੱਛੇ ਵੀ ਆਇਆ ਹੈ। ਇਹ ਉਹ 'ਤਣੀ' ਸੀ ਜਿਹੜੀ ਛੋੜਿਆਂ ਨਹੀਂ ਛੁਟਦੀ, ਤੇਤਿਆਂ ਨਹੀਂ ਟੁਟਦੀ- ਐਸੀ ਮਾਥੇ ਖਿੰਚ ਤਣੀ। ਹਾਂ ਜੀ, ਇਹ ਉਹ 'ਪੁਰ-ਕੀ ਬਾਣੀ' ਸੀ ਜਿਸ ਬਾਬੁਤ ਲਿਖਿਆ ਹੈ:-

'ਧੂਰ ਕੀ ਬਾਣੀ ਆਈ । ਤਿਨਿ ਸਗਲੀ ਚਿੰਤ ਮਿਟਾਈ ॥'

'ਬਲੇ ਸਾਹਿਬ ਕੈ ਭਾਣੈ । ਦਾਸੁ ਬਾਣੀ ਬ੍ਰਹਮੁ ਵਖਾਣੈ ॥'

(ਸੋਰਠਿ ਮ: ੫)

ਹਾਂ ਜੀ, ਇਹ ਉਹ 'ਬਾਣੀ' ਹੈ ਜਿਸ ਬਾਬਤ ਸ਼੍ਰੀ ਗੁਰੂ ਰਾਮਦਾਸ ਜੀਉ ਇਉਂ ਲਿਖਦੇ ਹਨ ;—

'ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ
ਮਨੁ ਭੀਨਾ, ਨਿਜ ਘਰਿ ਆਵੈਗੋ ।'

(ਕਾ: ਮ: ੮)

ਅੰਮ੍ਰਿਤ ਦੀ ਧਾਰਾ ਇਹੋ ਹੈ:-

'ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰਾ ।
ਜਿਨਿ ਪੀਤੀ ਤਿਸੁ ਮੇਖ ਦੁਆਰ ।'

(ਮਲਾਰ ਮ: ੩)

ਹਾਂ ਜੀ, ਇਹ ਉਹ 'ਬਾਣੀ' ਜਾਂ 'ਗੁਪਤ ਨਾਮ' ਹੈ ਜਿਸ ਨੇ ਸਾਰੀ ਸਿੱਖਿਟੀ ਨੂੰ ਬੰਮ ਰੱਖਿਆ ਹੈ, ਅਤੇ ਜੋ ਘਟ ਘਟ ਵਿੱਚ ਰਮ ਰਿਹਾ ਹੈ—

ਗੁਪਤਾ-ਨਾਮੁ ਵਰਤੈ ਵਿਚ ਕਲਜੁਗ
ਘਟਿ ਘਟਿ ਹਰਿ ਭਰਪੂਰਿ ਰਹਿਆ ।
ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ
ਜੋ ਗੁਰ ਸਰਣਾਈ ਭਜਿ ਪਇਆ ।

(ਪ੍ਰਭਾਤੀ ਮ: ੩)

ਇਹ 'ਗੁਪਤ-ਨਾਮ' ਕੀ ਹੈ ? ਇਸ ਦਾ ਵਰਣਨ ਮੁਸਕਲ ਹੈ ਕਿਉਂਕਿ ਇਹ ਅਕਹਿ ਵਸਤੂ ਹੈ । ਪਰ ਜੇ ਇਸ ਦੀ ਫਰਜੀ ਤਸਵੀਰ (Mental Picture) ਖਿੱਚਣੀ ਹੋਵੇ ਤਾਂ ਮਨ ਵਿੱਚ ਉਸ ਸੁਖ ਦੀ ਤਸਵੀਰ ਖਿੱਚੋ ਜਿਹੜਾ ਸੁਹਾਗਣ ਇਸਤ੍ਰੀ ਨੂੰ ਪ੍ਰਾਪਤ ਹੁੰਦਾ ਹੈ, ਜਦ ਉਹ ਅਪਣੇ ਪ੍ਰੀਤਮ ਤੋਂ ਦੇਰ ਦੀ ਵਿਛੜੀ ਹੋਈ, ਸਾਲਾਂ ਦੀ ਉੱਡੀਕਵੰਤ, ਨਿਸਰਤ ਸਮੇਂ ਦੇ ਅੱਪੜਨ ਉਤੇ ਕੇਠੇ ਦੀ ਉਪਰਲੀ ਛੱਡ ਤੇ ਚੜ੍ਹ ਅਪਣੇ ਪਤੀ ਦਾ ਰਾਹ ਵੇਖਦੀ ਹੈ । ਉਸ ਦਾ ਦਿਲ ਉਲਟ ਕੇ ਉਸ ਦੀਆਂ ਅੱਖਾਂ ਵਿਚ ਆਇਆ ਹੋਇਆ ਹੁੰਦਾ ਹੈ ਤੇ ਅੱਡੀਆਂ ਚੁੱਕ ੨ ਅਪਣੇ ਪ੍ਰੀਤਮ ਦੇ ਰਾਹ ਨੂੰ ਮੁੜ ਝਾਤਾਂ ਮਾਰਦੀ ਹੈ ਜੁ ਕਿਹੜਾ ਵੇਲਾ ਹੋਵੇਗਾ ਜਦੋਂ ਉਹ ਸੁੰਦਰ ਮੁਖੜਾ ਨਜ਼ਰ ਆਉਂਦਾ ਹੈ । ਤਾਂ ਦੱਸੋ ਉਸ ਜੋਬਨਵੰਤ ਇਸਤ੍ਰੀ ਦੇ ਸਸੀਰ ਉਪਰ ਕੀ ਅਸਰ ਹੁੰਦਾ ਹੈ ? ਕਿਹੀ ਕੰਬਣੀ ਤੇ ਮਿੱਠੀ ਮਿੱਠੀ ਝਰਨਾਟ ਉਸਦੇ ਲੂੰ ਲੂੰ ਵਿਚੋਂ ਕੁਝ ਦੇਰ ਲਈ ਵਗ ਤੁਰਦੀ ਹੈ !! ਇਹ ਰਸ ਕੀ ਸੀ ? ਮਿਠੜੀ ਕੰਬਣੀ, ਭਿੰਨੜੀ ਝਰਨਾਟ ! ਬੱਸ ਇਹੋ ਕੁਝ ! ਜਦ ਜਦ ਮਾਂ ਅਪਣੇ ਪੁੱਤਰ ਨੂੰ ਆਪਣੀ ਕੁਖ ਵਿਚੋਂ ਕੁੱਢਦੀ ਹੈ ਤਾਂ ਉਸਨੂੰ ਕਿਹੀ ਪੀੜ ਹੁੰਦੀ ਹੈ ! ਪਰ ਜਿਸ ਵੇਲੇ ਮਾਂ ਦੀ ਅੱਖ ਨੰਨੇ ਬਾਲਕ ਉਪਰ ਪੈਂਦੀ ਹੈ ਤਾਂ ਕੀ ਉਹ ਪੀੜ ਮਿੱਠੀ

ਕੰਬਣੀ ਵਿਚ ਨਹੀਂ ਬਦਲ ਜਾਂਦੀ ? ਬਸ ਓਹੋ ਮਧੁਰ ਕੰਬਣੀ ਖੁਸ਼ੀ ਦੀ ਨਿਸ਼ਾਨੀ ਹੈ। ਫਿਰ ਉਸ ਵਿਦਿਆਰਥੀ ਦੀ ਤਸਵੀਰ ਅੱਖਾਂ ਸਾਹਮਣੇ ਲਿਆਓ ਜੋ ਸਾਲ ਦੀ ਮਿਹਨਤ ਕਰਕੇ ਇਮਤਿਹਾਨ ਦੇਕੇ ਘਰ ਆਇਆ ਹੈ ਤੇ ਨਤੀਜੇ ਦੀ ਉਡੀਕ ਵਿਚ ਬੈਠਾ ਹੈ। ਤਾਰ ਆਉਣ ਪਰ 'ਪਾਸ' ਪੜ੍ਹਨ ਤੇ ਕਿਹੀ ਮਿੱਠੀ ਲਹਿਰ (ਕੰਬਣੀ) ਉਸਦੇ ਜੁੜੇ ਉਪਰ ਠਾਠਾਂ ਮਾਰਦੀ ਹੈ। ਬੱਸ, ਇਹੋ ਹੀ ਕੰਬਣੀ, ਏਹੀ ਝਰਨਾਟ, ਏਹੋ ਹੀ ਲਰਜਸ, ਇਹੋ ਹੀ ਗਦ-ਗਦ, ਏਹੋ ਹੀ ਬਰਕੇਬਣੀ 'ਨਾਮ ਪ੍ਰਗਾਸ' ਹੋਣ ਉਪਰ ਹੁਦੀ ਹੈ।

ਇਹ ਬਰਕੇਬਣੀ ਕੀ ਹੈ ? ਇਹ ਇਕ ਬਰਬਰਾਹਟ ਹੈ, ਇਕ ਰੁਣ-ਝੁਣ ਹੈ, ਇਕ ਅਕਾਸ਼-ਮੰਡਲ ਦੀ ਲਹਿਰ, ਮੌਜ-ਝਕੇਲਾ, ਵਾਵਿਰੋਲਾ (Vibration) ਹੈ। ਜੇ ਸੱਜਨ ਸਾਇੰਸ ਪੜ੍ਹੇ ਹੋਏ ਹਨ ਉਹ ਜਾਣਦੇ ਹਨ ਜੁ ਇਸੇ ਬਰਕੇਬਣੀ (Vibration) ਦਾ ਦੁਜਾ ਨਾਮ ਸ਼ਬਦ ਹੈ। ਸ੍ਰੀ ਜਪੁਜੀ ਸਾਹਿਬ ਵਿਚ ਜਿਹੜੀ 'ਸੱਚੀ-ਟਕਸਾਲ' ਅਖੀਰਲ ਪਉੜੀ ਵਿਚ ਆਂਦੀ ਹੈ ਉਹ ਕੀ ਹੈ ? ਉਹ ਗੁਰਜਿੱਖਾਂ ਦੀ ਅਪਣੀ ਦੇਹ ਹੈ, ਤੇ ਇਸ ਦੇਹੀ ਨੂੰ ਜਦ ਘੜ ਕੇ ਠੀਕ ਕੀਤਾ ਜਾਵੇ ਤੇ ਸਿਮਰਨ ਦੇ ਰੰਗ ਵਿਚ ਰੰਗਿਆ ਜਾਵੇ ਤਾਂ ਇਸ ਤਰ੍ਹਾਂ ਸੂਝ ਹੋਣ ਅਤੇ ਰੰਗੇ ਜਾਣ ਉਪਰ 'ਸ਼ਬਦ' ਦੀ ਪ੍ਰਾਪਤੀ ਹੁੰਦੀ ਹੈ। ਇਸ ਕਰਕੇ 'ਸ਼ਬਦ' ਕੀ ਹੈ ? 'ਨਾਮ' ! ਤੇ 'ਗੁਪਤ-ਨਾਮ' ਕੀ ਹੈ ? 'ਸ਼ਬਦ' ਤੇ ਦੋਵੇਂ ਕੀ ਹਨ ? ਰਸ-ਭਿੰਨੜੀ ਝਰਨਾਟ, ਅਨੇਦ ਦੀ ਕੰਬਣੀ, ਆਤਮਾ-ਹਿੰਡੇਲਾ, ਦਾ ਝਕੇਲਾ, ਆਤਮ-ਰਸ ਦਾ ਵਾਵਿਰੋਲਾ, ਮੌਜ, ਮਸਤੀ, ਬੁਨਿ !!! ਸ੍ਰੀ ਜਪੁਜੀ ਸਾਹਿਬ ਵੀ (ਜਪ) ਸਿਮਰਨ ਤੋਂ ਸੁਰੂ ਹੋਕੇ 'ਸ਼ਬਦ' (ਘੜੀਐ ਸਬਦੂ ਸਚੀ ਟਕਸਾਲ) ਤੇ ਖਤਮ ਹੁੰਦਾ ਹੈ। ਹੁਣ ਇਹ 'ਸ਼ਬਦ' ਕੀ ਹੈ ? ਇਹ ਓਹ ਦਾਮਨੀ-ਜੋਤ (Electric-light) ਹੈ ਜੋ ਅਬਰਲ ਹੈ, ਇਹ ਉਹ ਸ਼ਕਤੀ ਹੈ ਜਿਸ ਵਿਚੋਂ ਸਭੇ ਸ਼ਕਤੀਆਂ ਉਤਪਨ ਹੋਈਆਂ ਹਨ, ਇਹ ਉਹ ਸੁਰਜ ਹੈ ਜਿਸ ਤੋਂ ਸਭ ਚੰਦ੍ਰ, ਤਾਰਾ-ਗਣ ਪ੍ਰਕਾਸ਼ਿਤ ਹੁੰਦੇ ਹਨ। ਇਹ ਉਹ ਮੂਲ-ਪ੍ਰਕਿਰਿਤ ਹੈ (Primeval energy) ਹੈ ਜਿਸ ਤੋਂ ਸਭ ਉਤਪਤੀ ਹੁੰਦੀ ਹੈ:-

"ਏਕੋ ਸਬਦੂ ਏਕੋ ਪ੍ਰਕੁ ਵਰਤੇ
ਸਭ ਏਕਸੁ ਤੇ ਉਤਪਤਿ ਚਲੈ ॥"

(ਪ੍ਰਤਾਪੀ ਮ: ੩)

ਹਾਂ ਜੀ, ਇਸੇ ਮਿਠੜੀ ਕੰਬਣੀ, ਆਤਮ-ਲਹਿਰ ਨੇ ਹੀ ਬਿਜਲੀ (Electricity) ਬਣਕੇ ਸਭ ਸਿਸ਼ਟੀ ਨੂੰ ਬਿਨ-ਬਿਮੁਾਂ ਖੜਾ ਕਰ ਰੱਖਿਆ ਹੈ, ਇਸੇ ਕਰਕੇ ਪੰਚਮ-ਪਿਤਾ ਜੀ ਨੇ ਦੁਨੀਆਂ ਦੀ ਉਤਪਤੀ ਤੇ ਪਰਲੋ ਨਾਮ (ਸ਼ਬਦ) ਤੋਂ ਹੀ ਦੱਸੀ ਹੈ;—

1. ਸਲੋਕ ਜੋ ਅੰਤ ਤੇ ਆਉਂਦਾ ਹੈ ਉਹ (Review) ਹੈ।

2. ਇਹ ਉਹ ਸ਼ਬਦ ਹੈ ਜਿਸ ਤੋਂ ਸਭ ਜਗਤ ਦੀ ਪੈਦਾਇਸ਼ ਹੈ, ਉਹ ਮਹਾ ਸ਼ਕਤੀ ਹੈ ਜਿਸ ਨੂੰ 'ਕਵਾਉ' ਆਖਿਆ ਗਿਆ ਹੈ—ਕੀਤੇ ਪਸਾਉ ਏਕੋ ਕਵਾਉ।

"ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਬ੍ਰਹਮੰਡ ॥.....
ਨਾਮ ਕੇ ਧਾਰੇ ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥
ਨਾਮ ਕੇ ਧਾਰੇ ਪੁਰੀਆ ਸਭ ਭਵਨ ॥ ਨਾਮਕੇ ਸੰਗ ਉਧਰੇ ਸੁਨਿ ਸਵਨਿ ॥
(ਸੁਖਮਨੀ)

ਇਹ 'ਨਾਮ' ਕਿਹੜਾ ਹੈ ?

"ਰਸਨਾ ਨਾਮੁ ਸਭੁ ਕੋਈ ਕਹੈ ॥ ਸਤਿਗੁਰੂ ਸੇਵੇ ਤਾ 'ਨਾਮੁ' ਲਹੈ ॥"

ਹਾਂ ਜੀ, ਇਹ 'ਨਾਮ' ਉਹ ਹੈ ਜਿਸ ਨੂੰ ਜਪੁਜੀ ਸਾਹਿਬ ਵਿੱਚ 'ਸ਼ਬਦ' ਕਰਕੇ
ਲਿਖਿਆ ਹੈ ।

ਰਸਨਾ ਵਾਲਾ ਨਾਮੁ ਤੇਟਾ ਖਾ ਜਾਂਦਾ ਹੈ ਇਹ ਦੂਜਾ ਗੁਪਤ 'ਨਾਮ' (ਸ਼ਬਦ)
ਰਾਤ-ਦਿਨ ਅਨੰਦ ਵਿਚ ਰੁਣ—ਝੁਣ ਲਾਈ ਰੱਖਦਾ ਹੈ:-

ਸਦਾ ਅਨੰਦੁ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥

(ਮਲਾਰ ਮ: ੬)

ਹੋਰ ਵਸਤੂਆਂ ਤਾਂ ਆਉਣ-ਜਾਣੀਆਂ ਹਨ, ਪਰ ਇਹ ਸ਼ਬਦ ਸੱਚਾ ਹੈ, ਇਸੇ
ਕਰਕੇ ਵਾਹਿਗੁਰ ਦਾ 'ਸੱਚਾ ਨੀਸਾਨ' ਹੈ—

"ਕਰਿ ਕਿਰਪਾ ਪੂਰਨ ਪਰਮੇਸਰ ਨਿਹਰਲੁ ਸਚੁ ਸਬਦੁ ਨੀਸਾਣੁ ॥"

(ਕਲਿਆਣ ਮਹਲਾ ੫)

ਇਹ ਉਹ ਮਿੱਠਾ ਅੰਮ੍ਰਿਤ ਹੈ ਜਿਸ ਨੂੰ ਢੂੰਡਣ ਲਈ ਗੁਰ ਸਿੱਖ ਟੋਰਿਆ ਸੀ:-

ਗੁਰ ਕਾ ਸਬਦੁ ਮਹਾ ਰਸੁ ਮੀਠਾ ।

ਐਸਾ ਅੰਮ੍ਰਿਤੁ ਅੰਤਰਿ ਡੀਠਾ ।

ਜਿਨਿ ਚਾਖਿਆ ਪੂਰਾ ਪਦੁ ਹੋਇ ।

ਨਾਨਕ ਪ੍ਰਾਪਿਓ ਤਨਿ ਸੁਖੁ ਹੋਇ ।

(ਪ੍ਰਭਾਤੀ ਮ: ੧)

ਇਸ ਅੰਮ੍ਰਿਤ ਦਾ ਸੋਰੋਵਰ ਜ਼ਮੀਨ ਉੱਪਰ ਨਹੀਂ, ਬਣ ਵਿੱਚ ਨਹੀਂ, ਸਪਤ-
ਸਮੁੰਦਰਾਂ ਵਿੱਚ ਨਹੀਂ; ਇਹ ਤਾਂ ਸਾਡੇ ਸਰੀਰ ਦਾ ਮੁਕਟ ਦੇ ਹੇਠਲਾ ਖੂਹ (ਕੂਪ) ਹੈ :-

'ਉਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਡਾ ।

ਜਿਸ ਕੀ ਰਚਨਾ ਸੇ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ।

(ਪ੍ਰਭਾਤੀ ਮ: ੧)

ਇਹ ਉਹ ਅਥਰਲੀ ਜੋਤ ਹੈ, ਅਖੁਟ ਭੰਡਾਰਾ ਹੈ ਜਿਸ ਨੂੰ ਐਮਰਸਨ (Emerson)
ਲੱਭਦਾ ਸੀ ਤੇ ਜਿਸ ਖੜਾਨੇ ਨੂੰ ਗੁਰੂ ਨਾਨਕ ਜੀ ਮਹਾਰਾਜਾ ਨੇ ਖੇਲ੍ਹਕੇ ਗੁਰਸਿੱਖਾਂ ਨੂੰ
ਸੌਂਪ ਦਿੱਤਾ । ਇਹ ਉਹ ਗੁੱਝੜਾ ਲਾਲ ਹੈ ਜਿਸ ਨੂੰ ਗੁਰਸਿੱਖ ਢੂੰਡਣ ਟੁਰਦੇ ਹਨ :—

'ਗੁਝੜਾ ਲਧਮੁ ਲਾਲੁ ਮਥੈ ਹੀ ਪਰੁਗਟੁ ਬਿਆ ।

ਸੋਈ ਸੁਹਾਵਾ ਬਾਨੁ, ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ।'

੧. ਆਸਰੇ ਉਪਰ ਖੜੇ ।

੨. ਸਿਰ ਵੱਲ ।

ਇਹ ਉਹ ਲਾਲ ਹੈ ਜਿਹੜਾ ਰਾਤ ਦਿਨ ਮਨ ਨੂੰ ਵਿਗਾਸ ਯਾਂ ਚੜ੍ਹਦੀਆਂ ਕਲਾਂ ਵਿੱਚ ਰੱਖਦਾ ਹੈ :—

'ਦਿਨੁ ਰਾਤਿ ਚਾਨਣ ਚਾਉ ਉਪਜੈ ਸਬਦ ਗੁਰੂ ਕਾ ਮਨਿ ਵਸੈ ।'

(ਸੂਹੀ ਮ: ੧)

ਹਾਂ ਜੀ, ਦੁਨੀਆਂ ਵਿੱਚ ਸੋਭਾ ਬੱਸ ਇਕੇ ਚੀਜ਼ ਦੀ ਹੈ :—

'ਇਸੁ ਜੁਗ ਮਾਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ।

ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ, ਜਾਦੀ ਬਿਲਮ' ਨ ਹੋਇ ।'

ਇਹ ਉਹ ਅਟੁੱਟ, ਅਬਚਲ ਜੋਤ ਹੈ ਜਿਸ ਬਾਬਤ ਪੂਰਨ ਸਿੰਘ ਜੀ ਦੀ ਤਲਾਸ਼ ਸੀ, ਇਹ ਉਹ ਬਿਜਲੀ ਸੀ ਜੋ ਇੱਕ ਖਿਨ ਲਈ ਚਮਕ ਕੇ ਲੋਧ ਨਹੀਂ ਹੁੰਦੀ ਸਗੋਂ ਹਰ ਵੇਲੇ ਦਮਬਦਮ, ਲਗਾਤਾਰ ਚਮਕਦੀ ਰਹਿੰਦੀ ਹੈ ! ਅਸੀਂ ਲੋਕ ਉੱਘ ਭੁੱਖ ਵਿੱਚ ਜਾਂਦੇ ਹਾਂ, ਸੌਂ ਜਾਂਦੇ ਹਾਂ ਪਰ ਇਹ ਸੱਤਾ, ਇਹ ਬਿਜਲੀ, ਇਹ ਦਾਮਨੀ, ਇਹ ਬਲ, ਇਹ ਮਹਾਂ- ਸਕਤੀ ਹਰ ਵੇਲੇ, ਹਰ ਮਿੰਟ ਸਕਿੰਟ ਰਾਤ ਦਿਨ, ਜੁਗ ਜੁਗ' ਸਦੀਵ ਜਾਗਦੀ ਰਹਿੰਦੀ ਹੈ । ਕਿਉਂਕਿ ਇਹ ਜਾਗਦੀ ਪਰਮ—ਜੋਤ ਹੈ ! ਹਾਂ ਜੀ, ਇਹ ਉਹ ਸੱਤ ਹੈ ਜੋ 'ਆਦਿ ਅਨੀਲੁ ਅਨਾਦਿ ਅਨਾਹਤਿ ਜੁਗ ਜੁਗ ਏਕੋ ਵੇਸੁ' ਹੈ ।

ਸ਼ਬਦ ਕੀ ਹੈ ?

'ਯੜੀਐ ਸ਼ਬਦੁ ਸਚੀ ਟਕਸਾਲ !'

(ਜਪਜੀ)

ਅਸੀਂ ਉਤੇ ਤੱਕ ਆਏ ਹਾਂ ਜੁ ਨਾਮ ਕੀ ਹੈ ! ਮਿੱਠੀ ਮਿੱਠੀ ਬਰਕੰਬਣੀ (Vibration) ਹੈ ! ਹਾਂ ਜੀ, ਝੀਣੀ—ਝੀਣੀ ਝਰਨਾਟ ਹੈ ਪਰ ਕਿਸ ਚਿਜ਼ ਦੀ ਝਰਨਾਟ ਹੈ ? ਆਦਮੀ ਵਿੱਚ ਤਿੰਨ ਕੋਠੜੀਆਂ ਹਨ—ਤਿੰਨ, ਮਨ ਤੇ ਜੀਉ ਯਾ ਆਤਮਾ । ਤਨ ਵਿੱਚ ਮਨ ਹੈ, ਤੇ ਮਨ ਜੀਉ ਦੇ ਆਸਰੇ ਹੈ ਸੁਖ—ਦੁਖ ਤਨ ਮਨ ਨੂੰ ਪਕੜਦੇ ਹਨ, ਆਤਮਾ ਯਾ ਜੀਉ ਨੂੰ ਨਹੀਂ ਅੱਪੜ ਸਕਦੇ, ਕਿਉਂਕਿ ਆਤਮਾ ਨਿਰਲੇਪ ਹੈ, ਜਿਸ ਤਰ੍ਹੀਂ ਕਮਲ ਫੁੱਲ ਪਾਣੀ ਵਿੱਚ ਰਹਿੰਕੇ ਵੀ ਨਿਰਲੇਪ ਰਹਿੰਦਾ ਹੈ । ਇਹ ਬਰਕੰਬਣੀ ਜਿਹੜੀ ਸ਼ਬਦ ਵਾਲੀ ਹੈ, ਤਨ ਮਨ ਤੋਂ ਪਰੇ ਵਾਲੀ ਹੈ । ਇਹ ਉਪਰ ਜਾਕੇ ਜੀਉ (ਆਤਮਾ) ਨੂੰ ਲਗਦੀ ਹੈ, ਇਸ ਕਰਕੇ ਮਹਾਂ-ਉਤਮ ਤੇ ਮਹਾਂ—ਸੂਖਮ ਹੈ, ਇਹ ਓਹ ਲਹਿਰਾਉ ਯਾ ਲਰਜ਼ਸ ਹੈ ਜਿਹੜੀ ਤੱਤ ਤੇ ਪਰਮ ਤੱਤ ਨੂੰ ਮਿਲਣ ਪਰ ਪੈਦਾ ਹੁੰਦੀ ਹੈ, ਆਤਮ ਬੂਦ ਦੇ ਪਰਮਾਤਮ—ਸਾਗਰ ਨੂੰ ਮਿਲਣ ਉਪਰ ਹੁੰਦੀ ਹੈ ! ਹਾਂ ਜੀ ਇਹ ਸੂਧ—ਆਤਮਾ ਅਰਥਾਤ ਸਾਖੀ ਤੇ ਦਿਸ਼ਟਾ ਦਾ ਆਪਣਾ ਲਗਾਉ ਦਾ ਰਸ ਹੈ, ਦਿਸ਼ਟਮਾਨ (ਮਾਇਆ) ਦਾ ਚਮਤਕਾਰਾ

1. ਢਿੱਲ ।

2. ਤਨ ਬੜਾ ਸਬੂਰ ਹੈ, ਸੂਖਮ ਹੈ, ਜੀਉ (ਆਤਮਾ) ਅਤੇ ਸੂਖਮ ਹੈ ।

ਨਹੀਂ । ਕਰਮ—ਇੰਦ੍ਰੀਆਂ ਤੇ ਗਿਆਨ ਇੰਦਰੀਆਂ ਤਾਂ ਮਨ ਦਾ ਵਿਸ਼ਾ ਹਨ, ਤੇ ਨੌ ਗੋਲਕਾਂ ਵੀ ਤਨ ਵਿਚ ਹਨ ; ਤਨ ਅਤੇ ਮਨ ਤੋਂ ਪਰੇ ਦੀ ਅੰਦਰਲੀ ਕੋਠੜੀ ਜੀਉ (ਆਤਮਾ) ਦੀ ਹੈ ! ਇਸ ਕਰਕੇ ਜੋ ਸੱਜਨ ਸ਼ਬਦ ਨੂੰ ਕੰਨਾਂ ਦੀ ਘੂੰ ਘੂੰ ਯਾ ਹਵਾ ਸਾਂ ਸਾਂ ਸਮਝਕੇ ਭੁਲਦੇ ਹਨ, ਉਹ ਸ਼ਬਦ ਨੂੰ ਨਹੀਂ ਪ੍ਰਤੀਤ ਕਰਦੇ ; ਕਿਉਂਕਿ ਸ਼ਬਦ ਦਾ ਤਾਂ ਤਨ ਮਨ ਨਾਲ ਅਸਲੀ ਕੋਈ ਜੋੜ ਨਹੀਂ ! ਇਹ ਤਾਂ ਆਤਮ—ਰਸ ਦੀਆਂ ਆਪਣੇ—ਆਪ ਵਿਚ ਲਹਿਰਾਂ ਹਨ । ਜਿਸ ਵੇਲੇ ਸੁਰਤੀ ਇਸ ਰਸ ਨੂੰ ਅਪੜਦੀ ਹੈ ਤਦ ਅੱਖਾਂ, ਜਿਹਵਾ ਤੇ ਸ੍ਰੂਵਣਾਂ ਦੀ ਖਾਸ ਲੋੜ ਨਹੀਂ ਰਹਿੰਦੀ ! ਅੱਖਾਂ ਭਾਵੇਂ ਬੰਦ ਕਰੋ ਭਾਵੇਂ ਬੇਲ੍ਹੇ, ਜਿਹਵਾ ਭਾਵੇਂ ਸੁਆਦ ਲਵੇ ਭਾਵੇਂ ਨਾ ਲਵੇ, ਇਹ ਇਕ—ਰਸ ਸ਼ਬਦ, ਇਹ ਆਤਮ—ਝੋਥ ਅਟ੍ਰਾਟ ਠਾਠਾਂ ਮਰਦੀ ਰਹਿੰਦੀ ਹੈ । ਇਨ੍ਹਾਂ ਮੌਜਾਂ ਵਿਚ ਖੇਡਣਾ, ਇਨ੍ਹਾਂ ਲਹਿਰਾਂ ਵਿਚ ਟੁੱਬੀਆਂ ਮਾਰਨਾ, ਇਸ ਮਹਾਂ ਸਮੁੰਦਰ ਵਿਚ ਤਾਰੀਆਂ ਤਰਨਾ, ਇਸ ਸਾਗਰ ਵਿਚ ਬੇੜਾਂ ਟੋਰਨਾ, ਇਸ ਰਸ ਵਿਚ ਲੀਨ ਹੋਣਾ ਸਿੱਖੀ ਵਿਚ 'ਚੜ੍ਹਦੀਆਂ ਕਲਾਂ । ਅਖਵਾਂਦਾ ਹੈ ! ਇਹ ਕਲਾ ਸੁਰਤੀ ਦੀ ਤੇ ਅੰਦਰਲੀ ਕੋਠੜੀ (ਜੀਉ) ਦੀ ਹੈ । ਇਸ ਦਾ ਬਾਹਰ ਦੇ ਗਾਣੇ, ਸ਼ਬਦਾਂ, ਕਵਾਲੀਆਂ ਤੇ ਨਗਮਿਆਂ ਨਾਲ ਖਾਸ ਤਅੱਲਕ ਨਹੀਂ । ਇਹ ਬੱਗਾਟ, ਲਰਜਸ਼, ਮੰਜ, ਝਰਨਾਟ ਵੀ ਅਜਿਹੀ ਮਿਠੜੀ ਹੈ ਜੁ ਦੂਪ, ਖੰਡ, ਮਾਖਿਓਂ ਇਸਦਾ ਮੁਕਾਬਲਾ ਨਹੀਂ ਕਰ ਸਕਦੇ :—

ਛਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓ ਮਾਂਝਾ ਦੂਪ ॥

ਸਭੇ ਵਸਤੁ ਮਿਠੀਆਂ ਰਬ ਨ ਪੁਜਨਿ ਤ੍ਰਿਪੁ ॥੨੭॥

ਹਾਂ ਜੀ, ਇਹ ਡਾਢੀ ਮਿਠੜੀ ਭੀਨੀ ਭੀਨੀ ਮਧੂਰ ਮਧੂਰ ਝਰਨਾਟ ਹੈ ਜੇ ਕਰੋੜਾ ਰਸਾਂ ਨਾਲ ਸੰਪੰਨ ਹੈ :—

ਨਾਦ ਬਿਨੋਦ ਕੋਡੁ ਪ੍ਰਿਅ ਪ੍ਰੀਤਮ ਸੰਗ ਬਨੇ ।

ਮਨ ਬਾਂਢਤ ਫਲ ਪਾਇਆ ਹਰਿ ਨਾਨਕ ਨਾਮ ਭਨੇ ।

(ਰਾਮਕਲੀ ਮ: ੫)

ਇਹ ਉਹ ਬਰਖਾ ਹੈ ਜਿਹੜੀ ਤਿਸ਼ਨਾ ਦੀ ਜਲਨ ਨੂੰ ਬੁਝਾਂਦੀ ਹੈ, ਇਹ ਉਹ ਸੂਰਜ ਹੈ ਜਿਹੜਾ ਅਗਿਆਨ ਨੂੰ ਮਿਟਾਂਦਾ ਹੈ, ਇਹ ਉਹ ਚੰਨ ਹੈ ਜਿਹੜਾ ਸ਼ਾਂਤੀ ਵਰਤਾਂਦਾ ਹੈ । ਇਹ ਬਾਹਰਲੀਆਂ ਅੱਖਾਂ—ਵੇਖੀ ਜੋਤ ਨਹੀਂ, ਇਹ ਆਤਮ ਜੋਤ ਹੈ ਜਿਸ ਦੀ ਸੱਤਾ ਨਾਲ ਚੰਨ, ਸੂਰਜ ਤੇ ਬ੍ਰਹਮਿੰਡ ਖੜੋਤੇ ਹਨ । ਜੇ ਇਹ ਸੱਤਾ ਸੂਰਜ ਦੇ ਪਿੱਛੇ ਨਾ ਹੁੰਦੀ ਤਾਂ ਸੂਰਜ ਨਾ ਚਮਕਦਾ, ਜੇ ਇਹ ਸੱਤਾ ਚੰਨ ਦੇ ਪਿੱਛੇ ਨਾ ਹੁੰਦੀ ਤਾਂ ਚੰਨ ਨਾ ਲਿਸ਼ਕਦਾ । ਏਸੇ ਕਰਕੇ ਦਸਮ—ਪਿਤਾ ਨੇ ਲਿਖਿਆ ਹੈ :—

'ਸਰਬੰ ਪ੍ਰਾਣੰ । ਸਰਬੰ ਤ੍ਰਾਣੰ' ॥
'ਨਮੋ ਸੂਰਜ ਸੂਰਜੇ ਨਮੇ ਚੰਦ੍ਰ ਚੰਦ੍ਰੇ' ॥

(ਜਾਪ)

ਏਥੇ ਨਮੋ (ਨਿਮਸ਼ਕਾਰ) ਸੂਰਜ ਯਾ ਚੰਨ ਨੂੰ ਨਹੀਂ ਆਖੀ ਬਲਕਿ ਉਸ ਸੱਤਾ ਨੂੰ ਆਖੀ ਹੈ ਜੋ ਸੂਰਜ ਨੂੰ ਤ੍ਰਾਣ ਤੇ ਚੰਨ ਨੂੰ ਪ੍ਰਾਣ ਦੇ ਰਹੀ ਹੈ। ਇਸ ਕਰਕੇ ਇਹ ਸ਼ਬਦ ਸੂਰਜ ਦਾ ਸੂਰਜ ਹੈ ਤੇ ਚੰਨ ਦਾ ਚੰਨ।

ਇਸ ਲਈ ਸ਼ਬਦ ਉਹ ਮਹਾ—ਬਲੀ, ਉਹ ਮਹਾ—ਪੁਰਨ, ਅਨਾਹਤ ਸੱਤਾ ਹੈ ਜਿਸ ਤੋਂ ਚੰਨ, ਸੂਰਜ: ਅਕਾਸ਼, ਪ੍ਰਿਥਮੀ ਧੰਦਾ ਹੁੰਦੇ ਹਨ ਤੇ ਜੋ ਭਗਤਾਂ ਦੇ ਹਿਰਦੇ ਨੂੰ ਵੀ ਪ੍ਰਸੂਲਤ ਕਰਦੀ ਹੈ :—

'ਸਬਦੇ ਧਰਤੀ ਸਬਦ ਆਕਾਸ । ਸਬਦੇ ਸਬਦ ਭਇਆ ਪ੍ਰਗਾਸ ।

ਸਗਲੀ ਸਿਸਟ ਸਬਦ ਕੇ ਪਾਛੇ । ਨਾਨਕ ਸਬਦ ਘਟੇ ਘਟੇ ਆਛੇ ।'

ਇਸ ਕਰਕੇ ਸ਼ਬਦ ਕੀ ਹੈ ? ਸਬਦ ਉਹ ਮੁਢਲੀ ਸੱਤਾ ਯਾ ਤ੍ਰਾਣ ਹੈ ਜਿਸ ਨੇ ਖੰਡਾ, ਬਹਿਮੰਡਾਂ ਨੂੰ ਬਿਨ—ਬੰਮਾ ਖੜਾ ਕਰ ਰੱਖਿਆ ਹੈ। ਸ਼ਬਦ ਬ੍ਰਹਮ (ਵਾਹਿਗੁਰੂ) ਦਾ ਸੋਚਾ ਨਿਸ਼ਾਨ ਬਣਕੇ ਭਗਤਾਂ ਦੇ ਹਿਰਦੇ ਵਿੱਚ ਪਕਾਸ ਕਰਦਾ ਹੈ। ਉਝ ਤਾਂ ਭਾਵੇਂ ਹਲ ਇੱਕ ਨੂੰ ਤ੍ਰਾਣੁੰ ਦਿਸੇ ਹੀ ਸ਼ਬਦ ਦਾ ਹੈ, ਕਿਉਂਕਿ ਇਹ ਸ਼ਬਦ ਘਟਾਂ ਘਟਾਂ ਵਿੱਚ ਵਸਦਾ ਹੈ; ਪਰ 'ਪਰਗਾਸ' ਉਸ ਅਵਸਥਾ ਦਾ ਨਾਉਂ ਹੈ ਜਿਸ ਵੇਲੇ ਇਹ ਨਾਉਂ 'ਗੱਜ ਖਲੋਂਦਾ ਹੈ ਜਦ ਅਟੁਟ—ਤਾਰ ਸ਼ਬਦ ਦੀ ਚਰਨ ਕਮਲਾਂ ਨਾਲ ਜਾ ਰਲਦੀ ਹੈ, ਜਦ ਅਕਹਿ—ਲਹਿਰਾਂ ਰੋਮ ਰੋਮ ਵਿੱਚ ਵਗ ਪੈਂਦੀਆਂ ਹਨ ਤੇ ਮਿੱਠੀ—ਮਿੱਠੀ ਰਸਭਿੰਨੜੀ ਝਰਨਾਟ ਆਪਣੇ ਅੰਦਰੋਂ ਉਤਪਤ ਹੁੰਦੀ ਹੈ, ਅਤੇ ਸੰਤਿਆਂ ਜਾਗਦਿਆਂ, ਟੁਰਦਿਆਂ, ਫਿਰਦਿਆਂ ਇਸ ਦੇਹੀ ਨੂੰ 'ਹਰੌਮੰਦਿਰ ਬਣਾ ਦੇਂਦੀ ਹੈ। ਪਰ ਜਦ ਤੇਜ਼ੀ ਸ਼ਬਦ ਨਾ ਗੱਜੇ ਤਦ ਤੱਤੀ ਇਹ ਦੇਹੀ ਮਸਾਣ ਹੈ :—

'ਬਿਨੁ ਸਬਦੇ ਸ੍ਰਣੀਐ ਜਗ੍ਹਾ ਬੋਲਾ ਅੰਨ੍ਹਾ ਭਰਮਾਇ ।'

(ਆਸਾ ਮ: ੩)

ਸਤਿ—ਨਾਮ ਨਾਲ ਪਿਆਰ ਵੀ ਇਸ ਸ਼ਬਦ ਤੋਂ ਹੀ ਉਤਪਨ ਹੁੰਦਾ ਹੈ ਕਿਉਂਕਿ ਫਿਰ ਮਨ ਨੂੰ ਸਦਾ ਅਨੰਦ ਦਾ ਚਾਉ ਚੜ੍ਹਦਾ ਹੈ, ਤੇ ਇਸ ਅਟੁਟ ਤਾਰ ਨੂੰ ਪਕੜ ਕੇ ਆਚਮੀ ਕੇਲਾ ਨੂੰ ਟੱਥ ਮਹਾਂਕਾਲ ਯਾ ਅਕਾਸ਼ ਅਵਸਥਾ ਵਿੱਚ ਚਲਾ ਜਾਂਦਾ ਹੈ। ਸਤਿਨਾਮ ਦਾ ਸਿਮਰਨ ਤਾਂ ਪਉੜੀ ਸੀ, ਯਾ ਪਹਾੜੀ ਸੜਕ ਸੀ ਜਿਸ ਤੋਂ ਲੰਘਕੇ ਹਣ ਗੁਰਸਿੱਖ ਪਰਬਤ ਦੇ ਉਪਰ ਆ ਅੱਪਜਿਆ—ਇਹ ਹੋਈ ਨਾਮ ਦੀ ਅਵਸਥਾ ਪਰ ਇੱਥੇ ਮੰਜ਼ਲ ਨਹੀਂ, ਕਿਉਂਕਿ ਹੁਣ ਪਰਬਤ ਦੀ ਚੋਟੀ ਤੇ ਚੜ੍ਹ੍ਹ ਧਰੂ—ਮੰਡਲ ਵਿੱਚ ਉਛਕੇ ਜਾਣਾ ਹੈ। ਇਸ ਮੰਡਲ ਵਿੱਚ ਜਾਣ ਛਾਸਤੇ ਦੇ ਖੰਭਾਂ (Wings) ਦੀ ਲੋੜ ਹੈ—ਨਾਮ ਤੇ ਸੇਵਾ। ਇਹ ਦੇ ਖੰਬ ਵੀ ਗੁਰੂ ਨਾਨਕ ਦੇਵ ਜੀ ਦੇ ਦਰਬਾਰ ਵਿੱਚ ਗੁਰਸਿੱਖਾਂ ਨੂੰ ਅਚਿੰਤ ਹੀ ਆ ਮਿਲਦੇ ਹਨ, ਪਰ ਜੇ ਸਿਰ ਤਲੀ ਉਪਰ ਰੱਖ

ਲਈਏ ।-

'ਬਿਭ ਵਿਕੌਦੜੇ ਜੇ ਲਹਾਂ ਪਿੰਨਾ ਸਾਵੀ ਤੋਲਿ ।
ਤੰਨਿ ਜੜਾਈ ਆਪਣੈ ਲਹਾਂ ਸੁ ਸਜਣੁ ਟੋਲਿ ।
ਸਜਣੁ ਸਚਾ ਪਾਤਿਸ਼ਾਹੁ ਸਿਥਿ ਸਾਂਹਾ ਦੇ ਸ਼ਾਹੁ ।
ਜਿਸ ਪਾਸਿ ਬੱਹਿਠਿਆ ਸੋਹੀਐ ਸਭਨਾ ਦਾ ਵੇਸਾਹੁ ।

(ਸਲੋਕ ਮ: ੫)

ਇਸ ਕਰਕੇ ਨਾਮ ਅਤੇ ਸ਼ਬਦ ਦੋਵੇਂ ਇੱਕ ਹਨ, ਪਰ ਸ਼ਬਦ ਉਸ ਅਵਸਥਾ ਦਾ ਨਾਉਂ ਹੈ ਜਿਸ ਵੇਲੇ ਸ਼ਬਦ ਗੱਜ ਪਵੇ :—

'ਸਫਲ ਜੀਵਨੁ ਸਫਲੁ ਤਾਕਾ ਸੰਗੁ ।
ਜਾਕੈ ਮਨਿ ਲਾਗਾ ਹਰਿ ਰੰਗੁ ।
ਜੇ ਜੈ ਸਬਦੁ ਅਨਾਹਦੁ ਵਾਜੈ ।
ਸੁਨਿ ਸੁਨਿ ਅਨੰਦ ਕਰੇ ਪ੍ਰਭੁ ਗਾਜੈ ।'

(ਸੁਆਮੀ)

ਇਸ ਅਵਸਥਾ ਦਾ ਵਰਣਨ ਮੁਸ਼ਕਲ ਹੈ, ਕਿਉਂਕਿ ਇਸ ਦੀ ਉਪਮਾ ਵਿੱਚ ਗੁਬਾਂ ਦੇ ਗੁਬ ਲਿਖੇ ਜਾ ਸਕਦੇ ਹਨ ਤੇ ਲਿਖੇ ਵੀ ਪਏ ਹਨ। ਸਾਡੀਆਂ ਪੰਡਿਤੀਆਂ ਇਸ ਸ਼ਬਦ (ਨਾਮ) ਦੀ ਹੀ ਸੋਭਾ ਗਾਊਂਦੀਆਂ ਹਨ। ਚੰਨ, ਸੂਰਜ ਤੋਂ ਪ੍ਰਿਥਮੀ ਅਤੇ ਨਦੀ ਨਾਲੇ ਵੀ ਹਰ ਵੇਲੇ ਇਸੇ ਧੂਨੀ ਵਿੱਚ ਮਸਤ ਟੁਰੇ ਜਾ ਰਹੇ ਹਨ। ਨਹੀਂ ਭਾਂ ਅਪਣੇ ਵਕਤੋਂ ਬੇਵਕਤ ਨਾ ਹੋ ਜਾਂਦੇ? ਪਰ ਕੀ ਮਜਾਲ ਹੈ ਜੁ ਰਤਾ ਭਰ ਵੀ ਫਰਕ ਪਵੇ! ਇਸ ਕਰਕੇ ਕਿ ਉਨ੍ਹਾਂ ਦੀ ਲਿਵ ਇਸ ਨਾਮ ਨਾਲ ਹਰ ਵੇਲੇ ਜੂੜੀ ਹੋਈ ਹੈ। ਉਹ ਕਿਸ ਤਰ੍ਹਾਂ ਜੂੜੀ ਹੈ? ਆਉਂਛਿਰ ਇੱਕ ਵਾਰੀ ਗਹੁ ਨਾਲ ਵਿਚਾਰੀਏ। ਉਪਰ ਦੱਸਿਆ ਹੈ ਕਿ ਸਾਡੇ ਅੰਦਰ ਤਿੰਨ ਕੇਠੜੀਆਂ ਹਨ- ਤਨ, ਮਨ ਤੇ ਜੀਉ। ਤਨ ਬਾਹਰ ਹੈ ਜਿਸ ਵਿੱਚ ਨੌ ਗੋਲਕਾਂ ਹਨ-ਦੋ ਅੱਖਾਂ, ਦੋ ਸੂਰਾਂ, ਇੱਕ ਮੁਹ, ਦੋ ਕੰਨ, ਲੰਗ, ਗੁਦਾ। ਇਨ੍ਹਾਂ ਸਾਰੀਆਂ ਇੰਦੀਆਂ ਦੀ ਸਰਦਾਰ ਮਨ ਹੈ ਜੋ ਪ੍ਰਾਣੀ ਦੀ ਸੋਮੇ ਪਰ ਸੁਆਰ ਹੋ ਇੰਦੀਆਂ ਉਤੇ ਰਜ਼ ਬਚਦੀ, ਹੀ ਉੱਤੇ ਕਈ ਇਸ ਇੰਦਰੀ ਵੱਲ ਦੰਡਦਾ ਹੈ, ਕਦੀ ਉਸ ਵੱਲ। ਅੱਖਾਂ ਵੱਲ ਜਾਂਦਾ ਹੈ ਤਾਂ ਅੱਖਾਂ ਤਮਾਸਾ ਤੱਕਣ ਦੀ ਇੱਛਾ ਕਰਦੀਆਂ ਹਨ; ਕੰਨਾਂ ਵੱਲ ਜਾਂਦਾ ਹੈ ਤਾਂ ਕੰਨ ਸੋਝਣੇ ੨ ਬਾਹਰਲੇ ਰਾਗ ਸੁਣਦੇ ਹਨ; ਜਿਦ ਜਿਹਵਾ ਵੱਲ ਰੁਖ ਕਰਦਾ ਹੈ ਤਾਂ ਭਾਂਤ ੨ ਦੇ ਖਾਣੇ ਖਾਣ ਨੂੰ ਦਿਲ ਕਰਦਾ ਹੈ। ਪਰ ਜੇ ਮਨ ਵਸ ਵਿੱਚ ਆ ਜਾਵੇ ਤਾਂ ਪੰਜੇ ਇੰਦਰੇ ਵਸ ਵਿੱਚ ਆ ਜਾਂਦੇ ਹਨ, ਕਿਉਂਕਿ ਮਨ ਮਾਨੋ ਉਹ ਹਿਮਾਲੀਆਂ ਪਰਬਤ ਹੈ ਜਿਸ ਵਿੱਚੋਂ ਪੰਜਾਬ ਦੇ ਪੰਜੇ ਦਿਲੀਆਂ (ਇੰਦਰੇ) ਨਿਕਲੇ ਹਨ। ਹੁਣ ਜੇ ਹਿਮਾਲਾ ਵਿੱਚ ਜਲ-ਧਾਰਾ ਰੋਕੀ ਜਾਵੇ ਤਾਂ ਪਾਣੀ ਕਿਸਤਰੂਂ ਪੰਜਾਬ ਦੇਸ ਵਿੱਚ ਆ ਸਕਦਾ ਹੈ? ਪਰ ਮਨ ਤਦ ਤੌੜੀ ਕਾਬੂ ਨਹੀਂ ਆਉਂਦਾ ਜਦ ਤੌੜੀ ਮਨ ਦੇ ਸਿਰ ਉਪਰ ਡੰਡਾ ਨਾ ਪਵੇ, ਅਰਥਾਤ ਜਦ ਤੌੜੀ ਮਨ

ਨੂੰ ਇਹ ਪਤਾ ਨਾ ਲੱਗੇ ਜੁ ਉਹ ਪੂਰਨ ਰਾਜਾ ਨਹੀਂ, ਇਕ ਅਧੀਨ ਵਾਇਸਰਾਈ (Viceroy) ਹੈ ਜਿਸ ਦਾ ਅੰਦਰਲੀ ਕੋਠੜੀ ਦਾ ਮਾਲਕ (ਜੀਉਂ ਆਤਮਾ) ਅਸਲੀ ਰਾਜਾ ਹੈ। ਇਸ ਅੰਦਰਲੀ ਕੋਠੀ (ਮਨ) ਵਿਚ ਜਾਣ ਉਪਰ ਪਤਾ ਲਗਦਾ ਹੈ ਜੁ ਜੀਉਂ (ਆਤਮਾ ਰਾਮ) ਹਰ ਵੇਲੇ ਅਨੰਦ ਵਿਚ ਮਸਤ ਹੈ, ਕਿਉਂਕਿ ਨਾਮ ਦੀ ਅਤੁਟ ਲਹਿਰ ਇਸ ਅੰਦਰਲੀ ਕੋਠੜੀ ਵਿਚ ਹੈ। ਇਹ ਅਤੁਟ ਲਹਿਰ ਤਕਕੇ ਮਨ ਦ੍ਰਵ ਜਾਂਦਾ ਹੈ ਤੇ ਰੱਜਕੇ ਖੀਵਾ ਹੋ ਜਾਂਦਾ ਹੈ। ਇਹ ਲਹਿਰ ਤਾਂ ਹਰ ਵੇਲੇ ਵਗ ਰਹੀ ਹੈ ਪਰ ਸਾਡੀਆਂ ਉਹ ਅੱਖਾਂ ਨਹੀਂ ਜੁ ਅਸੀਂ ਉਨ੍ਹਾਂ ਲਹਿਰਾਂ ਨੂੰ ਤੱਕੀਏ, ਸਾਡੇ ਉਹ ਕੰਨ ਨਹੀਂ ਜੁ ਅਸੀਂ ਉਸ ਨਾਮ ਦੀ ਧੁਨਿ ਨੂੰ ਸੁਣੀਏ। ਪਰ ਜੇ ਅਸੀਂ ਸਿਮਰਨ, ਜਪੁ, ਪਿਆਨ ਦੁਆਰਾ ਅਪਣੀ ਸੁਰਤੀ ਨੂੰ ਇਕਾਗਰ ਕਰੀਏ ਤਾਂ ਉਹ ਅੰਦਰਲੀਆਂ ਅੱਖਾਂ ਅਰਥਾਤ ਬਿਅੰਨ-ਅਖੜੀਆਂ¹ ਅਤੇ ਬਿਅੰਨ-ਕੰਨਾਂ ਖੁਲ੍ਹੇ ਜਾਂਦੇ ਹਨ, ਜਿਨ੍ਹਾਂ ਨਾਲ ਪ੍ਰਤੀਤ ਹੁੰਦਾ ਹੈ ਜੁ ਸੱਚ ਮੁਚ ਧਰਤੀ, ਵਾਯੂ, ਅਕਾਸ਼, ਜਲ, ਬਿਛ, ਚੀਟੀ ਤੋਂ ਲੈਕੇ ਹਾਬੀ ਤੋੜੀ, ਉਸ ਵਾਹਿਗੁਰੂ ਦਾ ਅਟੁਟ ਸਿਮਰਨ ਕਰ ਰਹੇ ਹਨ ਕਿਉਂਕਿ ਤਾਣੇ-ਪੇਟੇ, ਰਗ-ਰਗ ਵਿਚ ਓਹੋ 'ਸਬਦ' ਤਾਂ ਵਸ ਰਿਹਾ ਹੈ ਜਿਸਦਾ ਅਕਹਿ ਸਿਮਰਨ ਕਰਕੇ ਹੀ ਧਰਤੀ ਨੂੰ ਇਹ ਸ਼ਕਤੀ ਹੈ ਜੁ ਹਵਾ ਵਿਚ ਖਲੋਤੀ ਰਹੇ, ਸੂਰਜ ਨੂੰ ਇਹ ਤਾਕਤ ਹੈ ਜੁ ਕਰੋੜੀ ਵਰਿਊਆਂ ਵਿਚ ਵੀ ਇਸਦੀ ਅਗਨ ਨਾ ਬੁਝੇ, ਚੰਨ ਨੂੰ ਇਹ ਪ੍ਰਤਾਪ ਹੈ ਜੁ ਵਧੇ ਘਟੇ ਤੇ ਠੰਢ ਵਰਤਾਏ, ਬਿਛਾਂ ਨੂੰ ਇਹ ਸਮ੍ਰਥਾ ਹੈ ਜੁ ਹਵਾ ਵਿਚੋਂ ਗੋਦੀ ਗੈਸ ਕੱਢਕੇ ਖਾਣ-ਬਿਨ-ਮੂੰਹੋਂ, ਤੇ ਹਵਾ ਨੂੰ ਵਰ ਹੈ ਜੁ ਬਿਨ-ਪੈਰਾਂ ਫੁਰੇ। ਹਾਂ ਜੀ, ਜੇ ਬਿਅੰਨ ਅੱਖੜੀਆਂ ਨਾਲ ਵਖੀਏ, ਬਿਅੰਨ-ਕੰਨਾਂ ਨਾਲ ਸੁਣੀਏ ਤਾਂ ਉਹਾਂ ਨਾਮ ਦੀ ਧੁਨੀ ਸਾਰੇ ਪ ਸੇ ਗੁੰਜ ਰਹੀਆਂ

'ਸਗਲ ਸਮਗ੍ਰੀ ਜਾਕੈ ਸੁਤਿ ਪਰੋਈ।

ਘਟ ਘਟ ਅੰਤਰਿ ਰਵਿਆ ਸੋਈ।'

(ਆਸਾ ਮਹਲਾ ੫)

ਹਾਂ ਜੀ, ਨਾਮ ਦੇ ਸੂਤਰ ਵਿਚ ਹੀ ਸਭੇ ਦੁਨੀਆਂ ਪ੍ਰਦੀ ਹੋਈ ਹੈ:

'ਪ੍ਰਭ ਕੇ ਸਿਮਰਨਿ ਅਨਹਦ ਝੁਨਕਾਰ।

ਤੇ ਸਿਮਰਨ ਨਾਲ ਅਟੁਟ ਝੁਨਕਾਰ ਖੰਡਾਂ ਬ੍ਰਹਮੰਡਾਂ ਵਿਚ ਜਿਧਰੋਂ ਆ ਰਹੀ ਹੈ ਓਧਰੋਂ ਸਾਡੇ ਵਿਚ ਵੀ ਉਸੇ ਉਭਾਉ ਨਾਲ ਆ ਸਕਦੀ ਹੈ।

ਬਸ ਇਹ ਅਟੁਟ ਅਖੁਟ ਰਾਗਣੀ ਤੇ ਸਲਾਮੀ ਸਾਹਿਬ ਦੀ ਹਜੂਰੀ ਵਿਚ ਹਰ ਵੇਲੇ ਹੋ ਰਹੀ ਹੈ। ਇਹ ਉਹ ਅਰਸੀ ਕਵਾਲੀ ਹੈ ਜੋ ਕੋਇਲ ਵਰਗਿਆਂ ਜਗਿਆਸੂਆਂ ਦੇ ਹਿਰਦੇ ਵਿਚ ਠੱਲ੍ਹ ਪਾਉਂਦੀ ਹੈ; ਇਹ ਓਹ ਧੁਨੀ ਹੈ ਜਿਸਨੂੰ ਸੁਰਨਰ ਤੇ ਮੁਨਜਨ ਲੇਚਦੇ ਹਨ। ਹਾਂ ਜੀ ਇਹ ਅੰਮ੍ਰਿਤ' ਹੈ!

1. ਹੋਰ, ਅੰਦਰਲੀਆਂ ਅੱਖਾਂ ਜਾਂ ਗਿਆਨ ਵਾਲੀਆਂ ਅੱਖਾਂ, ਨਾਮ ਵਾਲੀਆਂ ਅੱਖਾਂ। ਬਿਅੰਨ ਕੰਨ = ਨਾਮ ਸੁਣਨ ਵਾਲੇ ਕੰਨ।

ਸਬਦ ਅੰਗ ਨੂੰ ਮੈਂ ਇਥ ਹੀ ਖਤਮ ਕਰਦਾ ਹਾਂ ਕਿਉਂਕਿ ਇਹ ਜਿਹਵਾ ਦਾ ਵਿਸ਼ਾ ਨਹੀਂ, ਕਹਿਣੀ ਕਥਨੀ ਤੋਂ ਬਾਹਰ ਹੈ। ਜੇ ਦੱਸਣਾ ਹੀ ਹੋਵੇ ਜੁ ਕੀ ਹੈ ਤਾਂ ਆਉ ਪੰਚਮ-ਪਿਤਾਂ ਦੇ ਪੂਰਨਿਆਂ ਤੇ ਟੁਰਕੇ ਆਖੀਏ :

ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ।
ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ।

(ਬੈਰਾਉ ਮ: ੫)

ਪੰਚ 'ਸਬਦ ਤਹ ਪੂਰਨ ਨਾਦ ।
ਅਨਹਦ ਬਾਜੇ ਅਚਰਜ 'ਬਿਸਮਾਦ ।
'ਕੇਲ ਕਰਹਿ ਸੰਤ ਹਰਿ ਲੋਗ ।
ਪਾਰਬ੍ਰਹਮ ਪੂਰਨ ਨਿਰਜੋਗ ॥੧॥
ਸੂਖ ਸਹਜ 'ਆਨੰਦ ਭਵਨ ।
ਸਾਧ ਸੰਗਿ ਬੈਸਿ ਗੁਣ ਗਾਵਹ
ਤਹ ਰੋਗ ਸੋਗ ਨਹੀਂ ਜਨਮ ਮਰਨ ॥੨॥ ਰਾਹਉ ॥
ਉਹਾ ਸਿਮਰਹਿ ਕੇਵਲ ਨਾਮੁ ।
ਬਿਰਲੇ ਪਾਵਹਿ ਓਹ ਬਿਸਮਾਮ ।
ਭੋਜਨੁ ਭਾਉ ਕੀਰਤਨ ਆਧਾਰੁ ।
ਨਿਹਚਲੁ ਆਸਨੁ ਬੇਸੁਮਾਰੁ..... ।
ਜਾਕੇ ਅੰਤਰਿ ਹਰਿ ਹਰਿ ਸੁਆਦੁ ।
ਕਹਨੁ ਨ ਜਾਈ ਨਾਨਕ ਬਿਸਮਾਦੁ ॥੪॥੯॥ ੨੦॥

(ਗਾਮਕਲੀ ਮ: ੫)

ਅੰਮ੍ਰਿਤ ਕੀ ਹੈ ?

ਅੰਮ੍ਰਿਤ ਕੀ ਹੈ ? ਅ-ਮਰ ਕਰਨ ਵਾਲੀ ਅੰਖਣੀ (ਦਵਾਈ) । ਇਹ ਕੀ ਵਸਤੂ ਹੈ ਤੇ ਕੀ ਇਹ ਹਕੀਮਾਂ, ਡਾਕਟਰਾਂ ਖਾ ਵੈਦਾਂ ਕੋਲੋਂ ਮਿਲਦੀ ਹੈ ? ਜੇ ਮਿਲਦੀ ਹੁੰਦੀ ਤਾਂ ਰਾਜੇ ਮਾਹਰਾਜੇ ਕਿਉਂ ਨਾ ਖਰੀਦਦੇ ? ਨਹੀਂ, ਨਹੀਂ ਇਹ ਤਾਂ ਗੁਪਤ-ਦਵਾ-ਘਰ ਦੀ ਗੁਪਤ ਕੁੰਜੀ ਹੈ, ਲੁਕਵੀਂ ਦਵਾਈ ਹੈ ਜਿਹੜੀ ਚਿਰੰਜੀਵ ਕਰਨ ਵਾਲੀ ਹੈ। ਉਪਰ ਅਸੀਂ ਪੜ੍ਹ ਆਏ ਹਾਂ ਜੁ ਸਾਡੇ ਅੰਦਰ ਤਿੰਨ ਕੋਠੜੀਆਂ ਹਨ-ਤਨ ਤੇ ਮਨ ਦੀਆਂ ਕੋਠੜੀਆਂ ਬਾਹਰ ਅਤੇ ਜੀਉ (ਆਤਮਾ) ਦੀ ਕੋਠੀ ਧੂਰ ਅੰਦਰ । ਤਨ-ਮਨ ਤਾਂ ਹਰ

1. ਉੱਤਮ ਸਬਦ । 2. ਹੈਰਾਨ ਕਰਨ ਵਾਲੇ 3. ਅੰਦਰ । 4. ਅੰਦਰ ਪੂਰੀ ।
5. ਭਗਤੀ, ਪ੍ਰੇਮ ।

ਇੱਕ ਨੂੰ ਪ੍ਰਤੀਤ ਹੁੰਦੇ ਹਨ, ਪਰ ਇਹ ਜਿਹੜੀ ਭੀਜੀ ਕੋਠੀ ਅੰਦਰ ਖਰਮ ਕੋਠੜੀ ਹੈ, ਇਹ ਡਾਢੀ ਗੁੱਝੀ ਹੈ। ਇਸ ਨੂੰ ਅੱਖਡਨ ਦਾ ਰਸਤਾ ਅੱਖਾ ਕਠਿਨ ਤੇ ਬਿਖਮ ਹੈ, ਕਿਉਂ ਜੇ ਅੰਦਰ ਅੰਧੇਰ ਘੁੱਪ ਪਿਆ ਹੈ। ਖਰ ਜੇ ਸਿਮਰਨ ਨਾਲ ਮਨ ਜੁੜ ਜਾਵੇ ਤਾਂ ਸਬਦ ਰੂਪੀ ਦੀਪਕ ਦੀ ਪ੍ਰਾਪਤੀ ਹੁੰਦੀ ਹੈ, ਜਿਸ ਕਰਕੇ ਅੰਦਰਲੀ 'ਅਨੂਪ ਕੋਠੜੀ' ਖੁਲ੍ਹੀ ਜਾਂਦੀ ਹੈ :—

“ਸਤਿਗੁਰ ਸਬਦਿ ਉਜਾਰੇ ਦੀਪਾ ।
ਬਿਨਸਿਓ ਅੰਧਕਾਰ ਤਿਹ ਮੰਦਰਿ
ਰਤਨਾਂ ਕੋਠੜੀ ਖੁਲ੍ਹੀ ਅਨੂਪਾ ॥
੧ ॥ ਰਹਾਉ ॥

ਬਿਸਮਨ ਬਿਸਮ ਭਏ ਜਾਉ ਪੇਖਿਓ ਕਹਨ੍ਹ ਨ ਜਾਇ ਵਡਿਆਈ ।
ਅਗਨ ਭਏ ਉਹਾ ਸੰਗ ਮਾਤੇ ਉਤਿ ਪੇਤਿ ਲਪਟਾਈ ॥ ੧ ॥
ਆਲ ਜਾਲ ਨਹੀਂ ਕਛੂ ਜੰਜਾਰਾ ਅਹੰਬੁਧ ਨਹੀਂ ਭੇਰਾ ।
‘ਉਚਨ-ਉਚਾ ਬੀਜੁ ਨ ਖੀਚਾ ਰਹਿ ਤੇਰਾ ਤੂੰ ਮੇਰਾ ॥ ੨ ॥
ਏਕੌਕਾਰ ਏਕੁ ਪਾਸਾਰਾ ਏਕੈ ਅੰਧਰ ਅਪਾਰਾ ।
ਏਕੁ ‘ਬਿਸਬੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥ ੩ ॥
ਨਿਰਮਲ ਨਿਰਮਲ ਸੂਚਾ ਸੂਚੇ ਸੂਚਾ ਸੂਚੇ ਸੂਚਾ ।
ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਉੱਚੈ ਉੱਚਾ ॥੪॥੩॥

(ਬਿਲਾਵਲ ਮ: ੫)

ਇਸ ਗੁਪਤ ਕੋਠੜੀ ਨੂੰ ਖੱਲ੍ਹਣ ਵਾਲੀ ਕੁੰਜੀ ਕਿਹੜੀ ਸੀ, ਦੀਪਕ ਕਿਹੜਾ ਸੀ ? ਗੁਰੂ ਮਹਾਰਾਜ ਅਖਦੇ ਹਨ, 'ਸਤਿਗੁਰੂ ਸ਼ਕਾਇ ਉਜਾਰੇ ਦੀਪਾ'। ਅਸੀਂ ਤੱਕ ਆਏ ਹਾਂ ਜੇ ਇਹ ਉੱਤਮ ਸ਼ਬਦ ਹੀ ਅਟਣ-ਧਨੀ ਯਾਂ ਅਥਚਲੀ-ਜੋਤ ਹੈ।

ਸੋਰਠਿ ਵਾਰ ਮਹਲਾ ੪ ਵਿੱਚ ਸਤਿਗੁਰੂ ਜੀ ਦਸਦੇ ਹਨ :—

‘ਅੰਮ੍ਰਿਤੁ ਏਕੇ ‘ਸਬਦੁ’ ਹੈ ਨਾਨਕ ਗੁਰਮੁਖਿ ਪਾਇਆ ।
ਨਾਲ ਹੀ ਲਿਖਿਆ ਹੈ :—
‘ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਬਾ ਜਨਮੁ ਗਵਾਇਆ ।’

(ਸੋਰਠਿ ਵਾਰ ਮ: ੮)

ਤੀਂ ਪਤਾ ਲੱਗਾ ਜੁ ਅੰਮ੍ਰਿਤ ਉਹ ਉੱਤਮ ਸ਼ਬਦ ਹੈ ਜਿਸ ਤੋਂ ਇੱਕ ਪਾਸੇ ਉਤਪਤ-ਪਰਲੋ ਹੁੰਦੀ ਹੈ ਤੇ ਦੂਜੇ ਪਾਸੇ ਖੰਡ ਬ੍ਰਹਮੰਡ ਜਿਸ ਦੀ ਸੱਤਾ ਨਾਲ ਖੜ੍ਹਤੇ ਹੋਏ ਹਨ। ਪਰ 'ਜੇ ਬ੍ਰਹਮੰਡੇ ਸੈਣੀ ਪਿੰਡੇ', ਅਰਥਾਤ ਜੇ ਸਿਮਰਨ ਦੀ ਕੁੰਜੀ ਲਾ ਤੱਕੀਏ

- | | | |
|-------------------------------------------------------------------|---------------------|------------------------|
| 1. ਆਤਮ-ਗੜ੍ਹ । | 2. ਹੋਰਾਨ-ਪ੍ਰੇਸ਼ਾਨ । | 3. ਤਕੈ ਲੋਟ ਪੋਟ ਹੋ ਗਈ । |
| 4. ਉਤੇ ਤਲੇ ਤਾਣੇ ਪੇਟੇ ਵਿੱਚ ਇਕੋ ਇਕ । | 5. ਪਸਰਿਆ । | |
| 6. ਤੱਕੋ ਕਿਹੀ ਮਿੱਠੀ ਤਰ੍ਹਾਂ ਸੂਚਾ ਪਦ ਵਰਤਕੇ ਅਤਿ Ultrapurity ਦੱਸੀ ਹੈ । | | |

ਤਾਂ ਜੇ ਬਾਹਰ ਧਰਤ, ਅਕਾਸ਼, ਪਾਤਾਲ ਵਿੱਚ ਰਵ ਰਿਹਾ ਹੈ ਉਹ ਸਾਡੇ ਪਿੰਡੇ (ਤਨ) ਵਿੱਚ ਵੀ ਪਰੀਪੂਰਨ ਦਿਸਦਾ ਹੈ ।

ਅੰਮ੍ਰਿਤ ਨਾਮ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ।'

(ਸੋਰਠ ਮਹਲਾ 3)

ਅੰਮ੍ਰਿਤ ਰਿੜਕਣ (ਮਥਨ) ਕਰਨ ਦੀ ਕਥਾ ਪੁਰਾਣਾਂ ਵਾਲੀ ਅਸੀਂ ਅੱਗੇ ਪੜ੍ਹ ਆਏ ਹਾਂ, ਹੁਣ ਇਸ ਦਾ ਪੁਰਾ ਪੁਰਾ ਅਰਥ ਲੱਭਣਾ ਸੀ । ਵੇਖਣਾ ਹੈ ਜੁ ਇਹ ਖੀਰ (ਦੁੱਧ) ਦਾ ਸਮੁੰਦਰ ਕਿੱਥੇ ਹੈ ? ਜੇ ਬਾਹਰ ਹੈ ਤਾਂ ਅਜ ਤੋੜੀ ਕਿਉਂ ਨਹੀਂ ਲੱਭਾ ? ਅਫਰੀਕਾ ਵਿਚ ਹੈ ਜਾਂ ਅਮਰੀਕਾ ਵਿੱਚ, ਪਾਤਾਲ ਵਿੱਚ ਹੈ ਜਾਂ ਅਕਾਸ਼ ਵਿੱਚ ? ਮਧਾਣਾ ਪਰਬਤ ਵਾਲਾ ਕਿਹੜਾ ਹੈ ਤੇ ਅੰਮ੍ਰਿਤ ਅਤੇ ਦਸ ਚਾਰ (ਚੌਦਾਂ) ਰਤਨ ਕਿਹੜੇ ? ਪ੍ਰਾਪਤ ਹੋਏ ਸਨ ? ਢੂਡਦਿਆਂ ੨ ਪਤਾ ਲੱਗਾ ਜੁ ਇਹ ਸਮੁੰਦਰ ਨਹੀਂ, ਤੇ ਅੰਮ੍ਰਿਤ ਦਾ ਛੇਨਾ ਜਿਹੜਾ ਨਿਕਾਲਿਆ ਸੀ ਇੱਕ ਬੁਝਾਰਤ ਸੀ ਜਿਹੜੀ ਖੇਲ੍ਹ ਕੇ ਸ੍ਰੀ ਦਰਬਾਰ ਸਾਹਿਬ ਵਿੱਚ ਰਾਮਕਲੀ ਦੀ ਵਾਰ ਰਾਏ ਬਲਵੰਡ ਤਥਾ ਸਤੇ ਫੂਮਿ ਵਾਲੀ ਵਿੱਚ ਇਉਂ ਲਿਖੀ ਹੈ :—

"ਮਾਧਾਣਾ ਪਰਬਤੁ ਕਰਿ ਨੇਤ੍ਰੁ
ਬਾਸਕੁ ਸਬਦਿ ਰਿੜਕਿਓਨੁ ।
ਜਉਦਹ ਰਤਨ ਨਿਕਾਲਿਅਨੁ
ਕਰਿ ਆਵਾਗਉਣੁ ਜ਼ਿਲਕਿਓਨੁ ।"

ਅੱਗੇ ਜਾਕੇ ਸ੍ਰੀ ਗੁਰੂ ਅਮਰਦਾਸ ਜੀਉ ਦੀ ਵੜਿਆਈ ਵਿੱਚ ਵੀ ਲਿਖਿਆ ਹੈ ਜੁ ਉਨ੍ਹਾਂ ਅਪਣਾ ਅੰਦਰਲਾ ਸਮੁੰਦਰ ਸਿਛੁਕ ਕੇ ਰਤਨ ਕੱਢੇ ;—

"ਪਿਥੂ' ਦਾਦੇ^੧ ਜੇਵਿਹਾ ਪੇਤ੍ਰਾ ਪਰਵਾਣੁ ।
ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀਂ ਤਾਣੁ ।
ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰ ਮਧਾਣੁ ।
ਜਉਦਹ ਰਤਨ ਨਿਕਾਲਿਅਨੁ ਕੀਤੇਨੁ ਚਾਨਾਣੁ ॥"

ਤਾਂ ਯਕੀਨ ਹੋਇਆ ਜੁ ਅੰਮ੍ਰਿਤ ਸੜ੍ਹ ਮੁੜ 'ਸਬਦ' ਹੀ ਹੈ ਜੋ ਸਾਡੇ ਅੰਦਰ ਹੈ । ਚੌਦਾਂ ਰਤਨ ਕੀ ਹੈਨ ? ਪੰਜ ਕਰਮ ਇੰਦ੍ਰਿਆਂ, ਪੰਜ ਗਿਆਨ ਇੰਦਰੀਆਂ ਤੇ ਬਾਕੀ ਦੇ ਚਾਰ ਮਨ (੧) ਚਿਤ (੨) ਬੁਖੀ (੩) ਤੇ ਅਹੰਕਾਰ (੪) । ਇਹ ਹੋਏ ਦਸ ਤੇ ਚਾਰ (ਚੌਦਾਂ) ਰਤਨ' ਤੇ ਸਭਨਾਂ ਰਤਨਾਂ ਤੋਂ ਉਤਮ ਨਾਲੇ ਗੁਪਤ ਰਤਨ ਹੈ 'ਸਬਦ' ਯਾ ਅੰਮ੍ਰਿਤ ਜੋ ਮੌਇਆਂ ਨੂੰ ਜਿਵਾਂਦਾ ਹੈ । ਸਮੁੰਦਰ ਨੂੰ ਰਿੜਕਣਾ ਕੀ ਸੀ ? ਅਪਣੇ ਆਪ ਨੂੰ ਰਿੜਕਣਾ ਸੀ ਜਿਸ ਵਿੱਚ ਚੁਟੂਰੀ, ਨੇਤ੍ਰਾਂ ਤੇ ਮਧਾਣਾ ਇਹ ਸਨ ;—

1. ਮਧਾਣਾ = ਪ੍ਰੀਤ ਜਾਂ ਅਭਿਲਾਹ ਵਹਿਗੁਰੂ ਦੇ ਮਿਲਣ ਦੀ । 2. ਸੱਪ = ਸੁਆਸ ।

3. ਗੁਰੂ ਅਗਦ ਜੀ । 4. ਗੁਰੂ ਨਾਨਕ ਜੀ ਪੁਹਿਲੀ ਪਾਤਸ਼ਾਹੀ ।

“ਭਾਂਡਾ^੧ ਧੋਇ ਬੈਸਿ ਧੂਪੁ ਦੇਵਹੁ
 ਤਉ ਦੂਪੈ ਕਉ ਜਾਵਹੁ ।
 ਦੂਪੁ ਕਰਮ ਫੁਨਿ ਸੁਰਤਿ ਸਮਾਇਣੁ,
 ਹੋਇ ਨਿਰਾਸ ਜਮਾਵਹੁ ॥ ੧ ॥
 ਜਪਹੁ ਤ ਏਕੋ ਨਾਮਾ ।
 ਅਵਰਿ ਨਿਰਾਵਲ ਕਾਮਾ ॥੧॥ ਰਹਾਉ ॥
 ਇਹੁ ਮਨੁ ਈਟੀਓ ਹਾਥਿ ਕਰਹੁ
 ਫੁਨਿ ਨੇਤ੍ਰਉ ਨੀਦੁ ਨ ਆਵੈ ।
 ਰਸਨਾ ਨਾਮੁ ਜਪਹੁ ਤਬ ਮਥੀਐ
 ਇਨ ਬਿਧਿ ਅੰਮ੍ਰਿਤ ਪਾਵਹੁ ।”

(ਸੁਹੀ ਮ: ੧)

ਅਰਥਾਤ ਇਸ ਤਨ ਨੂੰ ਚਟੂਰੀ ਕਰੋ ਤੇ ਸਾਫ਼ ਸਵਛ ਹੋਏ ਚੰਗੇ ਕਰਮਾਂ ਦਾ ਦੁੱਧ ਪਾਓ, ਫਿਰ ਜਾਗ ਸੁਰਤਿ ‘ਜਪੁ’ ਦੀ ਲਾਓ, ਸਿਮਰਨ ਵਿੱਚ ਜਾਗਣ ਨੂੰ ਨੇਤ੍ਰਾ ਯਾ ਬਾਸਕ ਨਾਗ (ਰੱਸੀ) ਬਣਾਓ, ਈਟੀਆਂ ਯਾ ਗੁੱਲੀਆਂ ਮਨ ਨੂੰ ਬਣਾਓ ਤੇ ਰਸਨਾ ਨਾਲ ਜਾਪ ਕਰੋ । ਇਸ ਤਰ੍ਹਾਂ ਰਿੜਕਣ ਨਾਲ ‘ਸ਼ਬਦ’ ਦਾ ਅਕਹਿ ਅਗੋਚਰ ਅੰਮ੍ਰਿਤ ਛੇਨਾ ਪ੍ਰਾਪਤ ਹੁੰਦਾ ਹੈ ਆਹਾ ! ਕਿਹੀ ਮਿੱਠੀ ਤੇ ਸਿੱਧੀ (Direct) ਮਿਸਾਲ ਹੈ । ਸਿਮਰਨ ਕੀ ਹੈ ? ਅਪਣਾ ਅੰਦਰ ਆਪ ਰਿੜਕਣਾ ਹੈ-ਸੁਆਸਾਂ ਨੂੰ ਖਿੱਚਣਾ ਨਹੀਂ, ਸੁਖੈਨ ਆਉਣ ਜਾਣ ਦਿਓ, ਪਰ ਸੁਆਸ ਅੰਦਰ ਆਵੇ ਤਾਂ ‘ਸੱਤ’, ਨਾਮ ਬਾਹਰ ਜਾਵੇ ਤਾਂ ‘ਵਾਹਿਗੁਰੂ’ । ਇਸ ਰਿੜਕਣੇ ਨਾਲ ਅੰਮ੍ਰਿਤ ਦਾ ਛੇਨਾ ਪ੍ਰਾਪਤ ਹੁੰਦਾ ਹੈ, ਪਰ ਜੇ ਡਾਢੀ ਪੀਤੀ ਹੋਵੇ । ਇਹ ਸ਼ਬਦ ਅਟੁਟ ਹੈ, ਰਸਭਿੰਨੜਾ ਹੈ, ਮੁਰਦਿਆਂ ਨੂੰ ਜਿਵਾਲਦਾ ਹੈ । ਇਹੀ ਉਹ ਜਿਵਾਲਣ ਵਾਲਾ ਨਾਮ ਹੈ ਜਿਸਨੇ ਸੈਲ- (ਪੱਥਰ) ਅਹੱਲਿਆ ਨੂੰ ਰਾਮ-ਛੋਹ ਨਾਲ ਸੁਰਜੀਤ ਕਰ ਦਿੱਤਾ ਸੀ, ਜਿਸ ਨੇ ਕਲਜੁਗ ਨੂੰ ਤਾਰ ਦਿੱਤਾ ਸੀ ਜਿਸ ਨੇ ਸੱਜਣ ਠਗ ਨੂੰ ਠੱਗ ਲਿਆ ਸੀ । ਜੀ, ਇਹ ਉਹ ਸ਼ਬਦ ਹੈ ਜਿਸ ਬਾਬਤ ਸ੍ਰੀ ਸਤਿਗੁਰੂ ਜੀ ਲਿਖਦੇ ਸਨ :-

‘ਜੀਵਤ ਮੁਏ ਮੁਏ ਸੇ ਜੀਵੇ ।
 ਹਰਿ ਹਰਿ ਨਾਮੁ ਆਵਖਧੁ ਮੁਖਿ ਪਾਇਆ
 ਗੁਰ ਸਬਦੀ ਰਸੁ ਅੰਮ੍ਰਿਤ ਪੀਵੇ ।’

(ਆਸਾ ਮ: ੫)

ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇਹੀ ਮੁਕਤਿ ਪਾਈ ।
 ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸ਼ਿਆ ਮਨਿ ਆਈ ।

1. ਚਨ ਧੋਕੇ ਮਾਂਜੇ ਤੇ ਸਵਛ ਕਰੋ । 2. ਕਰਮ ਚੰਗੇ ਹੋਣ ਪਰ ਸਿਮਰਨ ਦੀ ਜਾਗ ਲਾਓ । 3. ਗੁੱਲੀਆਂ ।

ਸਬਦੁ ਗੁਰਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ।
ਸਬਦ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤ ਆਏ ਸੰਸਾਰਾ ।
ਹਰਿ ਰਸੁ ਨ ਪਾਇਆ ਬਿਰਬਾ ਜਨਮੁ ਗਵਾਇਆ ਜੰਮਹਿ ਵਾਰੇ ਵਾਰਾ ।
ਬਿਸਟਾ ਕੇ ਕੀੜੇ ਬਿਸਟਾ ਮਾਤਿ ਸਮਾਣੇ ਮਨਮੁਖ ਮੁਗਧ ਗੁਬਾਰਾ ।'

(ਸੋਰਠਿ ਮ: ੩)

ਹਾਂ ਜੀ, ਸ਼ਬਦ ਹੀ ਮੁਕਤੀ ਦਾ ਦਰਵਾਜ਼ਾ ਹੈ ਜੋ ਮੋਇਆਂ ਨੂੰ ਜਿਵਾ ਲੈਂਦਾ
ਹੈ ਅਰਥਾਤ ਮਾਇਆਂ ਦੇ ਪੰਜੇ ਵਿੱਚੋਂ ਕੱਢ ਕੇ ਨਾਮ-ਰਸੀਆ (Spirit-born) ਬਣਾ
ਦੇਂਦਾ ਹੈ ਇਸੇ ਕਰਕੇ ਇਸ ਨੂੰ ਆਖਿਹਿਆਤ, ਸੰਜੀਵਣੀ ਬੂਟੀ, ਅੰਮ੍ਰਿਤ ਆਖਿਆ
ਗਿਆ ਹੈ, ਕਿਉਂਕਿ ਅੰਦਰਲੀ ਜੀਵਨ ਵਾਲੀ ਕੋਠੜੀ ਖੁੱਲ੍ਹਣ ਤੇ ਗੁਰ-ਸਿੱਖ ਆਤਮਾ
ਵਿੱਚ ਲੀਨ ਰਹਿਣ ਕਰਕੇ ਜੀਵਨ-ਜੋਤ ਬਣ ਜਾਂਦਾ ਹੈ । ਇਸ ਅਗਮ-ਰੂਪ ਆਤਮਾ
ਯਾ ਅੰਮ੍ਰਿਤ-ਕੁੰਡ ਦਾ ਬਾਨ ਅੰਦਰ ਹੈ, ਬਾਹਰ ਨਹੀਂ :—

"ਅਗਮ ਰੂਪ ਕਾ ਮਨ ਮਹਿ ਬਾਨਾ ॥
ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥ ੧ ॥
ਸਹਜ ਕਬਾ ਕੇ ਅੰਮ੍ਰਿਤ-ਕੁੰਟਾ ॥
ਜਿਸਹਿ ਪਰਾਪਤਿ ਤਿਸੁ ਲੇ ਭੁਚਾ^੧ । ੧। ਰਹਾਉ ।
ਅਨਹਤ ਬਾਣੀ ਬਾਨੁ ਨਿਰਾਲਾ ॥
ਤਾਂਕੀ ਧੁਨ ਮੋਹੇ ਗੋਪਾਲਾ ॥ ੨ ॥
ਤਹ ਸਹਜ ਅਖਾਰੇ ਅਨੇਕ ਅਨੰਤਾ ॥
ਪਾਰਬ੍ਰਹਮ ਕੇ ਸੰਗੀ ਸੰਤਾ ॥ ੩ ॥
ਹਰਖ ਅਨੰਤ ਸੇਗ ਨਹੀ ਬੀਆ ॥
ਸੇ ਘਰੁ ਗੁਰਿ ਨਾਨਕ ਕਉ ਦੀਆ ॥੪॥੩੫॥

(ਗਊੜੀ ੫)

ਹਾਂ ਜੀ, ਇਹ ਘਰ ਗੁਰ ਨਾਨਕ ਜੀ ਦਾ ਹੈ । ਇਸੇ ਕਰਕੇ ਗੁਰਸਿੱਖਾਂ ਦਾ ਸਾਂਝ
ਅੰਮ੍ਰਿਤ-ਕੁੰਡ ਹੈ ।

ਵਾਹ ! ਵਾਹ ! ਆਤਮ-ਰਸ ! ਵਾਹ ! ਵਾਹ !
ਵਹ ! ਵਾਹ ! ਸੋਮ-ਰਸ ! ਵਾਹ ! ਵਾਹ !
ਵਾਹ ! ਵਹ ! ਅੰਮ੍ਰਿਤ ਕੁੰਡ ! ਵਾਹ ! ਵਾਹ !
ਵਾਹ ! ਵਾਹ ! ਅਨਗਰਉ ਨਗਰ ! ਵਾਹ ! ਵਾਹ !

ਵਾਹ ! ਵਾਹ ! ਬਗਮਪੁਰਾ ! ਵਾਹ ! ਵਾਹ !
 ਵਾਹ ! ਵਾਹ ! ਸਬਦ-ਦੀਪਕ-ਤ੍ਰੈ-ਲੋਇ ! ਵਾਹ ! ਵਾਹ !
 ਵਾਹ ! ਵਾਹ ! ਅਗਮ-ਰੂਪ ! ਵਾਹ ! ਵਾਹ !
 ਵਾਹ ! ਵਾਹ ! ਆਦਿ ਅਨੀਲ ਅਨਾਦ ਅਨਾਹਤ ਵਾਹ ! ਵਾਹ !
 ਵਾਹ ! ਵਾਹ ! ਅਨਹਦ ਰੂਪ ਅਨਾਹਦ ਬਾਨੀ ! ਵਾਹ ! ਵਾਹ !
 ਵਾਹ ! ਵਾਹ ! ਅਤੁਟ ਮੌਜ ! ਵਾਹ ! ਵਾਹ !
 ਵਾਹ ! ਵਾਹ ! ਅਬਚਲ ਜੇਤ ! ਵਾਹ ! ਵਾਹ !
 ਵਾਹ ! ਵਾਹ ! ਕਾਰਜ ਅਨੂਪ ! ਵਾਹ ! ਵਾਹ !
 ਵਾਹ ! ਵਾਹ ! ਹਰਿਮੰਦਰ ! ਵਾਹ ! ਵਾਹ !
 ਵਾਹ ! ਵਾਹ ! ਆਤਮ-ਤੀਰਥ ! ਵਾਹ ! ਵਾਹ !
 ਵਾਹ ! ਵਾਹ ! ਅਠਸਠ ਤੀਰਥ ! ਵਾਹ ! ਵਾਹ !
 ਵਾਹ ! ਵਾਹ ! ਸੰਜੀਵਨੀ ਬੂਟੀ ! ਵਾਹ ! ਵਾਹ !
 ਵਾਹ ! ਵਾਹ ! ਆਬਿਹਿਆਤ ! ਵਾਹ ! ਵਾਹ !
 ਵਾਹ ! ਵਾਹ ! ਸੰ-ਦਰ ! ਵਾਹ ! ਵਾਹ !
 ਵਾਹ!ਵਾਹ! ਸੋ ਘਰ ਗੁਰ ਨਾਨਕ ਕੇ ਦੀਆ!ਵਾਹ ਵਾਹ!
 ਵਾਹ ! ਵਾਹ ! ਸਿਵ ਘਰ ! ਵਾਹ ! ਵਾਹ !
 ਵਾਹ ! ਵਾਹ ! ਨਿਜ-ਘਰ ! ਵਾਹ ! ਵਾਹ !
 ਵਹ ! ਵਾਹ ! ਗਿਆਨ ਅੰਜਨ ! ਵਾਹ ! ਵਾਹ !
 ਵਾਹ ! ਵਾਹ ! ਨਾਮ ਨਿਰੰਜਨ ! ਵਾਹ ! ਵਾਹ !
 ਵਾਹ ! ਵਾਹ ! ਅੰਮ੍ਰਿਤ ਬੂਦ ਸੁਹਾਵਣੀ ! ਵਾਹ ਵਾਹ !
 ਵਾਹ ! ਵਾਹ ! ਕੀਤਾ ਪਸਾਉ ਏਕੋ ਕਵਾਉ ! ਵਾਹ ! ਵਾਹ !
 ਵਾਹ!ਵਾਹ! ਸੁਆਸਤਿ ਆਬਿ ਬਾਣੀ ਬਰਮਾਉ !ਵਾਹ!ਵਾਹ!
 ਵਾਹ!ਵਾਹ! 'ਸਤਿ ਸੁਹਾਣ, ਸਦਾ ਮਨ ਚਾਉ!' ਵਾਹ ! ਵਾਹ!
 ਨਮੋ ਚੰਦ੍ਰ ਚੰਦ੍ਰ, ਨਮੋ ਭਾਨ ਭਾਨੇ ॥
 ਨਮੋ ਗੀਤ ਗੀਤੇ, ਨਮੋ ਤਾਨ ਤਾਨੇ ॥
 ਨਮੋ ਨਿ੍ਤ ਨਿ੍ਤੇ, ਨਾਮੋ ਨਾਦ ਨਾਦੇ ॥
 ਨਮੋ ਪਾਨ ਪਾਨੇ, ਨਮੋ ਬਾਦ ਬਾਦੇ ॥ (ਜਾਪ)

ਖੰਡੇ ਦੇ ਅੰਮ੍ਰਿਤ ਦੀ ਗੀਤੀ ਜੋ ਦਸਮੇਸ਼ ਪਿਤਾ ਜੀ ਨੇ ਸਿੰਘ ਸਜਾਉਣ ਵਾਲੀ ਸ਼ੁਰੂ ਕੀਤੀ ਹੈ ਉਹ ਕ੍ਰਿਪਾਲੂ ਪਿਤਾ ਜੀ ਦੀ ਮਿਠੜੀ-ਮਿਹਰ ਹੈ, ਕਿਉਂਕਿ ਪੰਜ ਖੜਗਯਾਰੀ ਸਿੰਘ ਕਰਣੀ ਦੇ ਪੂਰੇ 'ਨਾਮ ਦਾ ਸੋਮਾ' ਇੰਝ ਅੰਮ੍ਰਿਤ ਵਿੱਚ ਭਰ ਦੇਂਦੇ ਹਨ ਜਿਸ ਤਰ੍ਹਾਂ ਲੋਹੇ ਵਿੱਚ ਚੁਬਕ ਰਸ ਭਰਿਆ ਜਾਂਦਾ ਹੈ ਯਾਂ ਪਾਣੀ ਵਿੱਚ ਬਿਜਲੀ (Electricity)। ਇਸੇ ਕਰਕੇ ਜੋਰ ਦਿੱਤਾ ਜਾਂਦਾ ਹੈ ਜੁ ਅੰਮ੍ਰਿਤ ਛਕਾਣ ਵਾਲੇ ਸਿੰਘ ਆਪ ਪੂਰੇ ਪੂਰੇ ਨਾਮ-ਰਥੀਏ ਹੋਣ, ਇਉਂਕਿ ਉਨ੍ਹਾਂ ਨੇ ਆਪਣੇ ਆਚਰਣ ਦੁਆਰਾ ਆਤਮਕ-ਰਸ ਨਵੇਂ ਗੁਰਸਿੱਖ ਵਿੱਚ ਭਰਨਾ ਹੈ। ਇਹ ਖੰਡੇ-ਵਾਲੀ-ਪਾਂਹੁਲ ਗੁਰਸਿੱਖੀ ਦੇ ਮੰਦਰ ਦੀ ਸੂਫ਼ ਛਿਓਢੀ ਹੈ। ਇਹ ਅੰਮ੍ਰਿਤ ਖੰਡੇ ਦੀ ਧਾਰ ਤੋਂ ਬਣਦਾ ਹੈ, ਇਸ ਦਾ ਧਾਰਨਾ ਖੰਡੇ ਦੀ ਧਾਰ ਨੂੰ ਸਹਾਰਨਾ ਹੈ। ਇਹ ਖਾਲਸੇ ਨੂੰ ਵੀ ਤਿਆਰ ਬਰਤਿਆਰ ਕਰਕੇ ਮਰਜ਼ੀਵੜਾ ਬਣਾ ਦੇਂਦਾ ਹੈ :—

"ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ।

ਹੋਰੁ ਸਭਨਾ ਬੀ ਰੇਣੁਕਾ ਤਉ ਆਉ ਹਮਾਰੇ ਪਾਸਿ ॥ ੧ ॥ ਮ: ੫ ॥

"ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ।

'ਜਿਨਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ !'

(ਸਲੋਕ ਮ: ੫ ਮਾਰੂ ਵਾਰ)

"ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ

ਹਰਿ ਸਿਮਰਤ ਅਨਦ ਅਨੰਤਾ ।

ਰੰਗ ਤਮਾਸਾ ਪੂਰਨ ਆਸਾ

ਕਬਹਿ ਨ ਬਿਆਪੈ ਚਿੰਤਾ ।"

(ਗੁਜਰੀ ਮ: ੫)

੨.

‘ਗਰੁੜ’ ਕੀ ਹੈ ? ਹਉਮੇਂ ਕੀਕਣ ਮਰੇ ?

‘ਗਰੁੜ’ ਦਾ ਅੰਕ ਬ੍ਰਹਮ-ਗਿਆਨ (ਅਧਿਆਤਮ ਵਿਦਿਆ) ਦੀ ਚੋਟੀ ਹੋਣ ਕਰਕੇ ਅਤੀ ਹੀ ਮੁਸ਼ਕਲ ਹੈ। ਮੈਂ ਪਿੱਛੇ ਦੱਸ ਆਇਆ ਹਾਂ ਜੁ ਵੇਦਾਂ, ਸਾਸਤਰਾਂ ਅਤੇ ਪੁਰਾਣਾਂ-ਸਾਰਿਆਂ ਵਿੱਚ ‘ਗਰੁੜ’ ਯਾਂ ‘ਸੁਪਰਨ’ ਦੇ ਹਵਾਲੇ ਆਉਂਦੇ ਹਨ ਤੇ ਇਕ ਪੁਰਾਣ ਜਿਸ ਨੂੰ ‘ਗਰੁੜ ਪੁਰਾਣ’ ਆਖਦੇ ਹਨ ਸਾਰੇ ਦਾ ਸਾਰਾ ‘ਗਰੁੜ’ ਤੇ ‘ਜਾਵ’ ਦਾ ਆਪਸ ਵਿੱਚ ਸੰਬਾਦ ਹੈ। ਪਰ ਨਾ ਹੀ ਵੇਦਾਂ ਵਿੱਚ ਤੇ ਨਾ ਹੀ ਸ਼ਾਸਤਰਾਂ ਵਿੱਚ ਖੋਲ੍ਹਕੇ ਦਸਿਆ ਹੈ ਜੁ ਇਹ ਸੋਹਣਾ ਸਰਦਾਰ-ਪੰਡੀ ਕੀ ਹੈ। ਮੈਨੂੰ ਠੀਕ ਯਾਦ ਨਹੀਂ ਜੁ ਕਿਤਨੇ ਸਾਲ ਮੈਨੂੰ ਇਨ੍ਹਾਂ ਭੁਬਲ—ਕੁਸਿਆਂ ਵਿੱਚ ਕੱਟਣੇ ਪਏ, ਕਿਉਂਕਿ ਮੇਰੇ ਰਸਤੇ ਵਿੱਚ ਇਹ ਘੁੰਡੀ ਮਾਨੋ ਇਕ ਅੰਖੀ ਘਾਟੀ ਸੀ ਜਿਸ ਨੂੰ ਟੱਪਣਾ ਜ਼ਰੂਰੀ ਸੀ। ਪਿੱਛੇ ਅਸੀਂ ਤੱਕ ਆਏ ਹਾਂ ਜੇ ਸਿਮਰਨ ਦੀ ਸਤਕ ਨੂੰ ਪਕੜਕੇ ਅਸੀਂ ਕੈਲਾਸ—ਪਰਬਤ ਭਾਵ ਆਤਮ-ਪਰਬਤ ਕੋਲ ਤਾਂ ਆ ਪੁੱਜੇ, ਹੁਣ ਇਸ ਪਹਾੜ ਦੀ ਸਿਖਰ ਚੋਟੀ ਉਪਰ ਚੜ੍ਹਣਾ ਹੈ। ਯਾਂ ਇਉਂ ਸਮਝੇ ਜੁ ਹਿਮਾਚਲ ਪਰਬਤ ਤੋਂ ਟੱਪ ਪਗੂਮੰਡਲ ਦੇ ਸਦਾਲਈ ਨਿਹਚਲ ਥਾਨ ਤੇ ਜਾਣਾ ਹੈ।

ਇਸ ਅੰਘਟ ਘਾਟੀ, ਇਸ ਮੰਜ਼ਲ, ਇਸ ਮਰਹਲੇ ਲਈ ਯਾਂ ਕਿਸੇ ਸੁਖਮ ਹਵਾਈ-ਜਹਾਜ਼ ਦੀ ਲੋੜ ਹੈ ਜੇ ਸਾਨੂੰ ਉਡਾਕੇ ਉਪਰ ਪ੍ਰਿਤਮ ਦੇ ਦੇਸ਼ ਵਿੱਚ ਲੈ ਜਾਵੇ, ਤੇ ਜੇ ਅਜਿਹਾ ਉਡਣ-ਖਟੇਲਾ ਕੋਈ ਨਹੀਂ ਤਾਂ ਕਿਸੇ ਅਜਿਹੇ ‘ਪੰਡੀ’ ਦੀ ਲੋੜ ਹੈ ਜੇ ਉਕਾਬ (ਵੱਡੀ ਇੱਲ੍ਹੀ) ਵਾਂਝਣ ਉੱਚੀਆਂ ਤੋਂ ਉੱਚੀਆਂ ਉਡਾਰੀਆਂ ਮਾਰੇ ਤੇ ਜ਼ਮੀਨ ਅਸਮਾਨ ਇਸ ਤਰ੍ਹਾਂ ਜੇੜ ਦੇਵੇ ਜਿਸ ਤਰ੍ਹਾਂ ਬੱਦਲਾਂ ਵਾਲੇ ਦਿਨ ਸਤ-ਰੰਗੀ ਪੀਂਘ (Rainbow) ਧਰਤੀ ਨੂੰ ਅਕਾਸ਼ ਨਾਲ ਜੋੜਦੀ ਹੈ। ਪਰ ਅਜਿਹਾ ਪੰਡੀ ਕਿਹੜਾ ਹੋ ਸਕਦਾ ਹੈ? ਉਹ ਕਿਹੜਾ ਉਡਣ-ਪੰਧੇਰੂ ਹੈ ਜੇ ਆਪਣਾ ਆਲੂਣਾ ਧਰਤੀ ਉਪਰ ਨਹੀਂ ਸਗੋਂ ਆਤਮ ਪਰਬਤ ਦੀ ਉਪਰਲੀ ਤੋਂ ਉਪਰਲੀ ਟੋਜੀ ਉਪਰ ਬਣਾਉਂਦਾ ਹੈ? ਉਹ ਕਿਹੜਾ ਗੁਪਤ—ਪੰਡੀ ਹੈ ਜੇ ਗੁਪਤ ਹੋਣ ਪਰ ਵੀ ਪੰਡੀਆਂ ਦਾ ਸਰਦਾਰ

1. ਨੋਟ :—ਸਾਡੀਆਂ ਪੁਸਤਕਾਂ ਵਿੱਚ ‘ਗਰੁੜ’ ਬ੍ਰਹਮ-ਗਿਆਨ ਦਾ ਵਾਹਨ ਹੈ; ਮੁਸਲਮਾਨ ਵੀਰ ‘ਸੀ-ਮੁਰਗ’ ਪੰਡੀ ਕੋਹ-ਕਾਫ (ਸੁਮੇਰ) ਉਪਰ ਮੰਨਦੇ ਹਨ; ਤੇ ਈਸਾਈ ਭਰਾ ਆਖਦੇ ਹਨ ਜੁ ਰੂਹ-ਉਲ-ਕੁਦਸ (Holy ghost) ‘ਘੁੱਘੀ’ (Dove), ਜੋ ਮਾਸੂਮ ਪੰਡੀ ਹੈ (Innocence Personified) ਉਸ ਰਾਹੀਂ ਆਈ।

ਗਿਣਿਆ ਗਿਆ ਹੈ ? ਉਹ ਕਿਹੜਾ ਅਲੋਕਿਕ ਪੰਛੀ ਹੈ ਜਿਸ ਦੇ ਖੰਬ ਵਦਾਂ ਵਿੱਚ ਸੋਨੇ (ਸੁਪਰਨ) ਦ ਦੱਸੇ ਗਏ ਹਨ ? ਉਹ ਕਿਹੜਾ 'ਹੁਮਾ' ਉਡਣ-ਪੰਖੇਰੂ ਹੈ ਜਿਸ ਦਾ ਪਰਛਾਵਾਂ, ਆਖਦੇ ਹਨ, ਕੰਗਾਲਾਂ ਨੂੰ ਮਹਾਰਾਜੇ ਬਣਾ ਦੇਂਦਾ ਹੈ ? ਦਸਮੇਸ਼ ਪਿਤਾ ਜੀ ਪਾਸੋਂ ਵੀ ਇਕ ਵਾਰੀ ਸੰਗਤਾਂ ਨੇ ਪ੍ਰਸ਼ਨ ਪੁੱਛਿਆ ਸੀ ਜੁ ਹੇ ਪਰਮ ਕਿਰਪਾਲੂ ਪਿਤਾ ਜੀ ਸਾਨੂੰ ਉਹ 'ਅਨਲ' ਪੰਛੀ ਦੱਸੇ ਜਿਹੜਾ ਆਪਣਾ ਆਲੂਣਾ ਅਕਾਸ਼ ਉਪਰ ਬਣਾਉਂਦਾ ਹੈ ਪਰ ਅੰਡੇ ਇਸ ਧਰਤੀ ਉਪਰ ਰੱਖਦਾ ਹੈ, ਜਿਸ ਪੰਛੀ ਨੂੰ ਜੁਗੇ ਜੁਗ ਰਾਜੇ ਮਹਾਰਾਜ਼ ਤੇ ਸਿਕਾਰੀ ਲੱਭਦੇ ਆਏ ਹਨ, ਕਿਉਂਕਿ ਇਹ ਉਹ ਪੰਛੀ ਹੈ ਜੋ ਰੱਖਣ ਵਾਲੇ ਨੂੰ ਕਾਰੁੰ ਵਰਗੇ ਗੁਪਤ-ਖਜ਼ਾਨੇ ਢੂੰਡ ਦਸਦਾ ਹੈ। ਪਰਮ -ਪਿਤਾ ਜੀ ਨੇ ਜੋ ਜੁਆਬ ਦਿਤਾ ਸੀ ਉਹ ਅੱਜ ਅਸਾਂ ਫਿਰ ਢੂੰਡਣਾ ਹੈ, ਤੇ ਢੂੰਡ ਕੇ ਆਪਣੇ ਉਪਰ ਜਰਨਾ ਹੈ। ਸਾਨੂੰ ਪਤਾ ਹੈ ਜੁ ਲੋਕੀ ਆਖਦੇ ਹਨ ਕਿ ਗੁੱਝੇ ਖਜ਼ਾਨਿਆਂ ਉਪਰ ਗੁੱਗੇ (ਵੱਡੇ-ਸੱਪ) ਦੀ ਰਖਵਾਲੀ ਹੈ। ਫਿਰ ਉਹ ਕਿਹੜਾ ਪੰਛੀ ਹੈ ਜੋ ਇਨ੍ਹਾਂ ਭਿਆਨਕ ਸੱਪਾਂ ਨੂੰ ਮਾਰ ਖਜ਼ਾਨੇ ਦੀ ਕੰਜੀ ਸਾਡੇ ਹਵਾਲ ਪਰ ਦੇਂਦੇ ਹੈ ? ਨਾਲ ਹੀ ਇਹ ਸੌਚਣਾ ਹੈ ਜੁ ਇਹ ਪੰਛੀ ਕਿਸ ਕਿਸ ਗੁਪਤ ਕੰਦਰਾ ਵਿੱਚ ਰਹਿੰਦਾ ਹੈ, ਕਿਹੜੇ ਅਕਾਸ਼ ਵਿੱਚ ਰਹਿੰਦਾ ਹੈ, ਗੁਰੂ ਮਹਾਰਾਜ ਦਸਦੇ ਹਨ ਜੁ ਇਕ ਅਕਾਸ਼ ਪਾਤਾਲ ਨਹੀਂ ਇਹ ਤਾਂ ਬੇਅੰਤ ਹਨ :—

ਅਨਿਕ ਅਕਾਸ਼ ਅਨਿਕ ਪਾਤਾਲ ।

ਅਨਿਕ ਮੁਖੀ ਜਪੀਐ ਗੋਪਾਲ ।

...

ਅਨਿਕ ਪੁਰੀਆ ਅਨਿਕ ਤਹ ਖੰਡ ।

ਅਨਿਕ ਰੂਪ ਰੰਗ ਬ੍ਰਹਮੰਡ ।

...

ਅਨਿਕ ਜੁਗਾਦਿ ਦਿਨਸ ਅਰੁ ਰਾਤਿ ।

ਅਨਿਕ ਪਰਲਉ ਅਨਿਕ ਉਤਪਾਤਿ ।

(ਸਾਰੰਗ ਮ: ੫)

ਜਦ ਇਕ ਆਕਾਸ਼ ਨਹੀਂ ਸੱਤ ਆਕਾਸ਼ ਨਹੀਂ, ਅਨੇਕ, ਬੇਅੰਤ ਹਨ ਤਾਂ ਇਸ ਪੰਛੀ ਦਾ ਆਲੂਣਾ (Nest) ਢੂੰਡਣਾ ਅਤਿਅੰਤ ਹੀ ਮੁਸਕਲ ਹੋ ਜਾਂਦਾ ਹੈ। ਹਾਂ ਜੀ, ਇਹ ਘਾਟੀ ਔਘਟ, ਰਸਤਾ ਬਿਖਮ ਤੇ ਮੰਜ਼ਲ ਕਠਿਨ ਹੈ, ਤੇ ਜੇ ਮੇਰੇ ਹੱਥ ਵਿਚ ਜਾਗਦੀ ਜੋਤ ਗੁਰੂ-ਗ੍ਰੰਥ ਨੀਉਂ ਨਾ ਹੁੰਦੇ ਤਾਂ ਇਸ ਟੀਸੀ ਉਪਰ ਪਹੁੰਚਣਾ ਛੱਡ ਸਿਰ ਚੁੱਕ ਕੇ ਤੱਕਣਾ ਵੀ ਡਾਢਾ ਮੁਸਕਲ ਸੀ। ਪਰ ਗੁਰੂ ਮੇਰੇ ਅੰਗ ਸੰਗ ਸਨ, ਸਿਮਰਨ ਦੀ ਹੀ ਲੋੜ ਸੀ—

“ਗੁਰੂ ਮੇਰੇ ਸੰਗਿ ਸਦਾ ਹੈ ਨਾਲੇ ।
ਸਿਮਰਿ ਸਿਮਰਿ ਤਿਸੁ ਸਦਾ ਸਮ੍ਭਾਲੇ ।”

[ਆਸਾ ਮ:੫]

ਜਿਉਂ ਜਿਉਂ ਸਿਮਰਨ ਦੀ ਮੰਜ਼ਲ ਹੋਈ ਤਿਉਂ ਮਾਨੇ ਇੱਕ ਅਕਾਸ਼ ਵਿੱਚੋਂ ਲੰਘ ਦੂਜੇ ਆਕਾਸ਼ੀਂ ਚੜ੍ਹਦਾ ਗਿਆ, ੧ ਤੇ ਦੂਜੇ ਵਿੱਚੋਂ ਤੀਜੇ ਵਿੱਚ । ਇਸ ਤਰ੍ਹਾਂ ਬੇਅੰਤ ਅਕਾਸ਼ ਟੱਪ ਮੈਂ ਇੱਕ ਦਿਨ ਵੱਡੇ ਦੋ-ਰਾਹੇ (Cross way) ਤੇ ਜਾ ਪੁੱਜਾ । ਇੱਥੋਂ ਦੇ ਰਸਤੇ ਨਿਖੜਦੇ ਸਨ ; ਇੱਕ ਰਸਤਾ ਤਾਂ ਉਪਰ ਵੱਲ ਚੜ੍ਹਦਾ ਸੀ ਤੇ ਦੂਜਾ ਹੋਰ-ਫੇਰ ਪਾਕੇ ਹੇਠਾਂ ਆਉਂਦਾ ਸੀ ਇਸ ਦੋ-ਰਾਹੇ ਉਪਰ, ਮੈਨੂੰ ਯਾਦ ਹੈ, ਮੈਨੂੰ ਮੇਰੇ ਪਿਆਰੇ ਮਹਾਂ ਕਿਰਪਾਲੂ ਪਿਤਾ ਗੁਰੂ ਅਮਰ ਦੇਵ ਜੀ ਆ ਮਿਲੇ । ਰੱਬੀ ਰੌ ਵਿੱਚ ਮਸਤ, ਰੰਗਨਾਲ ਰੰਗੇ ਹੋਏ, ਨੂਰੇ ਨੂਰ । ਪਰ ਨੂਰ ਹੋਣ ਉਪਰ ਵੀ ਉਨ੍ਹਾਂ ਦੀ ਸੁਵੰਨੜੀ ਦੇਹੀ ਵਿੱਚ ਮੇਮ ਵਰਗਾ ਨਰਮ ਦਿਲ ਸੀ ਜੋ ਆਪਣੇ ਗੁਰਸਿੱਖਾਂ ਦੀ ਬਿਰਹੋਂ ਦੀ ਅੱਗ ਨ ਲ ਛਟ ਪਟ ਪੰਘਰ ਜਾਂਦਾ ਸੀ । ਮੈਂ ਉਨ੍ਹਾਂ ਨੂੰ ਅਗਾਹਾਂ ਦਾ ਰਸਤਾ ਪੁੱਛਿਆ । ਮੈਂ ਬੱਚਾ ਸਾਂ, ਬਾਲਕ ਸਾਂ, ਘਾਟੀ ਅੰਖੀ ਸੀ, ਪਰਮ-ਪਿਤਾ ਜੀ ਨੇ 'ਬੱਚੀ' ਨੂੰ, ਭੁੱਲੀ ਰੂਹ (ਜਿੰਦੜੀ)ਨੂੰ ਉਂਗਲ ਲਾ ਲਿਆ, ਤੇ ਜਿਸ ਤਰ੍ਹਾਂ ਬਾਪ ਆਪਣੀ ਪੁੱੜੀ ਨੂੰ ਗੱਲ ਲਾਉਂਦਾ ਹੈ ਉਸੇ ਤਰ੍ਹਾਂ ਗਲ ਲਾ ਮੈਨੂੰ ਚੁੰਮਿਆ । ਪਰ ਬੱਚੀ ਮੈਲੀ ਕੁਚੈਲੀ ਸੀ, ਰੋਂਦੀ ਸੀ ਤੇ ਰੋ ਰੋ ਕੇ ਬਿਹਬਲ ਹੁੰਦੀ ਸੀ। ਮੈਨੂੰ ਯਾਦ ਹੈ ਜੁ ਰੋ ਰੋ ਕੇ ਉਸ ਦੀਆਂ ਘੱਘੀਆਂ ਬਹਿ ਗਈਆਂ ਫਿਰ ਰੋਈ ਤੇ ਜ਼ਰਾ ਬੇਹੋਸ਼ ਹੋ ਗਈ । ਜਦ ਹੋਸ ਆਉਣ ਤੇ ਅੱਖਾਂ ਭੁੱਲੀਆ ਤਾਂ ਕੀ ਦੇਖਦੀ ਹੈ ਜੁ ਅਸਾਂ ਕਿਰਪਾਲੂ ਪਿਤਾ ਦੀ ਗੋਦ ਵਿਚ ਹੀ ਹੈ, ਤੇ ਮਿਹਰ ਦੀ ਝੜੀ ਉਸ ਉਪਰ ਹੋ ਰਹੀ ਹੈ । ਮਿਹਰ ਦੇ ਤ੍ਰਾਣ ਉਠਕੇ ਚਰਣ-ਕਮਲ ਗੁਰਾਂ ਜੀ ਦੇ ਪਰਸ ਕੇ, ਨਿਮਾਣੀ, ਨਿਤਾਣੀ, ਭੁੱਲੜ ਬੱਚੀ ਪਿਤਾ ਕੋਲੋਂ ਪ੍ਰੀਤਮ ਦੇ ਮਿਲਣ ਦਾ ਰਾਹ ਫਿਰ ਪੁੱਛਣ ਲੱਗੀ । ਪਿਤਾ ਨੇ ਫਿਰ ਕੰਠ ਲਾਇਆ ਤੇ ਪਿਆਰ ਨਾਲ ਚੱਚੀ, ਨੂੰ ਦੱਸਣ ਲੱਗੇ :-

'ਆਪਣੇ ਪਿਰ ਕੇ ਰੰਗਿ' ਰਤੀ
'ਮੁਈਏ' ! ਸੇਭਾਵੇਤੀ ਠਾਰੇ ।
ਸਚੈ ਸਬਦਿ ਮਿਲਿ ਰਹੀ 'ਮੁਈਏ' !
ਪਿਰੁ ਰਾਵੇ ਭਾਇ ਪਿਆਰੇ ।
ਸਚੈ ਭਾਇ ਪਿਆਰੀ ਕੰਤਿ ਸਵਾਰੀ
ਹਰਿ ਹਰਿ ਸਿਉ ਨੇਹੁ ਰਚਾਇਆ ।
ਆਪੁ ਗਵਾਇਆ ਤਾਂ ਪਿਰ ਪਾਇਆ
ਗੁਰ ਕੇ ਸਬਦਿ ਸਮਾਇਆ ।

'ਸਾ-ਧਨ ਸਬਦਿ ਸੁਹਾਇ ਪ੍ਰੇਮ ਕਸਾਈ,
ਅੰਤਰਿ ਪ੍ਰੀਤਿ ਪਿਆਰੀ ।
ਨਾਨਕ ਸਾਧਨ ਮੇਲਿ ਲਈ ਪਿਰ
ਆਪੇ ਸਾਚੇ ਸਾਹਿ ਸਵਾਰੀ ।

"ਨਿਰਗੁਣ-ਵੰਡੀਏ"
ਪਿਰੁ ਦੇਖਿ ਹਦੂਰੇ ਰਾਮ
ਗੁਰਮੁਖਿ ਜਿਨੀ ਰਾਵਿਆ 'ਮੁਈਏ'
ਪਿਰੁ ਰਵਿ ਰਹਿਆ ਭਰਪੂਰੇ ਰਾਮ !
ਪਿਰੁ ਰਵਿ ਰਹਿਆ ਭਰਪੂਰੇ ਵੇਖ ਹਜੂਰੇ
ਜੁਗਿ ਜੁਗਿ ਏਕੋ ਜਾਤਾ ।
ਧਨ ਬਾਲੀ ਭੇਲੀ ਪਿਰੁ ਸਹਜਿ ਰਾਵੈ,
ਮਿਲਿਆ ਕਰਮ ਬਿਧਾਤਾ ।
ਜਿਨੀ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ,
ਹਰਿ ਸਰਿ ਰਹੀ ਭਰਪੂਰੇ ।
ਨਾਨਕ ਕਾਮਣਿ ਸਾ ਪਿਰ ਭਾਵੈ
ਸਬਦੇ ਰਹੈ ਹਦੂਰੇ ॥ ੨ ॥
ਸੋਹਾਗਣੀ ਜਾਇ ਪੂਛਹੁ 'ਮੁਈਏ' !
ਜਿਨੀ ਵਿਚਹੁ ਆਪੁ ਗਵਾਇਆ ।
ਪਿਰ ਕਾ ਹੁਕਮੁ ਨ ਪਾਇਓ 'ਮੁਈਏ'
ਜਿਨੀ ਵਿਚਹੁ ਆਪੁ ਨ ਗਵਾਇਆ ।
ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ,
ਰੰਗ ਸਿਉ ਰਲੀਆ^੩ ਮਾਣੈ ।
ਸਦਾ ਰੰਗਿ ਰਾਤੀ ਸਹਜੇ ਮਾਤੀ
ਅਨਦਿਨੁ ਨਾਮੁ ਵਿਖਾਣੈ.....।
ਹਉਮੈ ਮਾਰਿ 'ਮੁਈਏ' !
ਤੂ ਚਲੁ ਗੁਰ ਕੈ ਭਾਏ !
ਹਰਿ ਵਰੁ ਰਾਵਹਿ ਸਦਾ 'ਮੁਈਏ' !
ਨਿਜ ਘਰਿ ਵਾਸਾ ਪਾਏ !

-
1. ਉਥੇ ਇਸਤੇ ਭਾਵ ਜਗਿਆਸੂ ਜੀਵਨ— ਦੁਹ ।
 2. ਰਵਿ, ਭਾਵ ਵਸ ਰਿਹਾ ਹੈ ਘਟਾ ਘਟਾ ਵਿਚ ।
 3. ਅਨੰਦ ਮੌਜਾ ਮਾਣੈ ।

ਨਿਜ ਘਰਿ ਵਾਸਾ ਪਾਏ ਸਬਦ ਵਜਾਏ,
ਸਦਾ ਸੁਹਾਗਣਿ ਨਾਰੀ

[ਵਡਹੰਸ ਮ: ੩ ਛੰਤ]

ਇਹ ਸਿਖਿਆ ਮੈਨੂੰ ਇਸਤਰ੍ਹਾਂ ਲੱਗੀ ਜਿਸਤਰ੍ਹਾਂ ਕੋਈ ਪ੍ਰੇਮ ਦੀਆਂ ਚਾਬਕਾਂ ਮਾਰਦਾ ਹੈ। ਨਹੀਂ ਨਹੀਂ, ਇਹ ਚਾਬਕਾਂ ਤਾਂ ਨਹੀਂ ਸਨ, ਇਹ ਤਾਂ ਵੱਟੜ-ਜਿੰਡੀ ਨੂੰ ਮਲ੍ਹਮ ਲਾਉਣੀ ਸੀ। ਇਹ ਮਲ੍ਹਮ ਕਾਰੀ ਦੀ ਮਲ੍ਹਮ ਸੀ, ਜਿੱਥ ਲੱਗ ਜਾਵੇ ਚਮੁਟ ਜਾਂਦੀ ਸੀ ਤੇ ਤਦ ਉਠਦੀ ਸੀ ਜਦ ਜਖਮ ਭਰ ਜਾਵ। ਇਸ ਮਲ੍ਹਮ ਦਾ ਪੁਰਾ ਨੁਸਖਾ ਮੈਨੂੰ ਯਾਦ ਨਹੀਂ, ਪਰ ਇਤਨਾ ਯਾਦ ਹੈ ਜੁ 'ਮੌਈਏ' ਦਾ ਮੱਖਣ ਤੇ 'ਨਿਰਗੁਣ-ਵੰਤੜੀਏ' ਦਾ ਬੋਰਿਕ ਪੰਡਰ (Boric-Powder) ਇਸ ਵਿਚ ਜ਼ਰੂਰ ਪੇਂਦਾ ਸੀ। ਜਿਸ ਵੇਲੇ ਇਹ ਪ੍ਰੇਮ-ਚਾਬਕ ਭੇਲੀ-ਬਾਲੀ ਨੂੰ ਲਗਦੀ ਸੀ ਤਾਂ ਇਉਂ ਜਾਪਦਾ ਸੀ ਜੁ ਪਰਮ-ਪਿਤਾ ਜੀ ਮੁੜ ਮੁੜ ਆਖਦੇ ਹਨ, 'ਹੋ ਮੈਂਈਏ ! ਤੂੰ ਮਰ ਮਰ... ਪਰ ਇਹ ਮਾਰਣਾ ਜੀਵ ਯਾ ਜਿਸਮ ਨੂੰ ਮਾਰਨਾ ਨਹੀਂ ਸੀ। ਨਹੀਂ,

'ਹਉਮੇ ਮਾਰਿ ਮੁੈਈਏ ਤੂੰ ਚਲ੍ਹ ਗੁਰ ਕੈ ਭਾਏ।'

'ਪਿਰ ਕਾ ਹੁਕਮੁ ਨ ਪਾਇਓ ਮੁੈਈਏ

ਜਿਨੀ ਵਿਚਹੁ ਆਪੁ ਨ ਗਵਾਇਆ।'

ਹਾਂ ਜੀ ! ਇਹ ਹਉਮੇ ਨੂੰ ਮਾਰਨਾ ਸੀ। ਪਤਾ ਨਹੀਂ ਇਨ੍ਹਾਂ ਤਿੰਨਾਂ ਅੱਖਰਾਂ—'ਮੈਂਈਏ' ਵਿਚ ਕੀ ਜਾਂਦੀ ਭਰਿਆ ਹੋਇਆ ਸੀ—ਏਹ ਮੈਨੂੰ ਮਿੱਠੇ ਲਗਦੇ ਸਨ। ਜਿਸ ਤਰ੍ਹਾਂ ਪਿਤਾ ਆਪਣੇ ਪੁੱਤਰ ਨੂੰ ਪਿਆਰ ਨਾਲ 'ਪੁੱਤਰੀ' ਆਖਦਾ ਹੈ—(ਗਾਛਹ ਪੁੜੀ ਰਾਜ-ਕੁਮਾਰਿ), ਜਿਸ ਤਰ੍ਹਾਂ ਪਤੀ ਅਪਣੀ ਇਸਤਰ੍ਹੀ ਨੂੰ 'ਪਿਆਰੜੀ' ਆਖਦਾ ਹੈ, ਇਸੇ ਤਰ੍ਹਾਂ 'ਮੁੈਈਏ' ਡਾਢਾ ਪ੍ਰੇਮ-ਭਰਿਆ ਵਾਕ ਸੀ। ਉਤੋਂ ਤਾਂ ਇਉਂ ਨਜ਼ਰ ਆਉਂਦਾ ਸੀ ਜੁ ਇਹ ਮਰਨਾ ਹੈ, ਪਰ ਦਿਲੋਂ ਇਉਂ ਨਜ਼ਰ ਆਉਂਦਾ ਸੀ ਜਿਸ ਤਰ੍ਹਾਂ ਪਿਤਾ ਜੀ ਆਖ ਰਹੇ ਹਨ, 'ਹੋ ਮੁੈਈਏ ਤੂੰ ਮਰ ਕੇ ਜੀ ਜੀ, ਸਦਾ ਜੀ ਕਿਉਂਕਿ ਇਸ ਰਸਤੇ ਜਿੰਦਗੀ ਦਾ ਰਾਹ ਹੈ, ਇਹੋ ਰਾਹ ਅੰਮ੍ਰਿਤ-ਕੁੰਡ ਨੂੰ ਜਾਂਦਾ ਹੈ ! ਹਾਂ ਜੀ, 'ਮੁੈਈਏ' ਦਾ ਵਾਕ ਮੈਨੂੰ ਇਸ ਅਵਸਥਾ ਵਿਚ ਮਾਖਿਉਂ ਜਿੱਡਾ ਮਿੱਠਾ ਲਗਦਾ ਸੀ। ਹਾਂ ਜੀ, ਇਹ ਸਚ-ਮੁਚ ਜੀਵਣ-ਗੁੜ੍ਹਤੀ ਹੈ ! ਤੇ 'ਨਿਰਗੁਣ-ਵੰਤੜੀਏ' ਵੀ ਮੁੜ ੨ ਮੈਨੂੰ ਇਹੋ ਹੀ ਉਪਦੇਸ਼ ਦੇਂਦਾ ਸੀ। ਕੀ ? ਆਖਦਾ ਸੀ ਕਿ ਜਦ ਤੋੜੀ ਤੈਨੂੰ ਅਪਣੇ ਗੁਣਾਂ ਦਾ ਅਭਿਮਾਨ ਹੈ, ਤੈਨੂੰ ਬੀ. ਏ. ਐਮ. ਏ., ਦਾ ਅਭਿਮਾਨ ਹੈ, ਤੈਨੂੰ ਨੌਕੜੀ ਚਾਕਰੀ ਤੇ ਡਿਗਰੀਆਂ ਦਾ ਅਭਿਮਾਨ ਹੈ। ਤੈਨੂੰ ਅਪਣੇ ਰਥਾਂ, ਹਾਬਿਆਂ ਤੇ ਘੋੜਿਆਂ ਦਾ ਅਭਿਮਾਨ ਹੈ, ਤੈਨੂੰ ਪੁੱਤਰਾਂ ਧੀਆਂ, ਸਾਕ ਸੰਬੰਧੀਆਂ ਅਤੇ ਹੋਰ ਧਰਿਆਂ ਦਾ ਅਭਿਮਾਨ ਹੈ ਤਦ ਤੋੜੀ ਵਾਹਿਗੁਰੂ ਤੇਰੇ ਕੋਲੋਂ ਕਰੋੜਾ ਕੋਹ ਦੁਰ ਹੈ। ਇਹ ਅਭਿਮਾਨ ਮਾਣੇ ਤੇਰੇ ਗਲ ਵਿਚ ਲੋਹੇ ਦੀਆਂ ਜੰਜ਼ੀਰਾਂ ਹਨ, ਇਹ 'ਹਉਮੇ' ਮਾਨੋ ਤੇਰੇ ਪੈਰੀਂ ਬੇੜੀਆ ਹਨ, ਇਹ ਅਭਿਮਾਨ ਮਾਨੋ ਕਿਸਤੀ ਵਿਚ ਵੱਟੇ ਹਨ ਜੋ ਉਸਨੂੰ ਡੋਬ ਰਹੇ ਹਨ, ਇਹ ਹਉਮੇ ਤੇਰਾ ਇਤਨਾ ਗੁੱਝਾ

ਵੈਰੀ ਹੈ ਜਿਤਨੀ ਕਿ ਗੁੱਝੀ ਬੰਸੰਤਰ (ਅੱਗ) ਜੋ ਲਕੜੀ ਵਿਚ ਲੁਕ ਰਹਿੰਦੀ ਹੈ ਤੇ ਆਪਣੇ ਵ੍ਰਕਤ ਉਪਰ ਜੰਗਲ ਦੇ ਜੰਗਲ ਸਾੜ ਛੱਡਦੀ ਹੈ। ਮੁਈਏ ! ਇਨ੍ਹਾਂ ਅਭਿਮਾਨਾਂ ਨੂੰ ਮਾਰ। ਗੁਣਾਂ ਨੂੰ ਛੱਡਕੇ ਐਗੁਣਾਂ ਨੂੰ ਨਹੀਂ ਪਕੜਨਾ, ਨਹੀਂ, ਗੁਣ ਐਗਣ ਦੇਹਾਂ ਤੋਂ ਪਾਰ 'ਨਿਰਗੁਣ ਵੰਤੜੀ' ਬਣਨਾ ਹੈ ਕਿਉਂਕਿ ਧੁਪ-ਛਾਂ ਦੇਵੇਂ ਬੰਧਨ ਹਨ। ਐਗਣਾਂ ਦੀਆਂ ਬੇੜੀਆਂ ਤਾਂ ਲੋਹੇ ਦੀਆਂ ਹੁੰਦੀਆਂ ਹਨ ਜੋ ਜੇਲ੍ਹਖਾਨੇ ਦੇ ਕੇਦੀਆਂ ਨੂੰ ਪਾਈਦੀਆਂ ਹਨ, ਪਰ ਗੁਣਾਂ ਦੀਆਂ ਬੇੜੀਆਂ ਸੋਨੇ ਦੀਆਂ ਹਨ ਜੋ ਰਾਜੇ ਮਹਾਰਾਜੇ, ਪੰਡਤਾਂ ਨੂੰ ਪੈਂਦੀਆਂ ਹਨ; ਪਰ ਬੇੜੀਆਂ ਬੇੜੀਆਂ ਹੀ ਹਨ ਭਾਵੇਂ ਲੋਹੇ ਦੀਆਂ ਹੋਣ ਭਾਵੇਂ ਸੋਨੇ ਦੀਆਂ ! ਇਸ ਕਰਕੇ ਅਸਾਂ ਲੋਹੇ ਤੇ ਸੋਨੇ ਦੀਆਂ ਬੇੜੀਆਂ ਤੋਂ ਪਾਰ ਟੱਪਣਾ ਹੈ। ਮੈਨੂੰ ਯਾਦ ਹੈ ਜੁ ਇਹ ਦੋ ਪਦ 'ਭੁਈਏ' ਤੇ 'ਨਿਰਗੁਣਵੰਤੜੀਏ' ਮੇਰੇ ਮੱਸਿਆ ਵਰਗ ਕਾਲੇ ਹਿਰਦੇ ਉਪਰ ਇਸ ਤਰ੍ਹਾਂ ਚਮਕਦੇ ਸਨ ਜਿਸ ਤਰ੍ਹਾਂ ਧੂ ਤੇ ਬੁਧ ਤਥਰੇ ਰਾਤ ਨੂੰ ਅਕਾਸ਼ ਉਪਰ ਜਗਮਗ ਜਗਮਗ ਕਰਦੇ ਹੋਏ ਪਾਇਲਾਂ ਪਾਉਂਦੇ ਹਨ। ਨਹੀਂ, ਨਹੀਂ, ਇਹ ਜਗਦੀਆਂ ਜੇਤਾਂ ਹੀ ਨਹੋਂ ਸਨ ਇਹ। ਉਹ ਸਮੁੰਦਰੀ ਮਸਾਲਾਂ (Light houses) ਸਨ ਜੋ ਰਾਤ ਵੇਲੇ ਜਹਾਜ਼ਾਂ ਤੇ ਅਗਨਬੰਟਾਂ ਨੂੰ ਸਿੱਧਾ ਰਾਹ ਦਸਦੀਆਂ ਹਨ ਤੇ ਉਨ੍ਹਾਂ ਨੂੰ ਪੱਥਰ ਦੀਆਂ ਚਟਾਨਾਂ ਤੋਂ ਬਚਾਉਂਦੀਆਂ ਹਨ। ਭਾਵ ਇਹ ਜੁ ਇਸ ਅਵਸਥਾ ਵਿੱਚ 'ਮੁਈਏ' ਤੇ 'ਨਿਰਗੁਣ ਵੰਤੜੀਏ' ਦੇ ਮਿੱਠ ਮਹਾਂਵਾਕ ਮੇਰੇ ਆਗੂ (Leader) ਹੋ ਟੁਰੇ। ਇਹ ਮੈਨੂੰ ਅਗਾਹਾਂ ਨੂੰ ਖਿੱਚਦੇ ਸਨ ਤੇ ਮੇਰੇ ਪੈਰ ਨਿਤਾਣੇ ਹੋਣ ਕਰਕੇ ਡਿਗ ਡਿਗ ਪੈਂਦੇ ਸਨ। ਪਰ ਨਿਉਟਿਆਂ ਦੀ ਓਟ ਗੁਰੂ ਆਪ ਹੈ, ਨਿਆਸਰਿਆਂ ਦਾ ਆਸਰ ਵੀ ਉਹ ਆਪ ਹੈ, ਇਸ ਕਰਕੇ ਅੰਝੜ ਭੁੱਲੇ ਨੂੰ ਰਾਹ ਨਜ਼ਰ ਆਉਣ ਲੱਗ ਪਿਆ। ਪਰ ਇਸ ਰਸਤੇ ਵਿੱਚ ਸੱਪ ਨੂੰ ਆਦਿ ਬਹੁਤ ਸਨ ਜੋ ਚੱਪੇ ੨ ਉਪਰ ਜਗਿਆਸੂਆਂ ਨੂੰ ਆ ਘੇਰਦੇ ਸਨ ਤੇ ਕੀ ਮਜਾਲ ਜੁ ਉਹ ਆਪਣੀਆਂ ਅੱਖਾਂ ਰਤਾ ਭਰ ਵੀ ਚੁੱਕ ਸਕੇ। ਇਨ੍ਹਾਂ ਅੰਕੜਾਂ ਤੋਂ ਘਾਬਰਕੇ ਮੈਂ ਡਿਰ ਅਪਣੇ ਪਰਮ ਪਿਤਾ ਮਿਹਰਾਂ ਦੇ ਦਾਤੇ ਗੁਰੂ ਅਮਰ ਦਾਸ ਜੀ ਕੇਲੇ ਪੁੱਛਿਆ ਜੁ ਪਿਤਾ ਜੀ ! ਇਨ੍ਹਾਂ ਸੱਪਾਂ ਆਦਿ ਦੁਸ਼ਟਾਂ ਦਾ ਕੀ ਇਲਾਜ ਹੈ, ਇਨ੍ਹਾਂ ਨੂੰ ਕਿਸ ਤਰ੍ਹਾਂ ਮਾਰਿਆ ਜਾਵੇ ਯਾ ਰੋਕਿਆ ਜਾਵੇ ? ਲੋਕੀ ਆਖਦੇ ਹਨ ਜੁ ਇੱਕ 'ਗਰੂੜ' ਪੰਛੀ ਹੈ ਜੋ ਇਨ੍ਹਾਂ ਵੈਰੀਆਂ ਨੂੰ ਮਾਰਦਾ ਹੈ। ਤਾਂ ਪਿਤਾ ਜੀ ਨੇ ਇਉਂ ਉੱਪਰ ਦਿੱਤਾ :—

'ਮਾਇਆ 'ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ।
ਬਿਖੁ ਕਾ ਮਾਰਣ ਹਰਿ ਨਾਮੁ ਹੈ ਗੁਰ 'ਗਰੂੜ' 'ਸਬਦ' ਮੁਖਿ ਪਾਇ।'

(ਸਲੋਕ ਵਾਰਾਂ ਤੋਂ ਵਧੀਕ ਮ: ੩:)

ਤਾਂ ਪਤਾ ਲੱਗਾ ਜੁ ਭੁਇਅੰਗਮ ਭਾਵ ਜਿਸ ਦੇ ਅੰਗ ਪ੍ਰਿਥਵੀ (ਭੂ) 'ਨਾਲ ਲੱਗੇ ਹਨ ਉਹ ਸਰਪਣੀ ਹੈ, ਕਿਉਂਕਿ ਸਰਪਣੀ ਅਕਾਸ਼ ਵਿੱਚ ਨਹੀਂ ਉਡ ਸਕਦੀ। ਇਹ

1. ਭੁਇਅੰਗਮ ਦਾ ਭਾਵ ਹੈ ਜਿਸ ਦਾ ਅੰਗ ਯਾ ਪੇਟ ਪ੍ਰਿਥਵੀ (ਭੂ) ਨਾਲ ਲੱਗਾ ਹੋਇਆ ਹੋਵੇ; ਸਰਪਣੀ ਯਾ ਮਾਇਆ।

ਤਾਂ ਮੁੜ ੨ ਖੱਡਾਂ ਵਿੱਚ ਵੜਦੀ ਹੈ ਅਤੇ ਚਾਹੁੰਦੀ ਹੈ ਜੁ ਹੋਰ ਜੀਆ-ਜੰਤ ਵੀ ਇਸ ਵਾਂਗਣ ਪ੍ਰਿਬਵੀ ਭਾਵ ਮਾਇਆ ਨਾਲ ਲਿਪਟੇ ਰਹਿਣ ਤੇ ਅਕਾਸ਼ (ਆਤਮਾ) ਵੱਲ ਉਡਾਰੀ ਨਾ ਮਾਰਨ । ਇਸ ਮਹਾਂ ਭਿਆਨਕ ਸਰਪਣੀ ਨੂੰ ਕਾਬੂ ਕਰਨ ਵਾਲੀ ਬੱਸ ਇਕੋ ਹੀ ਬੇਦੂਕ ਹੈ, ਕੀ ? ਸਿਮਰਣ ਜਾਂ ਹਰਿਨਾਮ --ਪਰ ਹਰਿ-ਨਾਮ ਦੀ ਉਹ ਅਵਸਥਾ ਜਿਸ ਨੂੰ 'ਸਬਦ' ਆਖਿਆ ਗਿਆ ਹੈ, ਭਾਵ ਜਿਸ ਵਕਤ ਲੂੰ ਲੂੰ ਵਿਚੋਂ, ਰਗ! ਰਗ ਵਿਚੋਂ, ਸੁਆਸ ਸੁਆਸ ਵਿਚੋਂ ਨਾਮ ਦੀ ਅਣੁਟ ਧਾਰ ਛਾਲਾਂ ਮਾਰਕੇ ਨਿਕਲੇ । ਇਸ ਕਰਕੇ 'ਗਰੂੜ' ਕੀ ਹੈ ? ਗਰੂੜ ਸਬਦ ਹੈ—'ਸਬਦ' ਦੀ ਉਹ ਅਵਸਥਾ ਜੋ 'ਹਉਮੈ' ਨੂੰ ਮਾਰਦੀ ਤੇ 'ਮੈਈਏ' 'ਯਾ' ਨਿਰਗੁਣ-ਵੰਤੜੀਤੇ' ਦੀ ਪਦਵੀ ਉਪਰ ਪਹੁੰਚਾਦੀ ਹੈ । ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀਉ ਅਪਣੀ ਪਵਿੱਤ੍ਰ ਬਾਣੀ ਦੁਆਰਾ ਦਸਦੇ ਹਨ ਜ ਮਨ ਡਾਢਾ ਚੰਚਲ ਹੈ; ਬਾਂਦਰ ਵਾਂਛਨ ਸਾਨੂੰ ਦਸਾਂ ਵਿਚ ਖਰਾਬ ਕਰਦਾ ਹੈ ਯਾ ਮਸਤ ਹਾਬੀ ਵਾਂਛਣ ਸੁਆਰ ਨੂੰ ਹੇਠਾਂ ਡੇਗਦਾ ਹੈ । ਇਸ ਨੂੰ ਕਿਸੇ ਤਰ੍ਹਾਂ ਕਾਬੂ ਕਰਨਾ ਜ਼ਰੂਰੀ ਹੈ ।

‘ਮਨ ਗੁਰਮਤਿ ਚਾਲ ਚਲਾਵੈਗੇ ॥
ਜਿਉ ਮੈਗਲ੍ਹੁ ਮਸਤ ਦੌਜੈ ਤਲਿ ਕੁੰਡੇ
ਗੁਰ ਅੰਕਸੁੰ ‘ਸਬਦ’ ਦ੍ਰਿੜਾਵੈਗੇ ॥ ੧ ॥ ਰਹਾਉ ॥
ਚਲਤੇ ਚਲੈ ਚਲੈ ਦਹ ਦਹ ਦਿਸਿ
ਗੁਰੂ ਰਾਬੈ ਹਰਿ ਲਿਵ ਲਾਵੈਗੇ ॥
ਸਤਿਗੁਰੁ ‘ਸਬਦ’ ਦੇਇ ਰਿਦ ਅੰਤਰਿ
ਮੁਖਿ ਅੰਮ੍ਰਿਤੁ ਨ ਮੁ ਚੁਆਵੈਗੇ ॥ ੨ ॥
ਬਿਸੀਅਰਾ ਬਿਸੂ ਭਰੇ ਹੈ ਪੂਰਨ
ਗੁਰੁ ‘ਗਰੂੜ’ ‘ਸਬਦੁ’ ਮੁਖਿ ਪਾਵੈਗੇ ॥
ਮਾਇਆ ਭੁਇਅੰਗਾ ਤਿਸੁ ਨੇੜੇ ਨ ਆਵੈ
ਬਿਖ ‘ਝਾਰਿ ਝਾਰਿ ਲਿਵ ਲਾਵੈਗੇ ॥ ੨॥
ਸੁਆਨ ਲੋਭੁ ਨਗਰ ਸਹਿ ਸਬਲਾ
ਗੁਰੁ ਖਿਨ ਮਹਿ ਮਾਰਿ ਕਢਾਵੈਗੇ ॥
...
ਲਾਹਾ ਨਾਮੁ ਗੁਰਮਤਿ ਲੈ ਚਾਲਹੁ
ਹਰਿ ਦਰਗਾਹ ਪੈਧਾ ਜਾਵੈਗੇ ॥’

(ਕਾਨਡਾ ਮ: ੪)

ਹੁਣ ਨਿਸਚਾ ਹੋਇਆ ਜੁ ਸਚ-ਮੁਚ ਗਰੂੜ ਪੰਛੀ ਜਿਸ ਦੀ ਤਲਾਸ਼ ਸੀ ‘ਸਬਦ’

- | | |
|-------------|------------------------------------------------------------------|
| 1. ਹਾਬੀ । | 2. ਲੋਹਾ (ਕੁੰਡਾ) ਹਾਬੀ ਨੂੰ ਕਾਬੂ ਕਰਨ ਵਾਲਾ, 3. ਬਹੁਤ ਵਿਸ ਵਾਲੇ ਬਿੱਛੂ । |
| 4. ਸੱਪ । | 5. ਜ਼ਹਰ ਕੱਢਕੇ ਲਿਵ ਲਾਉਣਗੇ । 6. ਕੁੰਤਾ । |
| 7. ਤਾਕਤਵਰ । | 8. ਨਫਾ । |

ਅਰਥਾਤ 'ਨਾਮ-ਪ੍ਰਗਾਸ' ਹੀ ਹੈ—ਪਰ ਪ੍ਰਗਾਸ ਦੀ ਉਹ ਅਵਸਥਾ ਜਦ ਹਉਮੈ, ਮੈਂ, 'ਤੂੰ' ਮਮਤਾ ਦੀ ਮਸ, ਸਿਆਹੀ ਯਾ ਜੰਗਾਲ (rust) ਘੁਲਣ ਲਗ ਪਵੇ। ਸਬਦ (ਨਾਮ) ਉਹ ਰਸਾਇਣ ਹੈ ਜੋ ਸੋਨੇ-ਚਾਂਦੀ ਜਿੱਡੀ ਕਰੜੀ ਧਾਤ ਨੂੰ ਵੀ ਸਾੜ ਛੱਡਦੀ ਹੈ। ਮਾਇਆ ਸਰਪਣੀ ਹੈ, ਇਸ ਨੂੰ ਮਾਰਨ ਵਾਲਾ ਗੁਪਤ—ਪੰਫੀ ਵੀ ਸਬਦ ਭਾਵ 'ਨਾਮ' ਹੈ :—

'ਇਉਂ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥
ਗੁਰਮਤਿ ਹੋਇ ਵੌਚਾਰੀਐ ਸੁਪਨਾ ਇਹੁ ਜਗ ਲੋਇ ॥
ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥
ਵਿਰਲ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥
ਨਾਨਕ ਨਾਮੁ ਨ ਵੀਸਰੈ ਛੁਟੈ ਜਬਦੂ ਕੰਮਾਇ ॥
(ਸਿਰੀ ਰਾਗ ਮ: ੧)

"ਗੁਰਮੁਖਿ ਅਪਣਾ ਮਨੁ ਮਾਰਿਆ
ਸਬਦਿ ਕਸਵਟੀ ਲਾਇ ॥"

(ਸਿਰੀ ਰਾਗ ਵਾਰ ਮ: ੧)

ਤਾਂ ਪਤਾ ਲੱਗਾ ਜੁ ਮਨ ਦੇ ਮਾਰਨ ਦੀ ਸੱਚੀ ਕਸਵੱਟੀ ਸਬਦ ਭਾਵ ਨਾਮ ਹੈ। ਸ੍ਰੀ ਗੁਰੂ ਗ੍ਰੰਥ ਜੀਉ ਸੱਚੇ ਸੁੱਚੇ ਸਾਧੂ ਹਨ ਕਿਉਂਕਿ ਉਹ ਸਾਨੂੰ ਇਸੇ ਪੰਫੀ ਵਲ ਖਿੱਚ ਕੇ ਲੈ ਜਾ ਰਹੇ ਹਨ :—

ਬਿਸੀਅਰ ਕਉ ਬਹੁ ਦੂਧੁ ਪੀਆਈਐ
ਬਿਖ ਨਿਕਸੈ ਫੋਲਿ ਫੁਲੀਠਾ ॥
ਹਰਿ ਪ੍ਰਭੁ ਆਨਿ ਮਿਲਾਹੁ ਗੁਰੁ ਸਾਧੂ
ਘਸਿ 'ਗਰੁੜ' ਸਬਦੁ ਮੁਖਿ ਲੀਠਾ ॥
ਜਨ ਨਾਨਕ ਗੁਰ ਕੇ ਲਾਲੇ ਗੋਲੇ
ਲਗ ਸੰਗਤਿ ਕਰੂਆ ਮੀਠਾ ॥

(ਗਊੜੀ ਪ੍ਰਕਥੀ ਮ:੩)

ਮਾਇਆ ਸਰਪਣੀ ਨੂੰ ਮਾਰਨਾ ਸੌਖੀ ਗੱਲ ਨਹੀਂ। ਇਹ ਬ੍ਰਹਮ—ਵਿਚਾਰ ਦੀ ਉੱਚ, ਤੇ ਸੁੱਚੀ ਘਾਟੀ ਹੈ ਜਿਸ ਤੇ ਅੱਪੜਨ ਬਗੈਰ ਹੋਰ ਉੱਨਤੀ ਅਸੰਭਵ ਹੈ। ਸਾਰਾ ਭੇਦ ਅਧਿਆਤਮ ਵਿੱਦਿਆ ਦਾ ਇਹ ਹੈ ਜੁ ਕਿਸੇ ਤਰ੍ਹਾਂ ਇਹ ਮਰੇ। ਜੋ ਇਸਨੂੰ ਮਾਰਦਾ ਹੈ ਅਸਲੀ ਸੂਰਾ ਵਰਿਆਮ ਬਹਾਦਰ ਉਹੀ ਹੈ :—

"ਜੇ 'ਇਸੁ ਮਾਰੇ ਸੋਈ ਸੂਰਾ ॥
ਜੇ ਇਸੁ ਮਾਰੇ ਸੋਈ ਪੂਰਾ ॥
ਜੇ ਇਸੁ ਮਾਰੇ ਤਿਸਹਿ ਵਡਿਆਈ ॥

જે ઇસુ મારે તિસ કા દૃષ્ટિ જાઈ ॥

...
 જે ઇસુ મારે તિસ કા દૃષ્ટિ નાહિ ।
 જે ઇસુ મારે સુ નામ સમાહિ ।
 જે ઇસુ મારે તિસ કો ત્રિસ્તન બઝે ।
 જે ઇસુ મારે સુ દરગાહ સિઝે । ૨ ।
 જે ઇસુ મારે સે પનવીંતા ।
 જે ઇસે મારે સે પતિવીંતા ।
 જે ઇસુ મારે સેદી જતી ।
 જે ઇસુ મારે તિસુ હોવે ગતી । ૩ ।

...
 ઇસુ મારી બિનુ બાએ ન પરૈ ।
 કોટિ કરમ જાપ તાપ કરૈ ।

(ગાન્ધીજી મઃ ૫)

સ્રી પંચમ પાત્રાંહ જી દસદે હન :—

‘ગુરિ દુઃખિયા જાબી હૈ મારી ॥
 કહુ નાનક સે બ્રહ્મ બીજારી ॥’

હાં જી, ઉહા હી બ્રહ્મ ગિਆની જા બ્રહ્મ-બીજારી હૈ જે હઉમેં મારદા હૈ । હઉમેં, મમતા નૂં મારન વાસતે હી સુંભે જતન હન, સંભે જાત તાપ હન । હઉમેં મારન લઈ હી સારે દીન મજૂહથ રચે હોએ હન । કોઈ મારગ સિંધે હુદે હન કોઈ પુઠે । મહાત્મા બુધ (Buddha) જી મહારાજ ને માદિઆ દે મારન લઈ ઇક લેંમા ચેંડા રસતા દ્વારા હૈ જિસ હૈ અંઠાં યુરા વાલા પહોંચા ‘આખદે હન । (Budha's Eightfold Path or Wheel) । ઇસે તરું પુરાઠન યોગ દે વી અંઠ અંગ દર્શને હોએ હન, (અસ્ત્રાંગ-યોગ-Patanjali's Yoga) । પર ઇનું અંઠાં અંગાં વિચ જાણા માનેં અઠસઠ ઘાટીઓં નૂં ટેપણા હૈ, તે ઇતનાં સફર જે કોઈ કર વી સકે તાં વી આદમી આપણે નિજ-ઘર નૂં નહીં અપ્પણ સકદા । પર ‘સિમરન’ દા રસતા સુખેન તે સિંધા હૈ, હેરાં ફેરાં (Zigzags) નૂં ડેડ ઇહ ‘સ઼બદ’ દી ઘાટી નૂં અવ્વેસ જા પુંજદા હૈ— જિસ તરું કોઈ આદમી હવાઈ જીહાજી તે ચર્ચ આપણે ટિકાણે તે ઘેરિઓં દી બજાએ મિંટાં વિચચ ચલ જાવે । જે કિસે સંપ નૂં મારના હોવે તાં ઉસનૂં ઇંચ ઇંચ કરકે વંચ દેણ નાલ સંપ નહીં મરદા, પર સિરી ફેહણ નાલ સંપ ઝણ હી મર જાંદા હૈ ભાવેં યજ્ઞ ના વી મારિા જાવે । ઇસે તરું

ਮਾਇਆ ਸਰਪਣੀ ਅਸਟਾਂਗ-ਯੋਗ' ਯਾ 'ਅੱਠ ਪੁਰੇ ਪਹੀਏ' ਦੇ ਚੱਕਰਾਂ ਨਾਲ ਕਾਬੂ
ਨਹੀਂ ਆਉਂਦੀ, ਸਿਮਰਨ ਸ਼ਕਤੀ ਦੇ ਰਾਹੀਂ ਇਸਦੀ ਸਿਰੀ ਕਾਬੂ ਆਉਣ ਨਾਲ
ਸਰਪਣੀ ਵਸੋਂ ਹੋ ਜਾਂਦੀ ਹੈ :—

ਮਾਇਆ ਹੋਈ 'ਨਾਗਨੀ ਜਗਤਿ ਰਹੀ ਲਪਟਾਇ ।
ਇਸ ਕੀ ਸੇਵਾ ਜੋ ਕਰੇ ਤਿਸਹੀ ਕਉ ਫਿਰਿ ਖਾਇ ।
ਗੁਰਮੁਖਿ ਕੋਈ 'ਗਾਰੜੂ'^੧ ਤਿਨਿ ਮਲਿ ਦਲਿ ਲਾਈ ਪਾਇ ।
ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵਲਾਇ ।

ਮਾਇਆ ਨੂੰ ਦਲ-ਮਲ ਕਰਨ ਵਾਲੀ ਅੰਖਧੀ ਗਰੁੜ ਸ਼ਬਦ ਹੈ । ਜਿਸ ਨੂੰ
ਇਹ ਅੰਖਧੀ ਲੱਭ ਗਈ ਉਸ ਦੀ ਭੁਖ ਦੂਰ ਹੋ ਗਈ, ਜਿਸ ਨੂੰ ਇਹ ਕਵਰ (ਰਖ)
ਪ੍ਰਾਪਤ ਹੋ ਗਿਆ ਉਸ ਦੀਆਂ ਬਲਾਵਾਂ ਦੂਰ ਹੋ ਗਈਆਂ, ਜਿਸ ਨੂੰ ਇਹ ਖੀਰ ਮਿਲ
ਗਈ ਉਸਦੀ ਤ੍ਰਿਸ਼ਨਾ (ਭੁਖ) ਬੁਝ ਗਈ, ਜਿਸ ਨੂੰ ਇਹ ਬੇੜੀ ਮਿਲ ਗਈ ਉਹ ਸੰਸਾਰ
ਸਾਗਰ ਤੋਂ ਤਰ ਕੇ ਪਾਰ ਹੋ ਗਿਆ, ਜਿਸ ਨੂੰ ਇਹ ਦੀਪਕ ਮਿਲ ਗਿਆ ਉਸ ਲਈ
ਅੰਧਕਾਰ ਵਿੱਚ ਗਿਆਨ-ਚਾਨਣ ਹੋ ਗਿਆ, ਜਿਸ ਦੀ ਇਹ ਤੀਜੀ—ਅੱਖ ਖੁੱਲ ਗਈ
ਉਹ ਮਾਨੇਂ ਮਹਾਂ-ਦੇਵ ਹੋ ਗਿਆ, ਜਿਸ ਨੂੰ ਇਹ ਪਿੰਜਰਾ ਲੱਭ ਪਾਇਆ ਉਹ ਪੰਛੀ
ਕਾਲ—ਬਿੱਲੀ ਤੋਂ ਬਚ ਗਿਆ—

'ਐਸੇ ਸਹਾਈ ਹਰਿ ਕੋ 'ਨਾਮ' ।
ਸਾਧ ਸੰਗਤਿ ਭਜੁ ਪੁਰਨ ਕਾਮ ॥ ਰਹਾਉ ॥
'ਬੂਡਤ ਕਉ ਜੈਸੇ ਬੇੜੀ ਮਿਲਤ ।
ਬੂਡਤ ਦੀਪਕ ਮਿਲਤ 'ਤਿਲਤ ।
ਜਲਤ ਅਗਨੀ ਮਿਲਤ ਨੀਰ ।
ਜੈਸੇ ਬਾਰਿਕ ਮੁਖਹਿ 'ਖੀਰ ॥ ੧ ॥
ਜੈਸੇ ਰਣ ਮਹਿ ਸਖਾ ਭ੍ਰਾਤ ।
ਜੈਸੇ ਭੂਖੇ ਭੋਜਨ ਮਾਤ ।
ਜੈਸੇ 'ਕਿਰਖਹਿ ਬਰਸ ਮੇਘ ।
ਜੈਸੇ ਪਾਲਨਸਰਨਿ ਸੇਘ ॥
'ਗਰੁੜ' ਮੁਖਿ ਨਹੀਂ ਸਰਪ 'ਤ੍ਰਾਸ ।
^੨ਸੂਆ ਪਿੰਜਰਿ ਨਹੀਂ ਖਾਇ ਬਿਲਾਸੁ ॥
...

1 ਸੱਪਣੀ । 2 ਗਰੁੜ 'ਸ਼ਬਦ ਨਾਮ ਹੈ । 3 ਫੂਡਤ । 4 ਤੇਲ ।

5 ਦੁਧ ਮਾਂ ਦਾ । 6 ਗਰਮੀ ਰੁਤ ਵਿੱਚ ਮੌਹਿ । 7 ਸ਼ਬਦ । 8 ਡਰ ।

9 ਤੇਤਾ (ਜੀਵ) । 10 ਬਿੱਲੀ ਭਾਵ ਕਾਲ ।

ਬਹੁਤੁ ਉਧਮਾ ਬੋਰ ਕਹੀ ।
 ਹਰਿ ਅਗਮ ਅਗਮ ਅਗਾਧਿ ਤੁਹੀ ।
 ਉਚ ਮੂਚੈ ਬਹੁ ਅਪਾਰ ।
 ਸਿਮਰਤ ਨਾਨਕ ਤਰੇ ਸਾਰ ।

(ਮਾਲੀ ਗਊੜਾ ਮ: ੫)

ਹਾਂ ਜੀ ਬੱਸ ਸਿਮਰਨ ਦੇ ਯਤਨ ਨਾਲ ਹੀ ਛੁਟਕਾਰਾ ਹੋ ਸਕਦਾ ਹੈ ; ਸਿਮਰਨ ਦੇ ਨਾਲ ਹੀ ਸ਼ਬਦ ਯਾ ਰਮਤ-ਰਾਮ ਦੀ ਪ੍ਰਾਪਤੀ ਹੈ ; ਸਿਮਰਨ ਨਾਲ ਹੀ ਗਰੜ-ਪੰਛੀ ਲੱਭਦਾ ਹੈ ਤੇ ਸਿਮਰਨ ਨਾਲ ਹੀ ਮਾਇਆ ਸਰਪਣੀ ਦਾ ਸਿਰ ਫਿਸਦਾ ਹੈ । ਸਿਮਰਨ ਗੁਰਸਿੱਖੀ ਦੀ ਮਿੱਠੀ ਗੁੜ੍ਹਤੀ ਹੈ ।

੮

ਦੋ ਪ੍ਰਕਾਰ ਦੀ ਹਉਮੈ

(੧ 'ਸਸਿ ਘਰਿ ਸੂਰ ਸਮਾਇਆ ।')
(੨ ਇਤਿਹਾਸਕ ਗਰੁੜ ।)

ਦਹਦਿਸ ਛੜ੍ਹ ਸੇਘ ਘਟਾ ਘਟ
ਦਾਮਨਿ ਚਮਕਿ ਡਰਾਇਓ ॥
ਸੇਜ ਇਕੇਲੀ ਨੀਦ ਨਹੁ ਨੈਨਹ
ਪਿਰ ਪਰਦੇਸ ਸਿਧਾਇਓ ॥ ੧ ॥
ਹੁਣ ਨਹੀਂ ਸੰਦੇਸਰੇ ਮਾਇਓ ॥
ਏਕ ਕੋਸਰੇ ਸਿਧਿ ਕਰਤ ਲਾਲੁ
ਤਬ ਚਤੁਰ ਪਾਤਰੋ ਆਇਓ ॥ ਰਹਾਉ ॥
ਕਿਉ ਬਿਸਰੈ ਇਹ ਲਾਲੁ ਪਿਆਰੇ
ਸਰਬ ਗੁਣਾ ਸੁਖਦਾਇਓ ॥
ਮੰਦਰਿ ਚਰਿ ਕੈ ਪੰਥ^੨ ਨਿਹਾਰਉ
ਨੈਨ ਨੀਰਿ ਭਰਿ ਆਇਓ ॥
ਹਉ ਹਉ ਭੀਤ੍ਰੀ^੩ ਭਇਓ ਹੈ ਬੀਚੋ
ਸੁਨਤ ਦੇਸਿ ਨਿਕਟਾਇਓ ॥
'ਭਾਂਭੀਰੀ ਕੇ ਪਾਤ ਪਾਰਦੇ
ਬਿਨੁ ਪੇਖੇ ਦੂਰਾਏਉ ॥ ੩ ॥

- 1 ਸਭੇ ਪਾਸੇ ਬੱਦਲ ਹਨ, ਬਿਜਲੀ ਚਮਕ ਕੇ ਡਰਾ ਰਹੀ ਹੈ ਤੇ ਪੀਆ ਪ੍ਰਦੇਸ ਨੂੰ ਗਿਆ ਹੈ, ਭਾਵ ਮਾਇਆ ਦੀ ਘਟਾ ਹੈ ਤੇ ਪਤੀ ਪਰਮੇਸ਼ਰ ਨਹੀਂ ਦਿਸਦਾ।
- 2 ਰਸਤਾ ਭੱਕਨੀ ਹਾਂ ਤੇ ਅੱਖਾਂ ਵਿਚ ਅੱਖਰੂ ਹਨ।
- 3 ਹਉਮੈ ਦੀ ਕੰਧ ਵਿਚਕਾਰ ਹੈ, ਵਰਨਾ ਪਿਆਰਾ ਤਾਂ ਕਿਧਰੇ ਨੈੜੇ ਹੀ ਹੈ।
- 4 ਭੰਬੀਰੀ ਤਿਤਰੀ (Butterfly) ਦੇ ਪਰਾਂ ਕੋਲੋਂ ਵੀ ਘੱਟ ਫਰਕ ਹੈ ਪਰ ਹਉਮੈਂ ਨੇ ਵਾਹਿਗੁਰੂ ਨੂੰ ਦੂਰ ਕੀਤਾ ਹੋਇਆ ਹੈ।

ਭਇਓ ਕਿਰਪਾਲੁ ਸਰਬ ਕੇ ਠਾਕੁਰ
ਸਗਰ ਦੂਖੁ ਮਿਟਾਇਓ ॥
ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ
ਤਉ ਦਇਆਰੁ 'ਬੀਠਲੇ ਪਾਇਓ ।' ੪ ।

(ਸੋਰਠਿ ਮ: ੫)

ਤਿਨ ਕੁ ਸਾਲਾਂ ਦੀ ਗੱਲ ਹੈ ਜੁ ਇਕ ਦਿਨ ਉਡੀਲ (Upali) ਦੇ ਸੰਘਣੇ
ਦਿਆਰ ਦੇ ਬਣਾਂ ਵਿਚ ਮੈਂ ਇਕ ਪਾਈਟੀ ਸਣੇ ਕਟਾਈ ਵਾਲੇ ਬੂਟੇ ਮਾਰਕ ਕਰ ਰਿਹਾ
ਸਾਂ । ਅਸੀਂ ਸਵੇਰੇ ਹੀ ਕੈਂਪ ਵਿਚੋਂ ਨਿਕਲ ਕੇ ਪਹਾੜ ਦੀ ਚੋਟੀ ਉੱਪਰ ਚਲੇ ਗਏ
ਜਿੱਥੇ ਕੰਮ ਸੀ । ਕੈਂਪ ਨਦੀ ਦੇ ਕੰਢੇ ਉੱਪਰ ਸੀ ਤੇ ਚੋਟੀ ਦੇ ਕੁ ਮੀਲ ਦੂਰ ਸੀ ।
ਅਸੀਂ ਅਜ ਮਸਾਂ ਘੰਟਾ ਕੁ ਕੰਮ ਕੀਤਾ ਹੋਵੇਗਾ ਜੁ ਸਾਵਨ ਦੀ ਘਟਾ—ਟੇਪ ਬਦਲੀ
ਛਾ ਗਈ । ਬਿਜਲੀ ਚਮਕਣ ਲਗ ਪਈ ਤੇ ਮੀਂਹ ਮੁਸਲਾਧਾਰ ਵਰਸਣਾ ਸ਼ੁਰੂ ਹੋ
ਗਿਆ । ਪਹਿਲੋਂ ਤਾਂ ਅਸੀਂ ਕੁਝ ਚਿਰ ਉਡੀਕਦੇ ਰਹੇ ਜੁ ਮੀਂਹ ਬੰਦ ਹੋਵੇ ਤੇ ਕੰਮ
ਫਿਰ ਕਰੀਏ, ਪਰ ਜਦ ਦੇਖਿਆ ਕਿ ਝੜੀ ਮੁਕਣ ਵਾਲੀ ਨਹੀਂ ਤੇ ਮੀਂਹ ਆਖਦਾ ਹੈ
ਜੁ ਮੈਂ ਵੀ ਅੱਜ ਅੱਜ ਹੀ ਵਸਣਾ ਹੈ, ਤਾਂ ਮੀਂਹ ਤੇ ਬਿਜਲੀ ਤੋਂ ਤੰਗ ਹੋਕੇ ਅਸੀਂ
ਕੈਂਪ ਵਿਚ ਛੇਤੀ ਮੁੜਨ ਦੀ ਸਲਾਹ ਕੀਤੀ । ਪੈਂਡਾ ਦੂਰ ਸੀ ਤੇ ਝੜੀ ਵੀ ਜ਼ੋਰ ਦੀ
ਸੀ, ਇਸ ਕਰਕੇ ਅਸੀਂ ਆਪੇ—ਧਾਪੀ ਵਿਚ ਸਿੱਧਾ ਰਸਤਾ ਛੱਡ ਦੂਜੇ ਨਜ਼ਦੀਕ ਦੇ
ਰਸਤੇ ਹੇਠਾਂ ਨੂੰ ਟੁਰ ਪਈ । ਮੈਂ ਇਕ ਕੇਰੀ ਦੇ ਦੰਦੇ ਦੰਦੇ ਹੋ ਪਿਆ ਜੇ ਧੂਰ ਹੇਠਾਂ
ਜਾਂਦੀ ਸੀ । ਅੱਧ ਰਸਤੇ ਪਹੁੰਚਣ ਤੇ ਕੀ ਡਿੱਠਾ ਜੁ ਕੇਰੀ ਦੇ ਅੱਗੇ ਇਕ ਫਟ ਹੈ ਜੋ
ਘੱਟ ਤੋਂ ਘੱਟ ਦਸ—ਬਾਰਾਂ ਫੁਟ ਡੂੰਘਾ ਹੈ; ਇਰਦ ਗਿਰਦ ਪੱਥਰਾਂ ਦੀ ਚਟਾਨ ਹੈ ।
ਹੁਣ ਦੌੜਦਾ ਆਦਮੀ ਰੁਕ ਵੀ ਨਹੀਂ ਸਕਦਾ, ਨਾਲੇ ਹੋਰ ਰਸਤਾ ਵੀ ਨਹੀਂ ਸੀ ।
ਇਸ ਕਰਕੇ ਮੈਂ ਆਪਣੇ ਦਿਲ ਵਿਚ ਫੈਸਲਾ ਕੀਤਾ ਜੁ ਇਸ ਫੱਟ ਤੋਂ ਹੀ ਕਿਸੇ ਤਰ੍ਹਾਂ
ਸਿੱਧਾ ਹੇਠਾਂ ਉਤਰ ਜਾਵਾਂ । ਹੇਠਾਂ ਪੱਥਰ ਸਨ, ਇਸ ਲਈ ਛਾਲ ਮਾਰਨੀ ਮੁਨਾਸਬ ਨਾ
ਸਮਝ ਕੇ ਮੈਂ ਇਕ ਬੂਟੇ ਦੀ ਸਾਖ ਨਾਲ, ਜੋ ਇਸ ਦੰਦੇ ਉੱਪਰ ਲੱਗਾ ਹੋਇਆ ਸੀ,
ਲਮਕ ਪਿਆ । ਮੌਰੀਆਂ ਟੰਤਾਂ ਲਮਕ ਕੇ ਧਰਤੀ ਤੋਂ ਤਿੰਨ ਚਾਰ ਫੁਟ ਉੱਚੀਆਂ
ਹੋਨਗੀਆਂ । ਹੁਣ ਮੈਂ ਸੋਚ ਰਿਹਾ ਸਾਂ ਜੁ ਧਰਤੀ ਤੇ ਛਲ ਮਾਰਾਂ । ਇਸ ਖਿਆਲ
ਵਿਚ ਹੇਠਾਂ ਤੱਕਿਆ ਤਾਂ ਕੀ ਵੇਖਦਾ ਹਾਂ ਕਿ ਮੇਰੇ ਪੈਰਾਂ ਦੇ ਐਨ ਹੇਠਾਂ ਇਕ ਵੱਡਾ
ਸੱਪ (ਜੋ ਗਜ਼ ਕੁ ਲੰਮਾ ਹੋਵੇਗਾ) ਕੁੰਡਲ ਮਾਰੀ ਬੈਠਾ ਹੈ । ਹੁਣ ਜੇ ਮੈਂ ਛਾਲ ਮਾਰਦਾ
ਹਾਂ ਤਾਂ ਠੀਕ ਇਸ ਸੱਪ ਦੇ ਉੱਪਰ ਵੱਜਣੀ ਸੀ ਜਿਸ ਦਾ ਨਤੀਜਾ ਅਸੀਂ ਨੂੰ ਪਤਾ ਹੈ
ਹੈ; ਜੇ ਮੈਂ ਵਾਪਸ ਜਾਣਾ ਚਾਹਵਾਂ ਤਾਂ ਵਾਪਸ ਵੀ ਨਹੀਂ ਸਾਂ ਜਾ ਸਕਦਾ, ਕਿਉਂਕਿ ਮੈਂ
ਤਾਂ ਮਾਨੋਂ ਇਕ ਕੱਚੀ ਤੰਦ ਨਾਲ ਲਟਕਿਆ ਹੋਇਆ ਸਾਂ ਜੋ ਬਹੁਤੇ ਤੁਣਕੇ ਨਹੀਂ ਸੀ
ਸਹਾਰ ਸਕਦੀ । ਹੁਣ ਕੀ ਕੀਤਾ ਜਾਵੇ ? ਮੈਂ ਇਹ ਗੱਲ ਡੂੰਘੇ ਵਿਚਾਰ ਨਾਲ ਸੋਚ ਰਿਹਾ

1 ਵਾਹਿਗੁਰੂ ਜੇ ਘਟ ਘਟ ਵਿਚ ਬੈਠਾ ਹੈ ।

ਸਾਂ । ਮੇਰੀ ਦੁਰਦਸ਼ਾ ਦਾ ਅੰਦਾਜ਼ਾ ਪਾਠਕ ਜਨ ਆਪ ਹੀ ਲਾ ਸਕਦੇ ਹਨ । ਉਪਰ ਜਾਣਾ ਮੇਰੇ ਵਾਸਤੇ ਅਸੰਭਵ ਸੀ ਤੇ ਹੇਠਾਂ ਜਾਣਾ ਵੀ ਮੌਤ ਨਜ਼ਰ ਆਉਂਦੀ ਸੀ । ਪਰ ਥੋੜੀ ਦੇਰ ਸੋਚ ਕੇ ਮੈਂ ਆਖਿਆ, ਜੇ ਹੋਏ ਸੇ ਹੋਏ, ਮੈਂ ਤਾਂ ਹੇਠਾਂ ਹੀ ਜਾਵਾਂਗਾ ।' ਇਸ ਕਰਕੇ ਮੈਂ ਛਾਲ ਮਾਰਨ ਤੋਂ ਪਹਿਲੋਂ ਇਕ ਵਾਰੀ ਇੱਥੋਂ ਹਿੱਲਿਆ ਜਿਸ ਤਰ੍ਹਾਂ ਪੀਂਘ ਤੇ ਹੁਟਾ ਲੈ ਕੇ ਪੀਂਘ ਚੜ੍ਹਾਈਦੀ ਹੈ । ਮੇਰੇ ਹੰਭਲਾ ਮਾਰਨ ਨਾਲ ਬਿਛ ਦੀ ਟਾਹਣੀ ਵੀ ਟੁੱਟ ਗਈ । ਮੈਂ ਗੜ੍ਹਮ ਸੱਪ ਕੰਲੋਂ ਵਿੱਥ ਤੇ ਜਾ ਪਿਆ । ਹੁਣ ਮੇਰੇ ਹੱਥ ਵਿੱਚ ਸੋਟੀ ਵੀ ਸੀ ਤੇ ਖੜਾਕ ਨਾਲ ਸੱਪ ਵੀ ਘਾਬਰਕੇ ਦੂਜੇ ਪਾਸੇ ਟੁਰ ਗਿਆ । ਮੇਰੀ ਇਹ ਆਪ-ਬੀਤੀ ਦੁਰਗਤੀ ਵੇਖਕੇ ਪਾਠਕ ਜਨਾਂ ਨੂੰ ਉਸ ਬਾਣੀਏਂ ਦੀ ਅਵਸਥਾ ਚੇਤੇ ਆ ਗਈ ਹੋਵੇਗੀ ਜਿਸ ਦੀ ਕਥਾ 'ਜੜ ਭਰਤ' ਜੀ ਨੇ ਇਕ ਰਾਜੇ ਨੂੰ ਸੁਣਾਈ ਸੀ । ਕਿਹੜੀ ? ਕਥਾ ਤਾਂ ਲੰਮੀ ਹੈ ਪਰ ਸੰਖੇਪ ਹਾਲ ਇਸ ਤਰ੍ਹਾਂ ਹੈ :—

ਆਖਦੇ ਹਨ ਜੁ ਇਕ ਧਨਾਢ ਬਾਣੀਆ ਵਪਾਰ ਦੀਆਂ ਚੀਜ਼ਾਂ ਲੈ ਕੇ ਦਸਾਵਰ ਨੂੰ ਚਲਿਆ, ਪਰ ਕੇਜ਼ੀ ਦੇ ਮਾਰੇ ਨਾਲ ਕੋਈ ਨੌਕਰ ਨਾ ਲੈ ਗਿਆ । ਰਸਤਾ ਘਣੇ ਜਗਲ ਬੀਆਬਾਨ ਦੇ ਵਿੱਚ ਦੀ ਸੀ । ਰਾਹ ਵਿੱਚ ਪੰਜ ਚੇਰ ਉਸ ਦੇ ਪਿੱਛੇ ੨ ਹੋ ਟੂਰੇ । ਜੰਗਲ ਵਿੱਚ ਮੀਲਾਂ ਤੋੜੀ ਕੋਈ ਬਸਤੀ ਨਹੀਂ ਸੀ ਜ਼ਜ਼ਰ ਆਉਂਦੀ ਤੇ ਬਾਣੀਆਂ ਰਾਹ ਭੁੱਲ ਗਿਆ । ਇਧਰ ਰਾਤ ਦਾ ਵੇਲਾ ਆ ਗਿਆ, ਸੋਰਾਂ ਤੇ ਰਿੱਛਾਂ ਦੀ ਅਵਾਜ਼ ਨਾਲ ਜੰਗਲ ਗੰਜ ਉਠਿਆ ਤੇ ਬਾਣੀਏ ਦਾ ਦਿਲ ਕੰਬਣ ਲੱਗ ਗਿਆ । ਚੇਰਾਂ ਨੇ ਵੀ ਬਾਣੀਏ ਨੂੰ ਆ ਘੋਰਾਅ ਤੇ ਮਾਲ ਲੁੱਟ ਕੇ ਨਠ ਗਏ । ਬਾਣੀਆ ਹੁਣ ਲੇਟਣ ਲਈ ਥਾਂ ਢੂੰਡਦਾ ਸੀ, ਪਰ ਉਲੂਆਂ ਦੀ ਅਵਾਜ਼ ਤੇ ਬਘਿਆੜਾ ਦੀ ਚੀਖ ਪ੍ਰਕਾਰ ਤੋਂ ਬਹੁਤ ਡਰਦਾ ਸੀ । ਇਨ੍ਹਾਂ ਭੰਬਲ ਭੂਸਿਆਂ ਵਿੱਚ ਹੀ ਪੈਰ ਬਿੜਕਣ ਕਰਕੇ ਉਹ ਇਕ ਖੂਹ ਵਿੱਚ ਜਾ ਡਿੱਗਾ । ਉਥੇ ਇਕ ਬੋਹੜ ਦਾ ਬਟਾ ਸੀ ਜਿਸ ਦੀ ਜੜ੍ਹ ਖੂਹ ਵਿੱਚ ਲਮਕੀ ਹੋਈ ਸੀ । ਡਿਗਦੇ ਡਿਗਦੇ ਉਹ ਜੜ੍ਹ ਬਾਣੀਏ ਦੇ ਹੱਥ ਆ ਗਈ ਤੇ ਉਹ ਅਟਕ ਗਿਆ । ਹਨੇਰੀ ਰਾਤ ਸੀ ਤੇ ਬਿਜਲੀ ਚਮਕ ਰਹੀ ਸੀ । ਲਿਸ਼ਕ ਪੈਣ ਤੇ ਕੀ ਵੇਖਦਾ ਹੈ ਜੁ ਹੇਠਾਂ ਸੁੱਕੇ ਹੋਏ ਖੂਹ ਵਿੱਚ ਸੱਪ ਫਣ ਖਲਿਆਰੀ ਬੈਠਾ ਹੈ ਤੇ ਉਪਰ ਦੋ ਚੂਰੇ—ਇਕ ਕਾਲਾ ਤੇ ਦੂਜਾ ਚਿੱਟਾ—ਉਸੇ ਸ਼ਾਖ ਨੂੰ ਕੱਟ ਰਹੇ ਹਨ ਜਿਸ ਨੂੰ ਉਹ ਪਕੜੀ ਬੈਠਾ ਹੈ । ਉਪਰ ਇਕ ਮਖੋਰ ਦਾ ਛੱਡਾ ਲੱਗਾ ਹੋਇਆ ਸੀ ਜਿਸ ਵਿੱਚੋਂ ਕੋਈ ਕੋਈ ਬੰਦ ਡਿਗਕੇ ਬਾਣੀਏ ਦੇ ਮੂੰਹ ਵੱਚ ਪੈਂਦੀ ਸੀ । ਇਸ ਬੰਦ ਦੇ ਛਿਨ ਭੰਗਰ ਸੁਖ ਵਿੱਚ ਰੁੱਝਕੇ ਬਾਣੀਏਂ ਨੇ ਆਪਣੀ ਰਾਤ ਬਤੀਤ ਕੀਤੀ, ਏਨੋਂ ਨੂੰ ਚੂਹਿਆਂ ਨੇ ਲੱਜ ਕੱਟ ਦਿੱਤੀ ਤੇ ਬਾਣੀਆ ਸੱਪ ਦਾ ਸਿਕਾਰ ਹੋ ਗਿਆ ।

ਇਹ ਕਹਾਣੀ ਹੈ ਤਾਂ ਕਹਾਣੀ ਪਰ ਪਰਉਪਕਾਰੀ ਸੱਜਨਾਂ ਨੇ ਇਸ ਰਾਹੀਂ ਮਨੁੱਖ ਮਾਤਰ ਦੀ ਇਕ ਸੱਚੀ ਘਟਨਾ ਦੱਸੀ ਹੈ । ਕਿਸ ਤਰ੍ਹਾਂ ? ਬਾਣੀਆਂ ਮਨੁੱਖ ਹੈ ਜਿਸ ਨੂੰ 'ਨਾਮ' ਦਾ ਵਣਜ ਕਰਨ ਲਈ ਇਸ ਸੰਸਾਰ ਵਿੱਚ ਘੱਲਿਆ ਹੈ । ਉਸ ਨੇ ਸਿਮਰਨ ਦਾ ਖਜ਼ਾਨਾ ਸਾਂਭਣਾ ਸੀ, ਪਰ ਉਹ ਮੇਹ ਦੇ ਜੰਗਲ ਵਿੱਚ ਰੁਲ ਗਿਆ ਤੇ ਕਾਮ, ਕਰੋਧ ਆਦਿ

ਪੰਜਾਂ ਚੌਗਾਂ ਨੇ ਉਸ ਦੀ ਪੂਜੀ ਲੁੱਟ ਲਈ। ਖੂਹ ਵਿਚ ਲਟਕਣਾ ਕੀ ਹੈ? ਇਹ ਆਪਣੀ ਹਉਮੈ ਵਿਚ ਫਸਕੇ ਹੋਰ ਸੰਸਾਰ ਥੀਂ ਵੱਖ ਹੋਕੇ ਰਹਿਣਾ ਹੈ, ਕਿਉਂਕਿ ਹਉਮੈ ਵਿਚ ਆਣਕੇ ਆਦਮੀ ਆਪਣੇ ਆਪ ਨੂੰ ਸੰਸਾਰ ਤੋਂ ਅੱਡ ਸਮਝਣ ਲਗੇ ਪੈਂਦਾ ਹੈ। ਜੜ੍ਹ ਜਿਸ ਨਾਲ ਓਹ ਬਾਣੀਆਂ ਲਟਕਿਆ ਸੀ, ਸੁਆਸਾਂ ਦੀ ਲੜੀ ਹੈ। ਕਾਲਾ-ਚਿੱਟਾ ਚੂਹਾ ਰਾਤ ਤੇ ਦਿਨ ਹਨ ਜੋ ਉਪਰ ਬੈਠਕੇ ਸੁਆਸਾਂ ਦੀ ਜੇਵੜੀ ਨੂੰ ਟੁਕ ੨ ਕੇ ਪਰੇ ਸੁਟਦੇ ਹਨ। ਹੋਠਲਾ ਸੱਪ ਕਾਲ ਹੈ ਜਿਸਦੇ ਮੂੰਹ ਵਿਚ ਜੀਵ ਨੇ ਅੰਤ ਨੂੰ ਜਾ ਪੇਣਾ ਹੈ। ਤੇ ਸ਼ਹਿਦ ਦੀ ਬੂਦ ਕੀ ਹੈ? ਇਹ ਮਾਇਆ ਦਾ ਅਲਪ ਸੁਖ ਹੈ ਜੋ ਇਕ ਖਿਣ ਹੈ ਦੂਜੇ ਖਿਣ ਨਹੀਂ। ਸਤਿਸੇਗ ਬਿਨਾਂ ਪਾਣੀ ਇਸ ਮੇਹ ਰੂਪੀ ਜੇਗਲ ਵਿਚੋਂ ਨਹੀਂ ਨਿਕਲ ਸਕਦਾ, ਜੋ ਨਿਕਲ ਟੁਰੇ ਉਹ ਗੁਰਮੁਖ ਹੈ। ਮਨਮੁਖ ਕਾਲ ਦੇ ਵਸ ਪੇਕੇ ਗਲ ਜਾਂਦੇ ਹਨ। ਆਹ! ਕਿਹੀਂ ਭਿਆਨਕ ਪਰ ਆਦਮੀ ਦੀ ਸੱਚੀ ਫੋਟੋ ਹੈ! ਇਸ ਦ੍ਰਿਸ਼ਟਾਤ ਨਾਲ ਇਕ ਤਸਵੀਰ ਦਿਲ ਵਿਚ ਬੱਡ ਜਾਂਦੀ ਹੈ ਤੇ ਆਦਮੀ ਦੀ ਆਪਣੀ ਦੁਰਗਤੀ ਇਸਤਰ੍ਹਾਂ ਅੱਖਾਂ ਅੱਗੇ ਆ ਜਾਂਦੀ ਹੈ ਜਿਸ ਤਰ੍ਹਾਂ ਲੇਖਕ ਦੀ ਅੱਖ ਅੱਗੇ ਆਪਣੀ ਬੂਟੇ ਨਾਲ ਲਮਕਣ ਦੀ ਫੋਟੋ ਹਰ ਵੇਲੇ ਰਹਿੰਦੀ ਹੈ। ਪਰ ਜੋ ਸੱਜਨ ਕਹਾਣੀਆਂ ਨੂੰ ਸੱਚ ਸਮਝਣ ਲੱਗ ਪੈਂਦੇ ਹਨ ਉਹ ਇਕ ਖੂਹ ਵਿਚ ਜਾ ਛਿਗਦ ਹਨ। ਇਸੇ ਕਰਕੇ ਸ੍ਰੀ ਗੁਰੂ ਗ੍ਰੰਥ ਜੀਉ ਵਿਚ ਸਾਡੀਆਂ ਕਮਜ਼ੋਰੀਆਂ ਚੁਗੀ ਤਰ੍ਹਾਂ ਜਾਣ ਕੇ ਕੋਈ ਕਹਾਣੀ ਨਹੀਂ ਲਿਖੀ ਗਈ, ਕਿਉਂਕਿ ਇਹ ਕਹਾਣੀਆਂ ਇਕ ਕਿਸਮ ਦਾ ਗੋਰਖਧੰਦਾ ਹਨ। ਗੁਰੂ ਮਹਾਰਾਜ ਜੀ ਨੇ ਕਹਾਣੀਆਂ ਦੀ ਥਾਂ ਸਿਰਫ ਅਲੰਕਾਰ (Figures of speech, Metaphors & Similes) ਹੀ ਵਰਤੇ ਹਨ ਸੋ ਇਸ਼ਾਰਾ ਕਰਕੇ ਸਾਨੂੰ ਆਪਣਾ ਹਾਲ ਦਸਦ ਹਨ।

ਆਉ ਜ਼ਰਾ, 'ਹਉਮੈ' ਜੋ ਸਾਡੇ ਅੰਦਰ ਹੈ ਉਸਦਾ ਤੇ 'ਅੰਮ੍ਰਿਤ' ਦਾ ਆਪਜ਼ ਵਿਚ ਦਾ ਸੰਬੰਧ ਤੱਕੀਏ, ਕਿਉਂਕਿ ਜਦ ਤੇਜ਼ੀ ਇਹ ਸੰਬੰਧ ਨਹੀਂ ਪਤਾ ਲਗਦਾ ਤਦ ਤੇਜ਼ੀ ਅੰਮ੍ਰਿਤ ਦਾ ਛੇਨਾ ਵੀ ਸਾਨੂੰ ਪ੍ਰਾਪਤ ਨਹੀਂ ਹੋ ਸਕਦਾ। ਜਿਸ ਵੇਲੇ ਕਿਸੇ ਫੌਜ ਦਾ ਜ਼ਰਨੈਲ ਹੱਲਾ ਬੋਲਦਾ ਹੈ ਤੇ ਕਿਸ ਗੜ੍ਹ ਨੂੰ ਸੂਰੂ ਕਰਨਾ ਚਾਹੁੰਦਾ ਹੈ ਤਾਂ ਹੱਲਾ ਬੋਲਣ ਤੋਂ ਢੇਰ ਚਿਰ ਪਹਿਲੋਂ ਉਹ ਕਿਲੇ ਨੂੰ ਚਾਰੇਂ ਪਾਸਿਓਂ ਤੱਕ ਲੈਂਦਾ ਹੈ ਤੇ ਫਿਰ ਜਿੱਥੇ ਕਿਲੇ ਦੀ ਕਮਜ਼ੋਰੀ ਹੋਵੇ ਉਥੇ ਤੇਪਾਂ ਦੀ ਮਾਰ ਕੀਤੀ ਜਾਂਦੀ ਹੈ। ਫੌਜ ਵੀ ਉਥੇ ਹੀ ਜ਼ੋਰ ਪਾਉਂਦੀ ਹੈ, ਤੇ ਅਖੀਰ ਨੂੰ ਮੌਰੀ ਹੋਣ ਤੇ ਅੰਦਰ ਲੰਘ ਜਾਂਦੀ ਹੈ। ਇਸੇ ਤਰ੍ਹਾਂ ਸਾਡਾ ਦਿਲ ਕਿਲ੍ਹਾ ਹੈ। ਅੰਮ੍ਰਿਤ ਅੰਦਰ ਹੈ, ਪਰ ਦਿਲ ਦੀ ਚਾਂਦ ਬੀਬੀ ਛੇਤੀ ਕਾਬੂ ਆਉਣ ਵਾਲੀ ਨਹੀਂ, ਜਦ ਤੇਜ਼ੀ ਕਿਲ੍ਹੇ ਦੀ ਸਾਰੀ ਦੀਵਾਰ ਨਾ ਟੁੱਟ ਜਾਵੇ। ਅੰਮ੍ਰਿਤ ਦਾ ਬਾਗ ਤਾਂ ਅੰਦਰ ਜ਼ਰੂਰ ਖਿੜਿਆ ਹੈ, ਪਰ ਇਸ ਬਾਗ ਦੇ ਚਾਰ-ਚੁਫੇਰੇ ਇੱਕ ਢੂਢੀ ਖਾਈ ਹੈ ਜੋ ਹਉਮੈ ਦੀ ਹੈ, ਇਸ ਨੂੰ ਕੈਣ ਲੰਘੇ? ਇਸ ਵਿਚ ਪਾਣੀ ਨਹੀਂ ਜ਼ਹਿਰ ਹੈ। ਗੁਰੂ ਮਹਾਰਾਜ ਦੱਸਦੇ ਹਨ :—

'ਏਕੁ ਬਗੀਚਾ ਪੇਡ ਘਨ ਕਰਿਆ ।
ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ।

...
ਆਸਿ ਪਾਸਿ ਬਿਖੂਆ ਕੇ ਕੁਟਾ,
ਬੀਚ ਅੰਮ੍ਰਿਤੁ ਹੈ ਭਈ ਰੇ ।'

(ਆਸਾ ਮਹਲਾ ੫)

ਭਾਵ, ਵਿਚ ਅੰਮ੍ਰਿਤ ਤਾਂ ਹੈ ਪਰ ਬਾਹਰ ਬਿਖ ਹੈ । ਇਸ ਬਿਖ ਨੂੰ ਪਹਿਲੋਂ ਮਾਰੀਏ ਤਾਂ ਅੰਮ੍ਰਿਤ ਨੂੰ ਅੱਪੜੀਏ । ਅੰਮ੍ਰਿਤ ਦਾ ਬਾਗ ਹਰਿਆਵਲਾ ਹੈ, ਨਾਲੇ ਸਦੀਵ ਫਲਣ ਫੁੱਲਣ ਵਾਲਾ ਹੈ ਪਰ ਨਾਲ ਹੀ ਹਉਮੇਂ ਦੇ ਵੱਡੇ ਕੰਡੇ ਵੀ ਕਿੱਕਰ ਦੀਆਂ ਤ੍ਰਿਖੀਆਂ ਸੂਈਆਂ ਵਾਛਣ ਮੌਜੂਦ ਹਨ :—

'ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸਲਾ ਬਾਗ ॥'

ਭਾਵ, ਇਸ ਸਵੇਨੜੀ ਦੇਹੀ ਵਿਚ (ਭੂਮਿ ਵਿਚ) 'ਨਾਮੁ' ਦੀ ਚਲੂਲੀ ਵਾੜੀ ਤਾਂ ਹੈ, ਪਰ ਨਾਲ ਹੀ ਵਿਹੁ ਵਾਲੇ ਕੰਡੇ ਵੀ ਹਨ ਪਰ

"ਜੇ ਜਨ ਪੀਰ ਨਿਵਾਜਿਆ ਤਿੰਨਾਂ ਅੰਚ ਨਾ ਲਾਗ ॥"

ਜੇ ਗੁਰੂ ਜੀ ਦੀ ਮੱਤ ਨੂੰ ਅੰਗੀਕਾਰ ਕਰਦੇ ਹਨ ਉਨ੍ਹਾਂ ਨੂੰ ਜ਼ਹਿਰ ਦੀ ਅੱਗ ਨਹੀਂ ਛੁਲਸਦੀ । ਜਿੱਥੇ ਅੰਮ੍ਰਿਤ ਹੈ ਉੱਥੇ ਬਿਖ ਵੀ ਅਵਸ਼ੇ਷ ਹੈ । ਭਾਈ ਗੁਰਦਾਸ ਜੀ ਨੇ ਲਿਖਿਆ ਹੈ :—

'ਖੇਤੀ ਵਾੜ ਸੁ ਚਿੰਗਾਰੀ, ਕਿਕਰ ਆਸ ਪਾਸ ਜਿਉ ਬਾਗੈ ॥
ਸੱਪ ਲਪੇਟੇ ਚੰਨਣੈ, ਬੂਹੈ ਜਾਂਦਾ ਕੁਤਾ ਜਾਗੈ ॥
ਕਵਲੇ ਕੰਡੇ ਜਾਣੀਅਨਿ ਸਿਆਣਾ ਇਕ ਅੱਧ ਵਿਚ ਫਾਗੈ ॥
ਜਿਉ ਪਾਰਸ ਵਿਚ ਪੱਥਰਾਂ, ਮਨਿ ਮਸਤਕ ਜਿਉ ਕਾਲੇ ਨਾਗੈ ॥
ਪਿਰਮ ਪਿਆਲਾ ਦੁਤਰ ਜਾਗੈ ॥

[੨੯-੨੫]
ਭਾਵ ਜਿਸ ਤਰ੍ਹਾਂ ਖੇਤੀ ਨੂੰ ਕੰਡਿਆਂ ਦੀ ਵਾੜ ਹੁੰਦੀ ਹੈ, ਬਾਗਾਂ ਦੇ ਇਰਦ ਗਿਰਦ ਕਿੱਕਰ ਦੇ ਦਰਖਤ ਹੁੰਦੇ ਹਨ, ਚੰਦਨ ਬਿੜ ਨੂੰ ਸੱਪ ਲਿਪਟੇ ਹੋਏ ਹੁੰਦੇ ਹਨ, ਤੇ ਖੜਾਨੇ ਦੇ ਦਰਵਾਜ਼ੇ ਦੀ ਰਾਖੀ ਕੁਤਾ ਬੈਠਾ ਹੋਇਆ ਹੈ, ਜਿਸ ਤਰ੍ਹਾਂ ਕਮਲ ਫੁੱਲ ਦੀ ਡੰਡੀ ਉਪਰ ਕੰਡੇ ਲਗੇ ਹੋਏ ਹੁੰਦੇ ਹਨ, ਤੇ ਹੋਲੀਆਂ ਵਿਚ ਕੋਈ ਇਕ ਸਿਆਣਾ ਹੀ ਬਚਦਾ ਹੈ, ਜਿਸ ਤਰ੍ਹਾਂ ਪਾਰਸ ਪੱਥਰ ਤਾਂ ਹੈ ਪਰ ਇਸਦੇ ਇਰਦ ਗਿਰਦ ਡਰਾਣ ਲਈ ਹੋਰ ਪੱਥਰ ਬਥਰੇ ਹੁੰਦੇ ਹਨ, ਜਿਵੇਂ ਕਾਲੇ ਨਾਗ ਦੇ ਮੱਥੇ ਵਿਚ ਮਣੀ ਹੈ ਪਰ ਉਤਾਰਨਾ ਅਸਾਨ ਨਹੀਂ, ਇਕੁਰ ਹੀ ਬੜੀਆਂ ਅੰਕੜਾਂ ਨੂੰ ਲੰਘ ਕੇ, ਯਤਨ ਕਰਕੇ, ਜਫਰ ਜਾਲਕੇ ਅੰਮ੍ਰਿਤ ਦਾ ਪਿਰਮ ਪਿਆਲਾ ਲੱਭਦਾ ਹੈ । ਗੁਰੂ ਮਹਾਰਾਜ ਜੀ ਵੀ ਦੱਸਦੇ ਹਨ :—

i. ਜ਼ਹਿਰ ਦਾ ਤਲਾਂ ਇਰਦ ਗਿਰਦ ਇਸ ਨਾਮ ਦੀ ਫੁਲਵਾੜੀ ਦੇ ਹੈ ।

“ਚੰਦਨ ਵਾਸੁ ਭੁਇਆਗਮ (ਸਪ) ਵੇੜੀ
ਕਿਵ ਮਿਲੀਐ ਚਦਨੁ ਲੀਜੈ ॥”

ਭਾਵ ਚੰਦਨ ਦੀ ਯਾ ਅੰਮ੍ਰਿਤ ਦੀ ਰਾਖੀ ਉਪਰ ਹਉਮੈਂ ਰੂਪੀ ਸੱਪ ਬੈਠਾ
ਹੋਇਆ ਹੈ। ਹੁਣ ਚੰਦਨ ਨੂੰ ਕਿਸਤਰਾਂ ਪਾਈਏ ? ਕੀ ਸੱਪ ਨੂੰ ਦੁੱਧ ਪਾਕੇ ਪਾਲੀਏ
ਯਾ ਹੋਰ ਕੋਈ ਵੱਡੀ ਦੇ ਕੇ ਅੱਗੇ ਜਾਈਏ, ਯਾ ਸੱਪ ਨੂੰ ਮਾਰ ਕੇ ਅੱਗੇ ਟੁੰਗੀਏ ? ਕਿਰਪਾਲੁ
ਪਿਤਾ ਜੀ ਆਪ ਦੱਸਦੇ ਹਨ ਜੁ ਭਾਵੇਂ ਸੱਪ ਨੂੰ ਕਿਤਨ ਵੀ ਦੁੱਧ ਪਿਆਈਏ ਪਰ ਉਹ
ਨਹੀਂ ਪਰਚਦਾ। ਦੁੱਧ ਪੀਕੇ ਵੀ ਸੱਪ ਡੰਗ ਅਵੱਸ਼ ਮਾਰਦਾ ਹੈ :—

ਬਿਸੀਅਰ ਕਉ ਬਹੁ ਦੂਧ ਪੀਆਈਐ
ਬਿਖੁ ਨਿਕਸੈ ਫੌਲਿ ਫੁਲੀਠਾ ।
ਹਰਿ ਪ੍ਰਭੁ ਆਨਿ ਮਿਲਾਵਹੁ ਗੁਰ ਸਾਧੂ
ਘਸਿ 'ਗਰੂੜ-ਸਬਦੁ' ਮੁਖਿ ਲੀਠਾ ।
ਜਨ ਨਾਨਕ ਗੁਰ ਕੇ ਲਾਲੇ ਗੋਲੇ
ਲਗਿ ਸੰਗਤਿ ਕਰੂਆ ਮੀਠਾ ।

(ਗਊੜੀ ਪੂਰਬੀ ਮਹਲਾ ੪)

ਭਾਵ ਇਹ ਕਿ ਹਉਮੈਂ ਰੂਪੀ ਸੱਪ ਨੂੰ ਦੁਧ ਪਿਲਾਉਣ ਨਾਲ ਇਹ ਹੋਰ ਵਧਦਾ
ਹੈ, ਜਿਸ ਤਰ੍ਹਾਂ ਅਗਨੀ ਵਿਚ ਘਿਓ ਪਾਓ ਤਾਂ ਹੋਰ ਚਮਕਦੀ ਹੈ। ਇਸ ਕਰਕੇ ਹਉਮੈਂ
ਨੂੰ ਲਤਾੜਨਾ ਜਰੂਰੀ ਹੈ, ਪਰ ਕਿਸ ਤਰ੍ਹਾਂ ? 'ਘਸਿ ਗਰੂੜ-ਸਬਦੁ ਮੁਖਿ ਲੀਠਾ' ਅਰਥਾਤ
'ਸਬਦ' (ਨਾਮ) ਦੇ ਰਾਹੀਂ। 'ਨਾਮ' ਦੇ ਪ੍ਰਗਾਸ ਹੋਣ ਉਪਰ ਹੀ ਸਾਨੂੰ ਪਤਾ ਲਗਦਾ ਹੈ
ਜੇ ਅਸੀਂ ਪ੍ਰਾਣੀ ਭਾਵੇਂ ਅੱਡ ਅੱਡ ਹਾਂ, ਪਰ ਸਾਡਾ ਅੱਡਰਾ ਹੋਣਾ ਅਜਿਹਾ ਹੀ ਹੈ ਜਿਸਤਰ੍ਹਾਂ
ਕੌਲ ਫੁੱਲ ਦੀਆਂ ਪੰਖੜੀਆਂ ਅੱਡ ਅੱਡ ਹਨ ਜੇ ਅੱਡ ਹੋਕੇ ਵੀ ਸਭੇ ਇੱਕ ਫੁੱਲ ਹਨ।
ਇਹ ਜਾਨਣ ਉਪਰ ਪ੍ਰਾਣੀ ਨੂੰ ਘਟ ਘਟ ਵਿਚ ਬ੍ਰਹਮ ਦਾ ਵਿਆਪਕ ਹੋਣਾ ਨਿਸਚੇ ਹੋ
ਜਾਂਦਾ ਹੈ, ਤੇ ਉਹ ਆਪਣੇ ਆਪ ਨੂੰ ਇਕ ਬੂੰਦ, ਇਕ ਕਤਰਾ ਸਮਝ ਕੇ ਵਾਹਿਗੁਰੂ ਰੂਪੀ
ਸਮੁੰਦਰ ਵਿਚ ਲੀਨ ਹੋ ਜਾਂਦਾ ਹੈ। ਇਸ ਤਰੀਕੇ ਨਾਲ, ਭਾਵ 'ਸਬਦ-ਗਰੂੜ' ਰਾਹੀਂ
ਮਨ ਰੂਪੀ ਕਲੀ ਹੋਣਾਂ ਕਲੀਆਂ ਨਾਲ ਪਰੋਏ ਜਾਣ ਕਰਕੇ ਇਕ ਹਾਰ ਵਿਚ ਬਦਲਕੇ
ਆਪਣੇ ਅੱਡਰੇ ਰੂਪ (ਹਉਮੈਂ) ਤੋਂ ਉਚੀ ਹੋ ਜਾਂਦੀ ਹੈ। ਭਾਵ ਇਹ ਜੁ ਰੂਪ ਨੂੰ ਛੱਡ
ਅਰੂਪ ਨਹੀਂ, 'ਸਰੂਪ' ਹੋ ਜਾਂਦੀ ਹੈ—Transfiguration ! ਗਰੂੜ ਇਸ ਕਰਕੇ ਉਹ ਅਰਜੀ
ਤਾਰ ਹੈ ਜੇ ਘਟਾਂ ਘਟਾਂ ਨੂੰ ਵਾਹਿਗੁਰੂ ਰੂਪੀ ਮਾਲਾ ਵਿਚ ਪਰੋ ਦੇਂਦੀ ਹੈ। ਇਸ ਮਾਲਾ
ਵਿਚ ਸਾਡੀ ਹਉਮੈਂ ਅਲੋਪ ਨਹੀਂ ਹੋਈ ਸਗੋਂ ਅਲੋਕਿਕ ਅਵਸਥਾ ਵਿਚ ਬਦਲ ਕੇ
ਸਵੇਨੜੀ ਰੰਗਤ ਵਿਚ ਆ ਜਾਂਦੀ ਹੈ। ਯਾ ਇਉਂ ਆਖੋ ਜੁ ਮਨ ਦਾ ਜੰਗਾਲ ਲਹਿਕੇ
ਮਨ ਉਨ-ਮਨ, ਭਾਵ ਉਲਟ ਕੇ 'ਸਨਾਤਨ' 'ਪ੍ਰਾਚੀਨ' ਜਾਗਦੀ ਜੋਤ, ਬਣ ਜਾਂਦਾ ਹੈ।

ਇਸੇ ਕਰਕੇ ਲਿਖਿਆ ਹੈ, 'ਮਨ ਤੂੰ ਜੋਤਿ ਸਰੂਪ ਹਹਿ ਅਪਣਾ ਮੂਲ ਪਛਾਣ ।' ਮਨ ਅਪਣਾ ਮੂਲ (Origion) ਕਦ ਪਛਾਣੇਗਾ ? ਜਦ ਉਲਟਕੇ 'ਨਾਮ' ਦੀ 'ਅਨੁਪ-ਕੱਠੜੀ' ਵਿਚ, ਜਿੱਥੇ 'ਨਾਮ' ਦਾ ਮਹਾਰਸ ਹੈ ਆਵੇਗਾ । ਏਥੇ ਆਕੇ 'ਸਰਦ' ਦਾ ਮੇਲ ਹੋਣ ਪਰ ਉਸਦੀ ਅੰਡਰੀ ਅਪਣੱਤ ਪਿੱਛੇ ਰਹਿ ਜਾਵੇਗੀ ਤੇ ਉਹ ਵਾਹਿਗੁਰੂ ਨਾਲ ਇੱਕ ਮਿੱਕ ਹੋ ਜਾਵੇਗਾ :—

ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ।

ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ।

(ਆਸਾ ਮ: ੧)

ਇਸ ਤਰ੍ਹਾਂ ਇੱਕ ਨਿੱਕਾ ਆਪਾ Self ਵੱਡੇ ਆਪੇ ਵਾਹਿਗੁਰੂ ਨਾਲ ਜਾ ਮਿਲਦਾ ਹੈ । ਧੇਨ ਹੋ ਪਰਮ ਪਿਤਾ ਜੀਉ, ਜੋ ਅਪਣੇ ਮਿੱਠੜੇ ਸ਼ਬਦ ਨਾਲ ਵਿਛਾਵਿਆਂ ਨੂੰ ਮੇਲ ਲੈਂਦੇ ਹੋ । ਸੰਸਾਰ ਇਕ ਘੋਰ-ਜੰਗਲ ਹੈ ਜਿਸ ਵਿਚੋਂ ਤਸੀਂ ਬਾਣੀਏਂ ਰੂਪੀ ਜਗਿਆਸੂ ਨੂੰ ਕੱਢ 'ਨਾਮ' ਦਾ ਵਣਜਾਰਾ ਬਣਾਉਂਦੇ ਹੋ ! ਜਿਸ ਨੇ ਇੱਕ ਵਾਰੀ ਇਹ ਨਾਮ-ਰੂਪੀ ਅੰਮ੍ਰਿਤ ਫਲ ਛਕ ਲਿਆ ਉਹ ਅਮਰ ਹੋ ਗਿਆ, ਉਹ ਅਪਣੇ ਆਤਮ ਨੂੰ ਚੀਨ ਪਰਮਾਤਮ ਰੂਪ ਹੋ ਗਿਆ । ਪਰ

'ਖੇਟੇ ਨਦਰਿ ਨ ਆਵਨੀ ਲੈ ਅਗਨਿ ਜਲਾਈਐ ।

ਜਿਨੀ ਆਤਮੁ ਚੀਨਿਆ ਪਰਮਾਤਮੁ ਸੇਈ ।

ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤ ਹੋਈ ।

ਅੰਮ੍ਰਿਤ ਫਲ ਜਿਨੀ ਚਾਖਿਆ ਸਚਿ ਰਹੇ ਅਧਾਈ ।

ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ।'

(ਆਸਾ ਮ: ੧)

ਹਾਂ ਜੀ, ਹਉਮੈਂ ਰੂਪੀ ਸਰਪ ਨੂੰ 'ਗਰੜ' ਰੂਪੀ ਨਾਮ ਮਾਰ ਦੇਂਦਾ ਹੈ, ਤੇ ਮਾਰਨ ਉਪਰ ਹੀ ਅੰਮ੍ਰਿਤ ਦਾ ਛੇਨਾ ਮਿਲਦਾ ਹੈ । ਇਸ ਤਰ੍ਹਾਂ ਅਪਣਾ ਰੂਪ ਛੱਡ ਪ੍ਰਾਣੀ ਵਿਸ਼ਵ-ਗੂਪ ਭਾਵ ਵਾਹਿਗੁਰੂ ਬਣ ਜਾਂਦਾ ਹੈ । ਅਸਾ ਕਸ਼ਟਾਂ ਤੇ ਕਰੜੀਆਂ ਧਾਲਾਂ ਨਾਲ ਅਪਣੀ ਦੇਹੀ ਨੂੰ ਮਾਰਨਾ ਨਹੀਂ, ਸਿਰਫ਼ ਇਸ ਨੂੰ ਨਾਮ ਰੰਗ ਵਿਚ ਰੰਗਣਾ ਹੈ, ਨਾਲੋਂ ਇਸ ਨੂੰ ਉਲਟਕੇ ਉਨ-ਮਨ ਕਰਨਾ ਹੈ । ਜੇ ਸੋਚੇ ਤਾਂ ਸਰਪਣੀ ਮਾੜੀ ਨਹੀਂ, ਕਿਉਂਕਿ ਜਿਸ ਵੇਲੇ ਅਸੀਂ ਅੰਮ੍ਰਿਤ ਤੇ ਪਹੁੰਚ ਜਾਈਏ ਉਸ ਵੇਲੇ ਇਹੋ ਸਰਪਣੀ ਉਹ ਕੰਮ ਦੇਵੇਗੀ ਜੋ ਖਜ਼ਾਨੇ ਨੂੰ ਬਚਾਉਣੇ ਵਾਸਤੇ ਕੁੱਤਾ ਦੇਂਦਾ ਹੈ । ਇਹ ਕੁੱਤਾ ਮਾਲਕ ਨੂੰ ਤਾਂ ਅੰਦਰ ਲੰਘ ਜਾਣ ਦੇਂਦਾ ਹੈ, ਪਰ ਹੋਰ ਠੋਗਾਂ ਚੌਰਾਂ ਨੂੰ ਅੰਦਰ ਨਹੀਂ ਜਾਣ ਦੇਂਦਾ । ਏਸੇ ਕਰਕੇ ਕਬੀਰ ਜੀ ਨੇ ਲਿਖਿਆ ਹੈ :—

"ਸ੍ਰੂਪਨੀ ਸ੍ਰੂਪਨੀ ਕਿਆ ਕਹਉ ਭਾਈ ।

ਜਿਨੀ ਸਾਚਿ ਪਛਾਨਿਆ ਤਿੰਨਿ ਸ੍ਰੂਪਨੀ ਖਾਈ ।"

ਭਾਵ, ਸਰਪਣੀ ਆਪੇ ਅਤੇਪ ਹੋ ਜਾਂਦੀ ਹੈ ਜਦ ਨਾਮ ਦੀਪਕ (ਗਰੁੜ) ਸਾਡੇ ਅੰਦਰ ਬਲਦਾ ਹੈ :—

“ਇਹ ਸਰਪਣੀ ਤਾਕੀ ਕੀਤੀ ਹੋਈ ॥
 ਬਲੁ ਅਬਲੁ ਕਿਆ ਇਸਤੇ ਹੋਈ ।
 ਇਹ ਬਸਤੀ ਤਾ ਬਸਤ ਸਰੀਰਾ ॥
 ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥”

(ਆਸਾ ਕਬੀਰ ੫-੬)

ਅਰਥਾਤ ਇਹ ਸਰਪਣੀ ਵਾਹਿਗੁਰੂ ਨੇ ਆਪ ਬਣਾਈ ਹੈ, ਨਹੀਂ ਤਾਂ ਇਹ ਅਬਲਾ ਹੈ, ਅਧੀਨ ਹੈ, ਸਾਨੂੰ ਕੀ ਆਖ ਸਕਦੀ ਹੈ ? ਜੇ ਇਹ ਨਾ ਹੋਵੇ ਤਾਂ ਕੌਣ ਪ੍ਰਾਣੀ ਆਪਣੇ ਸਰੀਰ ਦੀ ਵੀ ਰਾਖੀ ਕਰ ਸਕੇ ? ਦੇਹੀ ਨੂੰ ਓਹੋ ਹੀ ਸਾਜ਼ਦੇਤੇ ਕਾੜ੍ਹਦੇ ਹਨ ਜੋ ਅਸਲੀ ਭਾਵ ਨਹੀਂ ਸਮਝਦੇ । ਇਸ ਦੇਹੀ ਨੂੰ ਸਾਜ਼ਨ, ਦੀ ਲੋੜ ਨਹੀਂ ਕੇਵਲ ਮਨ ਨੂੰ ਉਲਟ ਉਨਮਨ ਕਰਨ ਦੀ ਲੋੜ ਹੈ । ਜਦ ਉਪਰਲੀ ਹਾਲਤ ਆਉਂਦੀ ਹੈ ਤਾਂ ਇਹੀ ‘ਬਿਖ’ ‘ਅੰਮ੍ਰਿਤ’ ਵਿਚ ਬਦਲ ਸੁਖਦਾਇਕ ਹੋ ਜਾਂਦੀ ਹੈ ਤੇ ਫਿਰ ਦਾਰੂ ਦਾ ਕੰਮ ਕਰਦੀ ਹੈ । ‘ਸਹਜ’ ਅਵਸਥਾ ਗੁਰੂ ਜੀ ਨੇ ਇਉਂ ਖੇਲੁ ਕੇ ਦੱਸੀ ਹੈ :—

“ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥
 ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥੧॥ ਰਹਾਉ ॥
 ਇਕੁ ਸੁਖੁ ਮਾਨਿਆ ‘ਸਹਜਿ’ ਮਿਲਾਇਆ ॥
 ਨਿਰਮਲ ‘ਬਾਣੀ’ ਭਰਮੁ ਚੁਕਾਇਆ ॥
 ਲਾਲ ਭਏ ਸੂਹਾ ਰੰਗੁ ‘ਮਾਇਆ’ ॥
 ਨਦਰਿ ਭਈ ‘ਬਿਖ’ ਠਾਕਿ ਰਹਾਇਆ ॥੨॥
 ਉਲਟ ਭਈ ਜੀਵਤ ਮਰਿ ਜਾਗਿਆ ॥
 ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥
 ਰਸੁ ਸੰਗਹਿ ਬਿਖੁ ਪਰਹਰਿ ਤਿਆਗਿਆ ॥
 ਭਾਇ ਬਸੇ ਜਮ ਕਾ ਭਉ ਭਾਗਿਆ ॥੩॥
 ਸਾਦ ਰਹੈ ਬਾਦੰ ਅਹੰਕਾਰਾ ॥
 ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥.....
 ਜੋਤਿ ਭਈ ਜੋਤੀ ਮਾਹਿ ਸਮਾਨਾ ॥
 ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥.....
 ਕਬਉ ਨ ਕਬਨੀ ਹੁਕਮੁ ਪਛਾਨਾ ॥
 ਨਾਨਕ ਗੁਰਮਤਿ ‘ਸਹਜਿ’ ਸਮਾਨਾ ॥੮॥

ਭਾਵ, ਜਦ (ਗਰੁੜ ਰੂਪੀ) ‘ਨਾਮ’ ਨਾਲ ਇਸ ਮਾਇਆ ਸਰਪਣੀ ਨੂੰ ਬੰਨ ਲਿਆ ਤਾਂ ਇਸ ਕੁਲੱਖਣੀ, ਕੁਝੁਪ ਮਾਇਆ ਦਾ ਰੰਗ ਵੀ ਲਾਲੇ ਲਾਲ ਹੋ ਗਿਆ (ਲਾਲ

ਭਏ ਸੂਹਾ ਰੰਗ ਮਾਇਆ)। ਤਦ 'ਬਿਖ' ਸੁੱਕ ਗਈ ਤੇ ਸਹਿਜੇ ਹੀ 'ਹੁਕਮ' ਚਾਰੇ ਪਾਸੇ ਪਰਤੀਤ ਹੋਣ ਲਗ ਪਿਆ। ਇਸ ਸੱਪ, ਇਸ ਅਜਗਰ, ਇਸ ਕਾਲੀਨਾਂਗ ਨੂੰ ਕਿਸ ਨੇ ਨੱਖਿਆ? ਛੇਡੇ ਗਿਆਨ ਨੇ ਨਹੀਂ, 'ਨਾਮ' ਦੀ ਝੁਨਕਾਰ ਨੇ ਜਾਂ 'ਗਰੂੜ' ਬਣਕੇ ਹਉਮੈ ਦੀ ਬਿਖਾਂ ਨੂੰ ਵਿਚੋਂ ਵਿਚ ਸਾੜ ਛਡਦੀ ਹੈ;—

ਹਉਮੈ-ਬਿਖੁ ਮਨੁ ਮੇਇਆ ਲਦਿਆ ਅਜਗਰ ਭਾਰੀ।

'ਗਰੂੜ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ।'

(ਮਲਾਰ ਮ: ੩)

ਜਿਉँ ਜਿਉਂ ਗੁਰਸਿੱਖ ਦੀ ਹਉਮੈ ਨਾਮ ਰੂਪੀ ਸਾਬਣ ਨਾਲ ਲਹਿੰਦੀ ਹੈ, ਤਿਉਂ ਤਿਉਂ ਉਸ ਵਿਚ ਸੂਫਤਾ ਆਉਂਦੀ ਹੈ ਤੇ ਸੂਫਤਾ ਨਾਲ ਸੀਤਲਤਾ ਆਉਂਦੀ ਹੈ। ਇਸ ਤਰ੍ਹਾਂ ਤ੍ਰਿਸ਼ਨਾ ਰੂਪੀ ਸੂਰਜ ਢੁੱਬ ਜਾਂਦਾ ਹੈ ਤੇ ਠੰਡ ਦਾ 'ਚੰਦ੍ਰਮਾ' (ਸਸ) ਉਸ ਅਵਸਥਾ ਦਾ ਚਿਨ੍ਹ ਯਾਂ ਵਾਚਕ ਹੈ ਜਦ ਚਿਤਾ ਚਿਖਾ ਅੰਦਰੋਂ ਅੰਦਰ ਬੁਝ ਜਾਵੇ ਤੇ ਨਾਮ ਦੀ ਠੰਡ ਪੈ ਜਾਵੇ। ਤਦ ਗੁਰਸਿੱਖ ਦਾ ਝੁਲਸਿਆ ਹੋਇਆ ਹਰਦਾ-ਕਮਲ ਫਿਰ ਖਿੜ ਪੈਂਦਾ ਹੈ;—

'ਪਸਰੀ ਕਿਰਣਿ ਰਸਿ 'ਕਮਲ ਬਿਗਾਸੇ

'ਸਸਿ ਘਰਿ 'ਸੂਰ ਸਮਾਇਆ।'

(ਪ੍ਰਭਾਤੀ ਮਹਲਾ ੧)

ਭਾਵ ਜਦ ਤ੍ਰਿਸ਼ਨਾ ਰੂਪੀ ਸੂਰਜ ਚੰਦ੍ਰਮਾ ਦੇ ਘਰ ਚਲਾ ਗਿਆ ਤਦ ਅੰਦਰ ਠੰਡ ਪੈ ਗਈ। ਸੂਰਜ ਦਾ ਜਾਣਾ ਰਜੋਗੁਣ ਨੂੰ ਸਤੋਗੁਣ ਵਿਚ ਬਦਲਣ ਦਾ ਵਾਚਕ ਹੈ। ਭਾਈ ਗੁਰਦਾਸ ਜੀ ਨੇ ਵੀ ਲਿਖਿਆ ਹੈ;—

'ਸਸੀਅਰ' ਅੰਦਰ 'ਸੂਰ' ਤਪਤ ਬੁਝਾਵਣਾ।

ਚਰਨ ਕਮਲ ਦੀ ਧੂਰ ਮਸਤਕ ਲਾਵਣਾ।

ਹਾਂ ਜੀ, ਤਦ ਮਾਨੋ 'ਨਾਮ' ਦਾ ਚੰਦ੍ਰਮਾ ਉਦੈ ਹੋ ਗਿਆ, ਅੰਦਰ ਸ਼ਾਂਤੀ ਆਈ, ਤੇ ਹਉਮੈ ਰੂਪ ਸੂਰਜ ਦੀ ਅੱਗ ਪਿੱਛੇ ਰਹਿ ਗਈ। ਜਿੱਥੇ ੨ ਵੀ ਚੇਨ (ਸਸਿ) ਦਾ ਸੂਰਜ ਨੂੰ 'ਖਾਣਾ' ਲਿਖਿਆ ਹੈ, ਉਸ ਦਾ ਭਾਵ ਇਹੋ ਹੀ ਹੈ ਜੁ ਸ਼ਾਂਤੀ ਨੂੰ ਖਾ ਲਿਆ ਯਾ ਅੰਦਰ ਸਮਾ ਲਿਆ। ਕਬੀਰ ਜੀਉਂ ਵੀ ਆਖਦੇ ਹਨ;—

'ਸੂਕੀਅਲੇ ਮੌਹ ਮਇਆਸਾ। ਸਸਿ ਕੀਨੋ ਸੂਰ 'ਗਿਰਾਸਾ।'

(ਰਾਮਕਲੀ ਕਬੀਰ)

ਇਹ ਅਲੰਕਾਰ ਕਈ ਥਾਂ ਵਰਤਿਆ ਗਿਆ ਹੈ, ਤੇ ਇਸ ਨੂੰ ਸਮਝਣ ਦੀ ਲੋੜ ਹੈ, ਕਿਉਂਕਿ ਸਾਡੇ ਕਈ ਸੱਜਨ ਇੱਥੇ ਆ ਕੇ ਅਰਥ ਦੇ ਅਨਤਰ ਕਰਕੇ ਚੰਦ੍ਰਮਾ ਤੇ ਸੂਰਜ ਦੇ ਪੁੱਠੇ ਅਰਥ ਲੈਂਦੇ ਹਨ, ਭਾਵ ਇੜਾ ਤੇ ਪਿੰਗਲਾ ਨਾਝੀਆਂ ਅਰਥ ਕਰਕੇ ਇਹ ਦੱਸਣ ਦੀ ਕੋਸ਼ਲ ਕਰਦੇ ਹਨ ਜੁ ਗੁਰਸਿੱਖੀ ਵਿਚ ਵੀ ਪ੍ਰਾਣਯਾਮ ਦੱਸਿਆ ਹੈ। ਪਰ

1. ਹਿਰਦਾ ਖਿੜਿਆ। 2. ਚੰਦ੍ਰਮਾ (ਸ਼ਾਂਤੀ)। 3. ਸੂਰਜ ਤ੍ਰਿਸ਼ਨਾ ਦਾ।

4. ਸ਼ਾਂਤੀ ਨੇ ਤ੍ਰਿਸ਼ਨਾ ਖਾ ਲਈ, ਅੰਦਰੋਂ ਅੰਦਰ।

ਗੱਲ ਉੱਪਰ ਖੁਲ੍ਹੇ ਚੁੱਕੀ ਹੈ ਜੁ ਪ੍ਰਾਣਾਜਾਮ ਇਕ ਫੋਕਟ ਕਰਮ ਹੈ, ਇਸ ਕਰਕੇ ਸਿੱਖੀ ਵਿਚ ਵਰਜਿਤ ਹੈ। ਸੱਚੀ ਪ੍ਰੀਤੀ ਨਾਲ ਤੇ ਸਿਮਰਨ ਨਾਲ ਹੀ ਆਤਮ-ਮੰਜ਼ਲ ਤੈ ਹੋ ਸਕਦੀ ਹੈ ਨਾ ਕਿ ਆਲ-ਪੇਤਾਲ ਗੱਲਾਂ ਨਾਲ ਯਾ ਸਾਹ ਖਿੱਚਣ ਨਾਲ। 'ਸੂਰਜ' ਦਾ ਸਤ ਕੀ ਹੈ? ਅਗਨੀ, ਚਿਤਾ ਚਿਖਾ, ਤ੍ਰਿਸ਼ਨਾ। 'ਚੰਨ' ਦਾ ਸਤ ਕੀ ਹੈ? ਠੇਡਕ, ਸੀਤਲਤਾ, ਨਾਮ-ਦੀ ਸਵਫ਼ਤਾਂ। ਇਸੇ ਕਰਕੇ 'ਚੰਦ੍ਰਮਾ' 'ਸੂਰਜ' ਕੋਲੋਂ ਉੱਚਾ ਗਿਣਿਆਂ ਗਿਆ ਹੈ। ਇਹ ਉਚਾਈ ਅੰਦਰ ਆਤਮਾ ਦੀ ਠੰਢਕ ਦੀ ਹੈ ਨਾ ਕਿ ਬਾਹਰ ਤਾਰਿਆ ਦੀ। ਭਾਈ 'ਬਾਲਾ' ਜੀ ਦੀ, ਜਨਮਸਾਖੀ ਵਿਚ ਵੀ ਆਉਂਦਾ ਹੈ ਗੁਰੂ ਜੀ ਮਹਾਰਾਜ ਜਦ ਅਕਾਸ ਮੰਡਲਾਂ ਵਿਚ ਪ੍ਰਚਾਰ ਲਈ ਚੱਲੇ ਤਾਂ ਰਸਤੇ ਵਿਚ ਪਹਿਲਾਂ 'ਸੂਰਜ' ਆਇਆ ਤੇ ਫਿਰ 'ਚੰਦ੍ਰਮਾ'। ਜਿੱਥੇ ਇਕ ਸੱਜਨ, ਜਿਨ੍ਹਾਂ ਨ ਇਸ ਜਨਮਸਾਖੀ ਦਾ ਉਲਥਾ ਉਰਦੂ ਵਿਚ ਕੀਤਾ ਹੈ, ਸੰਕਾ ਕਰਦੇ ਹਨ ਜੁ ਇਹ ਭੁੱਲ ਪ੍ਰਤੀਤ ਹੁੰਦੀ ਹੈ, ਕਿਉਂਕਿ ਸਾਈਸ ਸਾਨੂੰ ਦੱਸਦੀ ਹੈ ਜੁ ਚੰਨ ਪਰਤੀ ਦੇ ਕੋਲ ਤੇ ਸੂਰਜ ਬਹਤ ਦੂਰ ਹੈ। ਹੁਣ ਭਾਵੋਂ ਇੱਥੇ ਜਨਮ-ਸਾਖੀ ਦਾ ਭਾਵ ਸੂਰਜ ਤੇ ਚੰਨ ਦਾ ਬਾਹਰਲਾ ਫਾਸਲਾ ਦੱਸਣ ਤੋਂ ਨਹੀਂ, ਸਗੋਂ ਇਹ ਦੱਸਣਾ ਹੈ ਜੁ ਆਤਮ-ਮੰਡਲ (ਧੂ ਯਾ ਨਿਸਚਲਤਾ) ਵੱਲ ਜਾਣ ਵੇਲੇ ਭਾਵ ਆਤਮਕ ਤਰੱਕੀ ਕਰਨ ਲਈ ਪਹਿਲੇ ਸੂਰਜ (ਹਉਮੈ ਦਾ ਕੁੰਡ) ਆਉਂਦਾ ਹੈ ਤੇ ਉਹਨੂੰ ਲੰਘ ਫਿਰ 'ਚੰਦ੍ਰਮਾ' (ਅੰਮ੍ਰਿਤ ਕੁੰਡ)। ਸਾਡੀਆਂ ਸਾਖੀਆਂ ਆਤਮ-ਵਿਸ਼ੇਸ਼ੀਆਂ ਹਨ, ਇਸ ਕਰਕੇ ਇਨ੍ਹਾਂ ਨੂੰ ਸਾਈਸ ਵੱਲ ਨਹੀਂ ਖਿੱਚਣਾ ਚਾਹੀਦਾ। ਇੱਥੇ ਵੀ 'ਚੰਨ' ਦੇ ਸਤ ਤੋਂ ਭਾਵ ਆਤਮਕ ਠੰਢਕ ਦਾ ਘਰ ਹੀ ਹੈ। ਜਿੱਥੇ ਸਾਡੇ ਮਿੱਤ੍ਰਾਂ ਨ ਭਾਈ ਬਾਲੇ ਦੀ ਜਨਮ ਸਾਖੀ ਲਿਖਣ ਵੇਲੇ ਆਤਮ 'ਉਡਾਰੀ' ਨੂੰ ਠੀਕ ਸਮਝਣ ਦੀ ਖੇਚਲ ਨਹੀਂ ਕੀਤੀ ਉਥੇ ਹੀ ਕਈ ਟੀਕਾਕਾਰਾਂ ਨ ਗੁਰੂ ਗ੍ਰੰਥ ਜੀਓਂ ਵਿਚ ਅਰਥ ਉਲਟ ਕੀਤੇ ਹਨ। ਇਸ ਗੱਲ ਨੂੰ ਖੋਲ੍ਹਣ ਲਈ ਹੇਠਲੀ ਤ੍ਰਕ ਦਾ ਅਰਥ ਲਿਖਣਾ ਅਤੀ ਜ਼ਰੂਰੀ ਹੈ —

"ਚੰਦ ਸਤ ਭੇਦਿਆ ਨਾਦ-ਸਤ ਪੂਰਿਆ"

ਸੂਰ-ਸਤ ਖੇਡ ਸਾਦਤੁ ਕੀਆ ।"

(ਬਾਣੀ ਜੇ ਏਉ ਜੀ ਕੀ ਰਾਗ ਮਾਰੂ)

ਇੱਥੇ ਕਈ ਸੱਜਨਾਂ ਨੇ ਸਤ ਦੇ ਅਰਥ ਸੱਤ (੭) ਲਈ ਹਨ, ਤੇ ਲਿਖਿਆ ਹੈ ਜੁ ਸੱਤ ਵਾਰੀ ਸੁਆਸਾਂ ਨੂੰ ਚੰਨ ਦੀ ਨਾੜੀ ਇੜਾ ਰਾਹੀਂ ਚੜ੍ਹਾਵੇ ਤੇ ਸੱਤ ਵਾਰੀ ਸੂਰਜ ਵਾਲੀ ਨਾੜੀ (ਪਿੰਗਲਾ) ਬਾਣੀ ਉਤਾਰੇ। ਇਸ ਤਰ੍ਹਾਂ ਉਨ੍ਹਾਂ ਨੇ 'ਕੁੰਭਕ' 'ਰੇਚਕ' ਭਾਵ ਸੁਆਸ ਖਿੱਚਣਾ ਤੇ ਕੱਢਣਾ ਅਰਥ ਕੀਤੇ ਹਨ, ਤੇ ਫਿਰ 'ਪੂਰਕ' ਭਾਵ ਸੁਆਸ ਤੋਕਣ ਲਈ ਉਨ੍ਹਾਂ ਨੇ ਲਿਖਿਆ ਹੈ ਜੁ ਖੇੜਸਾ ਭਾਵ ਸੇਲਾਂ ਵਾਰੀ ਅੰਦਰ ਰੱਖਣੇ ਆਖਦੇ ਹਨ। ਹੁਣ ਸੇਚਣ ਦੀ ਗੱਲ ਹੈ ਜੁ 'ਪੂਰਕ' ਲਛਜ ਕਿਧਰੇ ਵੀ ਨਹੀਂ ਆਇਆ, ਨਾ ਹੀ ਕਿਧਰੇ 'ਕੁੰਭਕ' ਤੇ ਨਾ ਹੀ 'ਰੇਚਕ' ਆਇਆ ਹੈ, ਫਿਰ ਅਰਥ ਦ ਅਨਰਥ ਕਿਉਂ, ਨਹੀਂ, ਨਹੀਂ 'ਗੁਰੂ ਗ੍ਰੰਥ ਜੀਓਂ ਵਿਚ ਪ੍ਰਾਣਾਜਾਮ ਕਿਧਰੇ ਵੀ ਨਹੀਂ ਹਨ! ਟੀਕਾਕਾਰ ਵਿਚਾਰੇ ਵੀ ਕੀ ਕਰਨ ? ਇਹ ਤਾਂ ਅਨੁਭਵ ਕਰਨ ਦਾ ਵਿਸ਼ਾ ਹੈ। ਪਰ ਮਤਿ-ਪਖੇਰੂ ਸਾਨੂੰ ਇਧਰ ਉਧਰ

ਰਸਤੇ ਤੋਂ ਕੁਰਸਤੇ ਲੈ ਜਾਂਦਾ ਹੈ। ਆਓ ਹੁਣ ਅਸੀਂ ਉਪਰਲੀ ਤੁਕ ਦੇ ਅਰਥ ਖੋਲ੍ਹਕੇ ਕਰੀਏ :—

. ਅਸਾਂ ਵੇਖ ਲਿਆ ਹੈ ਜੁ ਆਤਮ-ਦੇ + ਵਿਚ ਜਾਣ ਵੇਲੇ ਨਾਮ ਦੀ ਧੁਨੀ (ਨਾਦ) ਦੀ ਲੋੜ ਹੈ, ਕਿਉਂਕਿ ਇਹੋ 'ਗੁਰੂਡ' ਹੈ ਤੇ ਇਸੇ ਦੇ ਖੰਭਾਂ ਉਪਰ ਅਸਾਂ ਵਾਹਿਗੁਰੂ ਦੇ ਦੇਸ ਨੂੰ ਜਾਣਾ ਹੈ। 'ਨਾਦ' ਕਰਕੇ ਹੀ 'ਸੂਰਜ' ਦੀ ਸੱਤਾ ਭਾਵ ਤ੍ਰਿਸ਼ਨਾ ਨੂੰ ਜਲਾਣਾ ਹੈ ਤੇ 'ਚੰਦ੍ਰਮਾ' ਦੇ ਸਤ (ਤੱਤ) ਭਾਵ ਸਾਂਤੀ ਨੂੰ ਅੱਪੜਨਾ ਹੈ। ਇਸੇ ਕਰਕੇ ਜੋ ਦੇਵ ਜੀਉ ਲਿਖਦੇ ਹਨ ਕਿ ਜਦ ਗੁਰੂ ਦੀ ਕਿਰਪਾ ਦੁਆਰੇ (ਗੁਰ ਪ੍ਰਸਾਦਿ) ਉਹ 'ਨਾਦ (ਗੁਰਮੁਖ ਨਾਦ-ਜਪੁਜੀ) ਪ੍ਰਾਪਤ ਹੋਇਆ ਅਤੇ ਇਹ ਨਾਮ ਮੇਰੇ ਲੂੰ ਲੂੰ ਵਿਚ ਪ੍ਰਵੇਸ਼ ਕਰ ਗਿਆ ਤਾਂ ਮੇਰਾ ਅੰਦਰ ਭਾਰਾ ਗਿਆ। ਭਾਵ ਜਦ ਨਾਦ ਦਾ ਸਤ (ਤੱਤ) ਮੇਰੇ ਅੰਦਰ ਪਰੀਪੂਰਨ ਹੋਇਆ (ਨਾਨ ਸਤ ਪੂਰਿਆ) ਤਾਂ ਕੀ ਹੋਇਆ? ਮੈਨੂੰ ਉਹ ਗੁਝਾ ਭੇਦ ਪਤਾ ਲੱਗਾ। ਕੀ? ਮੈਨੂੰ ਠੰਢਕ ਦਾ ਖਜ਼ਾਨਾ ਅੰਦਰੋਂ ਮਿਲਿਆ। ਹਾਂ ਜੀ ਤਦ ਚੰਦ ਦੇ ਸੀਤਲ-ਸਤ [ਤੱਤ] ਦਾ ਭੇਦ ਲੱਭਾ (ਚੰਦ-ਸਤ ਭੇਦਿਆ)। ਫਿਰ ਕੀ ਹੋਇਆ? ਮੇਰੇ ਅੰਦਰ ਜੋ ਹਉਮੈਂ ਰੂਪੀ ਅਗਨੀ ਬਲਦੀ ਸੀ ਉਸ ਚਿੰਤਾ-ਚਿਖਾ ਦੇ 'ਸੂਰਜ' ਦਾ ਘਰ ਖੋੜ ਹੀ ਮੇਰੇ ਵਸ ਆਂਗਿਆ। ਭਾਵ ਮੈਂ ਉਸ ਨੂੰ ਸਾਧ ਕੇ ਸਿਧਾ ਕਰ ਲਿਆ ਸੂਤ-ਸਤ-ਖੋੜ ਸਾਦਤ ਕੀਆ। ਇਸ ਤਰੀਕੇ ਨਾਲ ਸ੍ਰੀ ਜੀ ਦੇਵ ਜੀਉ ਆਖਦੇ ਹਨ ਕਿ ਅਸਾਂ ਅਜਰ ਆਤਮਾ ਨੂੰ ਜ਼ਰਿਆ, ਅਘੜ ਨੂੰ ਘੜਿਆ ਪੀਣ ਵਾਲੇ ਅਪਿਓ ਅੰਮ੍ਰਿਤ ਨੂੰ ਪੀਤਾ ਅਪਿਓ ਪੀਆ। ਪਰ ਕਈ ਸੱਜਨ ਆਖਦੇ ਹੋਣਗੇ ਜੁ ਸ਼ਬਦ ਤਾਂ ਖੋੜਸਾ ਰਹੁ ਹੈ। ਜੇ ਇਹ ਸੱਚ ਹੈ ਤਾਂ ਦਤ ਦਾ ਅਰਥ ਨਹੀਂ ਢੁਕਦਾ। ਸੋ ਠੀਕ ਇਹੋ ਹੈ ਜੇ ਸੂਰਜ ਦੇ ਖੋੜ ਘਰ ਨੂੰ ਸਾਦਤ ਸੰਧਿਆ। ਕਬੀਰ ਜੀ ਨੇ ਵੀ ਖੋੜ ਸ਼ਬਦ ਬਾਬਤ ਦੱਸਿਆ ਹੈ —

"ਖਖਾ ਇਹੈ। ਖੋੜ ਮਨ ਆਵਾ।

ਖੋੜੇ ਛਾਡਿ ਨਾ ਦਹਦਿਸ ਧਾਵਾ।"

ਭਾਵ ਜਦ ਮਨ ਬਾਹਰ ਦੀ ਚਤੁਰਾਈ ਛੱਡ 'ਅਨੂਪਮ-ਕੋਠੜੀ ਖੋੜ ਆਤਮਾ ਵਿਚ ਭਾਤੀ ਪਾਉਣ ਨਾਲ ਖੀਵਾ ਹੋ ਜਾਂਦਾ ਹੈ, ਰੱਜ ਜਾਂਦਾ ਹੈ, ਠੰਢਾ ਹੋ ਜਾਂਦਾ ਹੈ ਤਾਂ ਇਸ ਸੀਤਲ ਕੁੰਡ ਨੂੰ, ਜਿਸ ਨੂੰ ਪਿੱਛੇ ਅਸੀਂ 'ਸੋਮ-ਸਰ' ਆਖ ਆਏ ਹਾਂ (ਸੋਮ-ਸਰ ਪੋਖਿ ਲੈ), ਛੱਡਕੇ ਫਿਰ ਬਾਹਰ ਨਹੀਂ ਜਾਂਦਾ, ਕਿਉਂਕਿ ਇਹ ਮਹਾਂ ਰਸ ਗੁਗੇ ਦੀ ਮਠਿਆਈ ਵਤ ਹੈ, ਜਿਸ ਨੇ ਖਾਪੀ ਹੈ ਉਸ ਨੂੰ ਹੀ ਇਸ ਦੇ ਸੁਆਦ ਦਾ ਪਤਾ ਹੈ; ਉਹੀ ਸੱਜਨ ਮਨ ਦੇ ਰਥ ਨੂੰ ਛੱਡ ਉਨ-ਮਨ ਰਥ, ਭਾਵ ਆਤਮ-ਰਥ ਤੇ ਚੜ੍ਹਦੇ ਹਨ :—

"ਸਤਿਗੁਰ ਸਾਜਨ ਪੁਰਖ ਵਡ ਪਾਇਆ

ਹਰਿ ਰਸਕਿ ਰਸਕਿ ਫਲ ਪਾਇਬਾ।

ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ

ਗੁਰਬਚਨੀ ਬਿਬਸੁ ਹਰਿ ਕਾਛਿਬੈ ।
 ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ।
 ਹਰਿ ਕੀਏ ਪਤਿਤ ਪਵਤ੍ਰੁ ਮਿਲਿ ਸਾਧ ਗੁਰ
 ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥
 ਧਨੁ ਧਨੁ ਵਡਭਾਗ ਮਿਲਿ ਗੁਰ ਸਾਧੂ
 ਮਿਲਿ ਸਾਧੂ ਲਿਵ 'ਉਨਮਨਿ' ਲਾਗਿਬਾ ।
 ਤ੍ਰਿਸਨਾ-ਅਗਨਿ ਬਝੀ ਸਾਂਤਿ ਪਾਈ
 ਹਰਿ ਨਿਰਮਲ ਨਿਰਮਲ ਗੁਨ ਗਾਇਬਾ ।

(ਜੈਤਸਰੀ ਮ ੪)

ਭਾਵ, ਤ੍ਰਿਸਨਾ ਦਾ 'ਸੁਰਜ' (ਸੁਰ-ਨਰ ਸੋਖਿ ਲੈ) ਜਾ ਅਗਨ-ਕੁੰਡ ਤਦ ਠੰਢਾ
 ਹੋਇਆ ਜਦ ਸਿਮਰਨ ਦਾ ਅਟੁੱਟ ਰਸ ਅੰਦਰ ਠਾਠਾਂ ਮਾਰਨ ਲੱਗ ਪਿਆ । ਇਸ ਨਵੇਂ
 ਘਰ (ਬੇੜ) ਵਿਚ ਆਉਣ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੂਫ਼ 'ਘਰ' ਵਿਚ ਵੜਨ
 ਦਾ ਸੰਦੇਸ਼ ਮਿਲਿਆ ।

ਲੇਖਕ ਨੇ ਸ੍ਰੀ ਜੇ ਦੇਵ ਜੀਓ ਉਪਰਲਾ ਸ਼ਬਦ ਇਸ ਵਾਸਤੇ ਖੇਲ੍ਹ ਕੇ ਲਿਖਿਆ
 ਹੈ ਕਿ ਇਹ ਵੀ ਇਕ ਔਘਟ ਘਾਟੀ ਸੀ । ਮੈਨੂੰ ਪ੍ਰਤੀਤ ਹੁੰਦਾ ਸੀ ਜੁ ਇਹ ਵੀ ਇਕ
 ਦੋ-ਰਾਹਾ (Cross way) ਹੈ । ਏਥੇ ਪਹੁੰਚਕੇ ਟੀਕਾਰ ਸੱਜਨ ਅਤੇ ਪਤੰਜਲੀ ਰਿਸੀ
 ਜੀ ਜਿਨ੍ਹਾਂ ਨੇ ਅਸ਼ਟਾਂਗ ਯੋਗ ਰਚਿਆ ਹੈ ਲਖਕ ਨੂੰ ਖਿੱਚਦੇ ਸਨ ਤੇ ਆਖਦੇ ਸਨ ਜੁ ਸਾਡੇ
 ਪ੍ਰਾਣਾਯਮ ਵੱਲ ਆਓ; ਪਰ ਮਿਹਰਾਂ ਦੇ ਸਾਈਂ, ਮਿੱਠੇ ਬਚਨਾਂ ਵਾਲੇ ਬਾਬਾ ਜੀ ਦੌੜ ਕੇ
 ਭੁੱਲੜ ਜਿੰਦੜੀ ਨੂੰ ਕੰਠ ਲਾਕੇ ਆਖਦੇ ਸਨ, 'ਪੂਰਕ ਰੇਚਕ ਕੁੰਕ ਮਨ-ਹਾਠੀ', ਭਾਵ
 ਸੁਆਸ ਖਿੱਚਣੇ ਮਨ-ਹਠ ਹੈ । ਸੁਆਸਾਂ ਨੂੰ ਖਿੱਚਣ ਨਾਲ ਕੁਛ ਨਹੀਂ ਬਣਦਾ, ਮਨ ਦੇ
 ਘੋੜੇ ਨੂੰ ਜੇ ਖਿੱਚਣਾ ਹੈ ਤਾਂ ਸਿਮਰਨ-ਤਾਰ ਨਾਲ ਖਿੱਚੋ—

"ਮਨਹਠਿ" ਜੇ ਕਮਾਵੈ ਤਿਲ ਨ ਲੇਖੇ ਪਾਵੈ
 ਬਗਲੁੰਹੀ ਜਿਉ ਧਿਆਨ ਲਾਵੈ ਮਾਇਆ ਰੇ ਧਾਰੀ ॥
 ਕੋਈ ਐਸੇ ਰੇ ਸੁਖਹਦਾਈ, ਪ੍ਰਭ ਕੀ ਕਥਾ ਸੁਨਾਈ,
 ਤਿਸ ਭੇਟੇ ਗਤਿ ਹੋਇ ਹਮਾਰੀ ॥
 ਸੁ ਪ੍ਰਸੰਨ ਗੋਪਾਲ ਰਾਇ, ਕਾਟੈ ਰੇ ਬੰਧਨ ਮਾਇ,
 ਗੁਰ ਕੈ 'ਸਬਦਿ' ਮੇਰਾ ਮਨ ਰਾਤਾ ॥
 ਸਦਾ ਸਦਾ ਅਨੰਦੁ, ਭੇਟਿਓ ਨਿਰਭੈ ਗੋਬਿੰਦੁ,
 ਸੁਖ ਨਾਨਕ ਲਾਏ ਹਰਿ ਚਰਨ ਪਕਾਤਾ ॥

ਸਫਲ ਸਫਲ ਭਾਈ ਸਫਰ ਜਾਤ੍ਰਾ ॥
ਆਵਣ ਜਾਣ ਰਹੇ ਮਿਲੇ ਸਾਧਾ ॥"

(ਧਨਾਸ ਰੀ ਮ: ੫)

ਹਾਂ ਜੀ ! ਸੁਆਸਾਂ ਨੂੰ ਰਿੜਕਣਾ ਤਾਂ ਸਿਰਫ਼ ਪਾਣੀ ਰਿੜਕਣਾ ਸੀ । ਗੁਰਸਿੱਖਾਂ ਨੇ ਤਾਂ ਸਿਮਰਨ ਰਾਹੀਂ ਦੁੱਧ ਨੂੰ ਰਿੜਕ ਕੇ ਇਸ ਵਿਚੋਂ ਮੱਖਣ ਕੱਢਣਾ ਹੈ । ਜਦ ਮੈਂ ਮੁੜਕੇ ਸ੍ਰੀ ਜੈਦੇਵ ਜੀਉ ਦੇ ਸਬਦ ਨੂੰ ਪੜ੍ਹਿਆ ਤਾਂ ਉਪਰ ਲਿਖੇ ਅਰਥ ਨਿਕਲਣ ਤੇ ਅਤਿਅੱਤ ਖੁਸ਼ੀ ਹੋਈ । ਇਸ ਨੂੰ ਪਰਪੱਕ ਕਰਨ ਲਈ ਲੇਖਕ ਨੇ ਸ੍ਰੀ ਜੈਦੇਵ ਜੀਉ "ਗੋਤਾ-ਗੋਵਿੰਦ", ਜੋ ਇਕ ਨਾਯਾਬ ਅਮੇਲਕ ਸੰਸਕ੍ਰਿਤ ਕਵਿਤਾ ਹੈ, ਪੜ੍ਹੀ ਤੇ ਉਸ ਵਿਚ ਵੀ ਪ੍ਰਾਣਾਯਾਮ ਦਾ ਵਰਣਨ ਨਾ ਤੱਕ ਕੇ ਮਨ ਖੀਵਾ ਹੋਇਆ । ਪ੍ਰਾਣਾਯਾਮ ਨੂੰ ਪਰੋ ਰੱਖ, ਸੁਆਸ ਸੁਆਸ ਵਾਹਿਗੁਰੂ ਦਾ ਸਿਮਰਨ ਕਰਨਾ 'ਗਰੂੜ' ਅਵਸਥਾ ਨੂੰ ਅਵੱਸ਼ਜ਼ ਜਾ ਪੁਰਾਉਂਦਾ ਹੈ:-

'ਚਹੁੰਦਿਸ ਫੂਲਿ ਰਹੀ ਬਿਖਿਆ ਬਿਖ
ਗੁਰ ਮੰਤ੍ਰ ਮੁਖਿ 'ਗਰੂੜਾਰੀ' ।
ਹਾਬ ਦੇਇ ਰਾਖਿਓ ਕਰ ਅਪੁਨਾ
ਜਿਉ ਜਲ ਕਮਲਾ ਅਲਿਪਾਰੀ ।

(ਸਲੋਕ ਮ: ੫)

ਹਾਂ ਜੀ ! ਜਦ 'ਵਾਹਿਗੁਰੂ' ਦਾ ਸੂਛ ਮੰਤਰ ਰੋਗਾਂ-ਘਾਣ ਮਿਟਾਉਣ ਵਾਲਾ, ਹਉਮੈ-ਸਰਪਣੀ ਦਾ ਵਾਸੀਕਾਰਕ ਹੋਇਆ, ਜਦ 'ਨਾਮ' ਅੰਦਰ ਗੱਜ ਖੜੋਤਾ, ਤਦ ਮਨ ਦੀ ਢੱਠੀ ਹੋਈ ਛੱਪਰੀ ਆਤਮ-ਬੇਢੀ ਨੇ ਫਿਰ 'ਛਾ ਲਈ; ਤਦ ਆਪਣੀ ਵਾਟੜੀ ਛੱਡ ਗੁਰਸਿੱਖ ਗੁਰੂ-ਦੱਸੇ ਗਾਡੀ-ਰਾਹ ਉਪਰ ਆ ਗਿਆ । ਫਿਰ ਕੀ ਹੋਇਆ ? ਕਬੀਰ ਜੀਉ ਦਸਦੇ ਹਨ :—

'ਜਬ ਲਗੁ ਮੇਰੀ ਮੇਰੀ ਕਰੈ । ਤਬ ਲਗੁ ਕਾਜੁ ਏਕੁ ਨਹੀ ਸਰੈ ॥
ਜਬ ਮੇਰੀ ਮੇਰੀ ਮਿਟਿ ਜਾਇ । ਤਬ ਪ੍ਰਭ ਕਾਜੁ ਸਵਾਰਿਹ ਆਇ ॥'

(ਭੈਰਉ ਕਬੀਰ)

ਸਿਮਰਨ ਕੀ ਸੀ ? ਇਹ ਤਾਂ ਇਕ ਖੜਗ ਸੀ, ਕਿਰਪਾਨ ਸੀ, ਕਟਾਰੀ ਸੀ ਜਿਸ ਨਾਲ ਹਉਮੈ ਸਪਣੀ ਮਾਰਨੀ ਸੀ :—

'ਨਾਨਕ ਆਪਨ ਕਟਾਰੀ ਆਪਸ ਕਉ ਲਈ ਮਨੁ ਅਪਨਾ ਕੀਨੇ ਫਾਟ ।'

(ਸਾਰੰਗ ਮ: ੫)

ਇਹ ਇਕ ਵੱਡਾ ਉੱਚਾ ਆਤਮਕ ਮਾਰਤਬਾ ਹੈ । ਜਦ ਇਸ ਅਵਸਥਾ ਤੇ ਨਾਮ ਦੇਵ ਜੀਉ ਪ੍ਰਜੇ ਕਿ ਜਿਸ ਵਿਚ ਤਿਲ ਮਾਤਰ ਵੀ ਹਉਮੈ ਨਹੀਂ ਸੀ, ਭਾਵ,

1. ਸੰਸਾਰ ਵਿਚ ਆਉਣਾ, ਮਨੁਆ ਦੇਹੀ ਸਫਲ ਹੋਈ ।
2. ਭਾਵ 'ਨਾਮ' ਦੀ ਕਟਾਰੀ, ਕਿਰਪਾਨ ।

'ਮੇਰਾ ਕੀਆ ਕਛੂ ਨ ਹਏ। ਕਰਿ ਹੈ ਰਾਮ ਹੋਏ ਹੈ ਸੋਇ।'

ਉਸ ਵੇਲੇ ਭਗਵਾਨ ਜਾਉ ਨੇ ਦਰਸਨ ਦਿਤੇ। ਹਾਂ ਜੀ, ਤਦ 'ਗਰੂੜ' ਦੀ ਸੁਆਰੀ ਉਪਰ, ਭਾਵ ਨਾਮ ਰੂਪੀ ਸੁਆਰੀ ਉਪਰ, ਜਿਸ ਦੀ ਅਨੂਪਮ ਸ਼ੁਨਕਾਰ ਹੈ ਅਤੇ ਜਿਸ ਦੀ ਕ੍ਰਾਂਤੀ ਅਦਭੁਤ ਹੈ, ਦਰਸਨ ਹੋਏ :—

'ਪਾਖੰਤਣ ਬਾਜ ਬਜਾਇਲਾ, 'ਗਰੂੜ' ਚੜੇ ਗੋਬਿੰਦ ਆਇਲਾ।'

ਤਾਂ ਪਤਾ ਲਗ ਜੁ 'ਗਰੂੜ' ਵੀ ਇਕ ਐਸੀ ਹੀ ਬੁਝਾਰਤ ਸੀ ਜਿਹਾ ਕਿ ਵਿਸ਼ਨੂ ਮਹਾਰਾਜ ਜੀ ਦੇ 'ਸੰਖ' ਦੀ ਹੈ ? ਇਹ ਦੋਵੇਂ ਉਸ ਉਪਰਲੀ ਆਤਮਕ ਅਵਸਥਾ ਦੇ ਵਾਚਕ ਹਨ ਜਦ 'ਨਾਮ' ਦੀ ਅਟੁੱਟ ਲਹਿਰ ਇਸ ਸੁੱਕੇ ਸੜੇ ਹਿਰਦੇ ਨੂੰ ਹਰਿਆ ਭਰਿਆ ਕਰ ਦੇਂਦੀ ਹੈ, ਜਦ ਰਮ ਵਿਚ ਅਕਹਿ ਲਹਿਰਾਂ ਅਨੰਦ ਦੀਆਂ ਉਠਦੀਆਂ ਹਨ, ਜਦ ਸੋਮ-ਰਸ ਦੀ ਫੁਹਾਰ ਰਗ ਰਗ ਵਿੱਚੋਂ ਨਿਕਲਦੀ ਹੈ, ਜਦ ਸੁਆਸਾਂ ਦੀ ਰਾਤ ਤੋਂ ਅਦਭੁਤ ਰਾਗ ਆਪ-ਮੁਹਾਰੇ ਨਿਕਲਦੇ ਹਨ ਤੇ 'ਪਰੀਆ' 'ਸਬਦ' ਗਾਊਣ ਲਈ ਬੈਕੁੰਠ ਦੇਸ ਤੋਂ ਆਉਂਦੀਆਂ ਹਨ। ਯਥਾ

'ਰਾਗ-ਰਤਨ ਪਰਵਾਰ 'ਪਰੀਆ' 'ਸਬਦ' ਗਾਵਣ ਆਈਆ।'

(ਅੰਨੰਦ)

ਹਾਂ ਜੀ, ਪਰਿਵਾਰ ਸਣੇ ਅਰਸੀ-ਪਰੀਆਂ, ਗਣ ਅਤੇ ਗੋਪਰਬ, ਅਪੱਠਰਾਂ ਅਤੇ ਢਾਡੀ ਕੀਰਤਨ ਕਰਨ ਸਾਡੇ ਹਿਰਦੇ ਵਿੱਚ ਆ ਨਿਵਾਸ ਕਰਦੇ ਹਨ। ਆਹਾ ! ਉਹ ਸਮਾਂ ਵੀ ਕਿਹਾ ਸੁਹਾਊਣ ਹੁੰਦਾ ਹੈ ਜਦ ਇਹ ਫਰਸ ਵੀ ਅਰਸ ਦਾ ਝਲਕਾ ਮਾਰਦਾ ਹੈ। ਤਦ ਮਨ ਉਨਮਨ-ਰਬ ਵਿਚ ਸੁਆਰ ਹੋ ਜਾਂਦਾ ਹੈ ਤੇ ਸਿੱਧਾ ਸਚ-ਖੰਡ ਨੂੰ ਧਾਕੇ ਜਾਂਦਾ ਹੈ, ਕੱਖ ਦਾ ਜੀਉੜਾ ਲੱਖਾਂ ਦਾ ਹੋ ਜਾਂਦਾ ਹੈ, 'ਆਦ ਦਾਮ ਕੇ ਛੀਪਰੇ ਹੋਇਓ ਲਾਖੀਣਾ।' ਧੇਨ ਹਨ ਕ੍ਰਿਪਾਲੂ ਪਿਤਾ, ਮਿਹਰਾਂ ਦੇ ਸਾਈਂ, ਟੁੱਟੀਆਂ ਜੋੜਨ ਵਾਲ, ਕਲਗੀਆਂ ਬਖਸ਼ਣ ਵਾਲੇ, ਉਜ-ਦਮਾਲੜੇ ਸੰਪਣ ਵਾਲੇ ! ਇਸ ਰੰਗ ਰੱਤੇ ਮੁਖਾਰਬਿੰਦ ਤੋਂ ਹੀ 'ਮਧੁਰਾੜੀ ਬਾਣੀ' ਫੁੱਟ ਫੁੱਟ ਕੇ ਨਿਕਲ ਰਹੀ ਹੈ। ਇਨ੍ਹਾਂ ਹੀ ਸੂਰਨ ਵਰਗੇ ਖੰਭਾਂ ਨਾਲ, ਪੰਖਾਂ ਨਾਲ 'ਪਾਖੰਤਣ ਬਾਜ ਬਜਾਇਲਾ' (ਨਾਮ) ਦੀ ਅਰਸੀ ਧਨੀ ਹੋ ਰਹੀ ਹੈ। ਐਸਾ ਹੋਵੇ ਵੀ ਕਿਉਂ ਨਾ, ਜਦ ਆਪ ਜੀ ਦੇ ਭਗਤ ਆਪ ਜੀ ਦਾ ਹੀ ਰੂਪ ਹਨ—

'ਹਰਿ ਹਰਿ ਜਨ ਦ੍ਰਿਇ ਏਕ ਹੈ ਬਿਬ ਬਿਚਾਰ' ਕਿਛ ਨ ਹਿ।

ਜਲ ਤੇ ਉਪਜ ਤਰੰਗ ਜਿਉ ਜਲ ਹੀ ਬਿਖੇ ਸਮਾਹਿ।'

(ਦਸਮ ਗੁੰਬ)

'ਗਰੂੜ' ਇਸ ਲਈ ਕੀ ਹੈ ? ਇਹ ਨਾਮ ਦੀ ਉਸ ਉੱਚ ਅਵਸਥਾ ਦਾ ਚਿੰਨ੍ਹ ਹੈ ਜਦ ਹਰਿ ਤੇ ਹਰਿਜਨ ਦੋਵੇਂ ਸੁਬਦ ਸੰਪੰਨ ਹੋਕੇ ਇਕ ਮਿਕ ਹੋ ਜਾਂਦੇ ਹਨ, ਜਦ ਹਉਮੈ ਦੀ ਛਾਈ ਸਨ ਦੇ ਸੀਸੀ ਵਿਚੋਂ ਉਠ ਜਾਂਦੀ ਹੈ। ਇਸ ਅਵਸਥਾ ਨੂੰ ਸੁਰਿਨਰ ਤੇ ਮੁਨਿਜਨ ਲੋਚਦੇ ਹਨ—ਹਿਸੀ ਮੁਨੀ ਹੀ ਨਹੀਂ, ਸਗੋਂ ਅਵਤਾਰ ਵੀ।

ਇਥੇ ਇਕ ਹੋਰ ਉਦਾਹਰਨ ਦੀ ਲੋੜ ਹੈ। ਪਾਠਕ ਸਜਨਾਂ ਨੂੰ ਪਤਾ ਹੀ ਹੈ ਜੁ

ਰਵਣ ਨਾਲ ਜਦੋਂ ਯੁੱਧ ਹੋ ਰਿਹਾ ਸੀ ਤਾਂ ਇਕ ਘਟਨਾ ਐਸੀ ਜਦ ਮੇਘਨਾਦ ਜੀ ਜੋ ਬੜੇ ਤਪੀ ਸਨ ਅਤੇ ਆਪਣ ਬਾਪ ਰਾਵਣ ਕਲੋਂ ਵੀ ਵਧ ਚੜ੍ਹ ਕੇ ਸਨ, ਉਨ੍ਹਾਂ ਨੇ ਨਾਗ-ਫਾਂਸ ਨਾਲ ਲਛਮਣ ਅਤੇ ਸ੍ਰੀ ਰਾਮ ਚੰਦ੍ਰ ਜੀ ਨੂੰ ਵੀ ਅਜਿਹਾ ਘੇਰ ਲਿਆ ਜੁ ਰਾਮ ਚੰਦ੍ਰ ਜੀ ਘਬਰ ਗਏ! ਇਹ ਨਾਗ-ਫਾਂਸ' ਦੀ ਦੁਰਘਟਨਾ ਤੁਲਸੀ ਜੀ ਮਹਾਰਾਜ ਨੇ ਆਪਣੀ ਰਾਮਾਇਣ ਵਿਚ ਖੋਲ੍ਹਕੇ ਦਸੀ ਹੈ। ਉਸ ਵਲੋਂ ਸ੍ਰੀ ਰਾਮਚੰਦ੍ਰ ਜੀ ਵੀ ਕੁਝ ਨਾ ਕਰ ਸਕੇ। ਤਦ ਨਾਰਦ ਜੀ ਨੇ ਭਗਵਾਨ ਜੀ ਪਾਸ ਜਾ ਹੱਥ ਜੋੜ ਜੋੜੜੀ ਕੀਤੀ ਤੇ 'ਗਰੂੜ' ਜੀ ਦੀ ਸਹਾਇਤਾ ਮੰਗੀ। ਫਿਰ 'ਗਰੂੜ' ਜੀ ਨੇ ਆਣ ਕੇ 'ਨਾਗ-ਫਾਂਸ' ਨੂੰ ਖੋਲ੍ਹਿਆ! ਇਹ ਭੀੜਾ ਜੋ ਸ੍ਰੀ ਰਾਮਚੰਦ੍ਰ ਜੀ ਜਿਹੇ ਮਹਾਂ ਪੁਰਖਾਂ ਨੂੰ ਵੀ ਆਈ ਉਸਦਾ ਕੀ ਭਾਵ ਹੈ? ਇਹ ਗੱਲ ਸੋਚਣ ਵਾਲੀ ਹੈ ਤੇ ਗਹੁ ਨਾਲ ਵਿਚਾਰਨ ਦੀ ਲੜ ਹੈ, ਕਿਉਂਕਿ ਅਸੀਂ ਸੋਚਦੇ ਹੋਵਾਂਗੇ ਜੁ ਵੱਡੇ ਮਹਾਂ ਪੁਰਖਾਂ ਨੂੰ 'ਭਾਗ-ਫਾਂਸ' ਕਿਉਂ! ਅਸੀਂ ਦੇਖ ਆਏ ਹਾਂ, ਜੁ 'ਨਾਗ' ਪਦ 'ਹਉਮੈ-ਸਰਪਣੀ' ਲਈ ਵਰਤਿਆ ਗਿਆ ਹੈ, ਪਰ ਸ੍ਰੀ ਰਾਮ ਚੰਦ੍ਰ ਜੀ ਨੂੰ ਹਉਮੈ ਕੀਕਣ? ਇਹ ਗੱਲ ਰਤੀ ਸੋਚਣ ਵਾਲੀ ਹੈ। ਹਉਮੈ ਵੀ ਦੋ ਪ੍ਰਕਾਰ ਦੀ ਹੈ—ਇਕ ਤਾਂ ਸਬੂਲ ਯਾ ਠੁੱਲੀ (Crude) ਜੋ ਸਭ ਸੰਸਾਰੀ ਜੀਵਾਂ ਨੂੰ ਹੈ, ਹਰ ਇਕ ਪ੍ਰਾਣੀ ਮਾਤਰ ਨੂੰ ਹੈ; ਤੇ ਦੂਜੀ ਓਹ ਜੋ ਸੰਤ-ਜਨਾਂ ਨੂੰ ਲਗਦੀ ਹੈ ਜੁ ਅਸਾਂ ਇਤਨੇ ਦੇਵ ਪਾਨ, ਯੱਗ ਹੋਮ ਕੀਤੇ ਹਨ। ਇਹ ਦੂਜੀ ਹਉਮੈ ਅਤਿ ਸੂਖਮ ਹੈ। ਯਾ ਇਸ ਤਰ੍ਹਾਂ ਆਖੋ ਜੁ ਹਉਮੈ ਤਾਂ ਰਜੋ-ਗੁਣੀ ਹੈ ਜੇਤ੍ਰੀ ਕਿ ਰਾਵਣ ਅਤੇ ਹੋਰ ਹੰਕਾਰੀਆਂ ਵਿੱਚ ਆਉਂਦੀ ਹੈ, ਤੇ ਦੂਜੀ ਸਤੇ ਗੁਣੀ।

ਜਦ ਆਦਮੀ ਤਰੱਕੀ ਕਰਦਾ ਕਰਦਾ ਸਤੋਗੁਣ ਵਿਚ ਆ ਜਾਂਦਾ ਹੈ ਤਾਂ ਵੀ ਪਰਛਾਵੇਂ ਵਾਂਛਨ ਸੂਖਮ ਹਉਮੈ ਉਸ ਦ ਮਗਰ ਰਹਿੰਦੀ ਹੈ ਇਹ ਹਉਮੈ ਸਤ-ਵਾਦੀ ਪੁਰਖਾਂ ਦੀ ਅਖੀਰਲੀ ਜਾਂਚ ਯਾ ਪੜਤਾਲ ਹੈ। ਸ੍ਰੀ ਰਾਮਚੰਦਰ ਜੀ ਦਾ ਲਛਮਣ ਸਮੇਤ ਨਾਗ-ਫਾਂਸ ਵਿਚ ਫਸਣਾ ਉਸੇ ਸਤੋਗੁਣੀ ਹਉਮੈ ਦੇ ਸਚਿੱਤਰ ਫੋਟੇ ਹੈ। ਇਨ੍ਹਾਂ ਦੇਹਾਂ ਕਿਸਮਾਂ ਦੀ ਹਉਮੈ—ਰਜੋਗੁਣੀ ਤੇ ਸਤੋਗੁਣੀ—ਦਾ ਇਕੋ ਇਕ ਇਲਾਜ ਹੈ 'ਨਾਮ', ਹੋਰ ਨਹੀਂ। ਇਸੇ ਕਰਕੇ 'ਗਰੂੜ', ਭਾਵ ਗੱਜਣ ਵਾਲਾ 'ਮਾਨ', ਚੇਤੇ ਕਰਨ ਪਰ ਰਾਮ-ਲਛਮਣ ਦਾ ਮੇਘਨਾਦ ਵਾਲੀ ਨਾਗ ਫਾਂਸ ਤੋਂ ਬਚਾ ਹੋ ਗਿਆ; ਇਹੋ ਹੀ 'ਗਰੂੜ' ਅੰਤ ਨੂੰ ਸ੍ਰੀ ਨਾਮ ਦੇਵ ਜੀਉ ਦੀ ਸਹਾਇਤਾ ਕਰਨ ਲਈ ਆਇਆ :—

‘ਅਪਨੇ ਭਗਤ ਪਰਿ ਕੀ ਪ੍ਰਤਿਪਾਲ।

ਗਰੂੜ ਚੜ੍ਹ ਆਏ ਗੋਪਾਲ।’

ਇਸੇ ਹੀ 'ਗਰੂੜ' ਉਪਰ ਭਗਵਾਨ ਜੀ ਨੇ ਧੂ ਬਾਲਕ ਨੂੰ ਦਰਸਨ ਦਿਤਾ ਸੀ। ਕਿਸ 'ਗਰੂੜ' ਉਪਰ ? ਹਉਮੈ ਤੇੜਕ ਨਾਮ ਉਪਰ, ਸ਼ਬਦ ਉਪਰ, ਛਣ-ਛਣ ਕਰਨ ਵਾਲੇ ਨਾਮ ਉਪਰ, ਭਾਵ ਜੋ ਲੂੰ ਲੂੰ ਵਿਚ ਅਕਹਿ ਠਠਾਂ ਮਾਰਦਾ ਹੈ—ਜਿੱਦਾਂ ਕੋਈ ਪੰਖੀ ਖੰਭ ਫੜਕਾਉਂਦਾ ਹੈ—(ਪਾਖਤਣ ਬਾਜ ਬਜਾਇਲਾ)। ਸ੍ਰੀ ਜਪੁਜੀ ਵਿਚ ਵੀ ਇਹੋ 'ਨਾਮ' ਹਰ ਕਿਸਮ ਦੀ ਮੈਲ—ਰਜੋਗੁਣੀ ਭਾਵੇਂ ਸਤੋਗੁਣੀ—ਦਾ ਦੂਰ ਕਰਨ ਵਾਲਾ ਦਸਿਆ ਗਿਆ ਹੈ :—

ਭਰੀਐ ਹਥੁ ਪੈਰੁ ਤਨੁ ਦੇਹ । ਪਾਣੀ ਧੋਤੇ ਉਤਰਸੁ ਖੇਹ ।
 ਮੂਤ ਪਲੀਤੀ ਕਪੜੁ ਹੋਇ । ਦੇ ਸਾਬੂਣ ਲਈਐ ਓਹ ਧੋਇ ।
 ਭਰੀਐ ਮਤਿ ਪਾਪਾ ਕੈ ਸੰਗਿ । ਓਹੁ ਧੋਪੈ 'ਨਾਵੈ' ਕੈ ਰੰਗਿ ।
 (ਜਪੁਜੀ)

ਕਾਵ ਜਿਸ ਤਰ੍ਹਾਂ ਸਾਬੂਣ ਕਪਣੇ ਦੀ ਮੈਲ ਕੱਟਦਾ ਹੈ ਉਸੇ ਤਰ੍ਹਾਂ 'ਨਾਮ' ਦਾ ਰੂਪ ਹਉਮੈਂ ਮੈਲ ਨੂੰ ਧੋਕੇ ਸੂਛ ਕਰਦਾ ਹੈ । ਇਹ 'ਨਾਮ' ਅੰਦਰ ਦੀ ਮਾਲਾ ਹੈ— ਹਿਰਦੈ ਦੀ ਗੁਪਤ ਮਾਲਾ ਹੈ । ਇਹ ਸਿਮਰਨ ਦੀ ਉਹ ਅਵਸਥਾ ਹੈ ਜਦ ਦਿਲ ਦੀ ਤਾਰ ਆਪਣੇ ਆਪ ਸਿਮਰਨ ਵਿਚ ਜੁਟੀ ਰਹਿੰਦੀ ਹੈ । ਬਾਹਰ ਦੀ ਮਾਲਾ ਦੀ ਹੁਣ ਲੋੜ ਨਹੀਂ ਕਿਉਂਕਿ ਅੰਦਰ ਦੀ ਤਾਰ ਆਪੇ ਵੱਜ ਪਈ :—

ਹਰਿ-ਮਾਲਾ ਉਰ ਅੰਤਰਿ ਧਾਰੈ ।
 ਜਨਮ ਮਰਣ ਕਾ ਦੂਖੁ ਨਿਵਾਰੈ ।
 'ਨਾਮੁ' ਨਿਧਾਨੁ ਜਾਕੈ ਮਨ ਮਾਰੈ ।
 ਤਿਸ ਕਉ ਚਿੰਤਾ ਸੁਪਨੈ ਨਾਹਿ ।

(ਆਸਾ ਮਹਲਾ ੫)

ਕਈ ਸੱਜਨ ਤਾਂ ਇਹ ਚਾਹੁੰਦੇ ਹਨ ਜੁ ਸਿਮਰਨ ਨਾ ਕਰੀਏ ਹੋਰ ਪਰਮਾਰਥ ਦੇ ਕੰਮ ਬੇਸ਼ਕ ਕਰੀਏ । ਉਨ੍ਹਾਂ ਦਾ ਮਨ, ਚੰਚਲ ਹੋਣ ਕਰਕੇ, ਸਿਮਰਨ ਨੂੰ ਅੰਖ ਸਮਝਦਾ ਹੈ । ਧਨ ਦਾਨ ਦੇਣਾ ਉਨ੍ਹਾਂ ਲਈ ਸੌਖਾ ਹੈ ਕਿਉਂਕਿ ਉਹ ਤਾਂ ਬਾਹਰ ਖਜ਼ਾਨੇ ਵਿਚੋਂ ਰੂਪਇਆ ਦੇਣਾ ਹੈ, ਪਰ ਸਿਮਰਨ ਕਰਨਾ ਹਿਰਦੇ-ਖਜ਼ਾਨੇ ਵਿਚੋਂ ਦਾਨੁ ਦੇਣਾ ਹੈ ਜੋ ਅੰਖਾਂ ਪ੍ਰੜੀਤ ਹੁੰਦਾ ਹੈ । ਦਾਨ ਪੁੰਨ ਚੰਗੇ ਹਨ ਪਰ ਇਹ ਸ਼ਾਖਾਂ ਹਨ, ਬਿੜ੍ਹ ਦਾ ਮੂਲ ਸਿਮਰਨ ਹੀ ਹੈ । ਜਦ ਤੋੜੀ ਅਸੀਂ ਮੂਲ ਨੂੰ ਨਾ ਪਕੜੀਏ ਸ਼ਾਖਾਂ ਕੀ ਕਰ ਸਕਦੀਆਂ ਹਨ ? ਉਹ ਕੱਲੀਆਂ ਸਾਡਾ ਬੋਡ ਨਹੀਂ ਚੁੱਕ ਸਕਦੀਆਂ :—

'ਹਾਰ ਸਿਮਰਨੁ ਛਾਡਿ ਪਰਮਗਤਿ ਚਾਹੈ ।
 ਮੂਲ ਬਿਨਾ ਸਾਖਾ ਕਤ ਆਹੈ ।'

(ਭੈਰਉ ਮ: ੫)

ਕਾਵ ਇਹ ਜੁ ਸਿਮਰਨ ਹੀ ਸਾਨੂੰ ਚਿੰਤਾ-ਚਿਖਾ ਵਿਚੋਂ ਕੱਢ 'ਸੂਰ-ਸਰ' ਤੋਂ ਬਚਾਕੇ ਸਤੋਂ ਗੁਣ ਵਿਚ ਲੈ ਜਾਂਦਾ ਹੈ ।

ਮਹਾ-ਮਾਇਆ, ਜੋ ਪਰਮਾਤਮਾ ਦੀ ਇਕ ਛਾਇਆ ਹੈ, ਭਗਤਾਂ ਦਾ ਇਥੇ ਵੀ ਪਹਿੜਾ ਨਹੀਂ ਛਡਦੀ । ਭਾਵੋਂ ਇਹ ਅਵਸਥਾ 'ਸੂਰਜ' ਦੀ ਨਹੀਂ, ਚੰਦ੍ਰਮਾ ਦੀ ਹੈ ਕਿਉਂਕਿ ਇਥੇ ਸਤੋਗੁਣ ਹੀ ਪ੍ਰਧਾਨ ਹੈ, ਸਾਂਤੀ ਤੇ ਠੰਢਕ ਹੀ ਹੈ, ਪਰ ਇਕ ਵਾਰੀ ਫਿਰ ਹੰਕਾਰ ਰੂਪੀ 'ਰਾਹੂ' 'ਚੰਨ' ਨੂੰ ਆਣ ਗ੍ਰਸਦਾ ਹੈ । ਇਸ ਨੂੰ ਬ੍ਰਹਮ ਗਿਆਨ ਵਿਚ ਚਨ-ਗ੍ਰਹਿਣ ਵੀ ਕਦੀ ਕਦੀ ਆਖਦੇ ਹਨ ਜੋ ਆਪਣੇ ਉੱਚੇ-ਭਗਤਾਂ ਨੂੰ ਆ ਲਗਦਾ

ਹੈ। ਸਾਡੇ ਸੰਸਾਰੀ ਜੀਵਾਂ ਦੇ ਤਪਤ ਹਿਰਦੇ ਵਿਚ ਤਾਂ 'ਸੁਰਜ' ਭਾਵ ਰਜ ਗੁਣ ਹੈ ਹੀ ਗ੍ਰਹਿਣ ਲਗਦਾ ਹੈ, ਪਰ ਭਗਤਾਂ ਨੂੰ ਸਤੇਗੁਣ ਵਿਚ ਵੀ ਨਹੀਂ ਛੱਡਦਾ।

ਸ੍ਰੀ ਰਾਮਚੰਦਰ ਜੀ ਦੀ 'ਨਾਗ-ਫਾਸ' ਹਉਮੈ ਸਰਪਣੀ ਦਾ ਮਾਨੋ ਅਖੀਰਲਾ ਡੰਗ ਹੈ। ਹੁਣ ਇਹ ਸੰਚਣਾ ਹੈ ਜੁ 'ਗਰੜ' ਭਾਵ ਤਾਰਕ-ਨਾਮ ਕਿਸ ਅਵਸਥਾ ਤੇ ਆਕੇ ਮਿਲਦਾ ਹੈ? ਇਹ 'ਨਾਮ', ਭਾਵ ਲੂੰ ਲੂੰ ਵਿਚ ਰਣਾ ਰਣ ਕਰਨ ਵਾਲਾ 'ਨਾਮ' ਉਸ ਵੇਲੇ ਪ੍ਰਾਪਤ ਹੁੰਦਾ ਹੈ ਜਦ ਆਦਮੀ ਸੁਖਾਂ ਦੀ ਸਿਖਰ ਚੋਟੀ ਉਪਰ ਚੜ੍ਹਕੇ ਵੀ ਇਹ ਪ੍ਰਤੀਤ ਕਰਦਾ ਹੈ ਜੁ ਮੈਂ ਅਜੇ ਅਧੂਰਾ ਹੀ ਹਾਂ, ਮੈਨੂੰ ਕੁਝ ਹੋਰ ਵੱਡੀ ਵਸਤੂ ਚਾਹੀਦੀ ਹੈ; ਜਦ ਉਹ ਆਖਦਾ ਹੈ ਜੁ ਮੇਰੇ ਕੌਲ ਹਾਬੀ, ਘੜੀ ਮੁਹਰਾਂ, ਹਵਾਈ ਜਹਾਜ਼ ਚੜ੍ਹਨ ਲਈ ਤਾਂ ਹਨ ਪਰ ਮਨ ਸਾਂਤ ਨਹੀਂ; ਜਦ ਉਹ ਸੇਚਦਾ ਹੈ ਜੁ ਮੇਰੇ ਰਹਿਣ ਵਾਸਤੇ ਸੀਸ਼ ਮਹਲ ਤ ਸੁਖਮਨੀ ਪੰਜਾਂ ਤਾਂ ਰਾਨ ਪਰ ਮਨ ਮਖਮਲ ਉਪਰ ਲੇਟਕੇ ਵੀ ਦੱਖ ਵਿਚ ਰਹਿੰਦਾ ਹੈ, ਜਦ ਮਨ ਜਾਣਦਾ ਹੈ ਜੁ ਆਪਣੇ ਦੁਸ਼ਮਣਾਂ ਨੂੰ ਘਾਇਲ ਕਰਕੇ ਉਨ੍ਹਾਂ ਦਾ ਰਾਚ ਖੋਹ ਲੈਣ ਉਪਰ ਵੀ ਅੰਦਰ ਸ਼ਾਤੀ ਨਹੀਂ ਉਸ ਵੇਰਾਗਮਈ ਸਮੇਂ ਅਸੀਂ 'ਗਰੜ ਰੂਪੀ ਨ ਮ' ਕੋਲ ਜਾਂਦੇ ਹਾਂ। ਮਹਾਂਭਾਰਤ ਵਿਚ ਵੀ ਇੱਕ ਨਕਸ਼ਾ ਇਸ ਅਵਸਥਾ ਦਾ ਬਿੱਚ ਕੇ ਦੱਸਿਆ ਹੋਇਆ ਹੈ। ਜਦ ਪਾਛਾਂ ਨੇ ਸਾਰੇ ਕੈਰੋਆਂ ਨੂੰ ਮਾਰ ਦਿੱਤਾ, ਘਮਸਾਣ ਦੀ ਲੜਾਈ ਖਤਮ ਹੋ ਗਈ ਤੇ ਵੱਡੇ ਕੈਰੋ—ਕਰਣ, ਦ੍ਰਣਾਂ ਆਦਿ—ਮਰ ਗਏ ਤਾਂ ਪਾਡੋ ਯੁਧਿਸ਼ਟਰ ਜੀ ਇਸ ਅਖੀਰਲ ਜਿੱਤ ਦੇ ਸਮੇਂ ਦਿਲ ਵਿਚ ਬੜੇ ਭੈ—ਭੀਤ ਹੋਏ ਤੇ ਸੇਚਣ ਲੱਗੇ ਜੁ ਕੈਰੋਆਂ ਨੂੰ ਅਸਾ ਕਿਉਂ ਮਾਰਿਆ? ਕਿਸ ਲਈ ਇਹ ਅਪਰਾਧ ਕੀਤਾ? ਉਹ ਸਾਡੇ ਸੌ ਕੈਰੋਂ ਭਰਾ ਹੀ ਸਨ! ਉਸ ਵੇਰਾਗ ਦੇ ਸਮੇਂ ਯੁਧਿਸ਼ਟਰ ਜੀ ਆਪਣੇ ਦਿਲ ਵਿਚ ਲਹੂ ਦੇ ਅੱਖਰੂ ਵੀਟਣ ਲੱਗ ਪਏ। ਜੇ ਕੋਈ ਹੁੰਦਾ ਤਾਂ ਬੜਾ ਖੁਸ਼ ਹੁੰਦਾ ਜੁ ਮੇਰੇ ਦੁਸ਼ਮਣ ਅੱਜ ਮਰ ਗਏ ਹਨ, ਇਹ ਜਿੱਤ ਦੇ ਸਮੇਂ ਭਾਵ ਐਨ ਇਸ ਖੁਸ਼ੀ ਦੇ ਸਮੇਂ ਯੁਧਿਸ਼ਟਰ ਵਿਚ ਵੈਰਾਗ ਦਾ ਸਮੰਦਰ ਠਾਠਾਂ ਮਾਰਨ ਲੱਗਾ ਤੇ ਯੁਧਿਸ਼ਟਰ ਨੇ ਵਿਚਾਰਿਆ ਕਿ ਜਦ ਤੌਤੀ ਇਹ ਮੌਦੇ ਹੋਏ ਸੱਭੇ ਸੁਰਜੀਤ ਨਹੀਂ ਹੇਣਗੇ ਮੇਰੀ ਜਿੱਤ ਕਿਸ ਕੰਮ! ਤਾਂ ਲਿਖਿਆ ਹੈ ਜੁ ਉਸ ਸਮੇਂ ਉਪਰ 'ਗਰੜ' ਜੀ ਨੇ ਯੁਧਿਸ਼ਟਰ ਜੀ ਨੂੰ ਵੀ ਦਰਸ਼ਨ ਦਿੱਤੇ ਤੇ ਮੇਰੀ ਹੋਈ ਸੈਨਾਂ ਇੱਕ ਵਾਰੀ ਰਿਰ ਜਿਵਾਈ। ਇਸ ਤੋਂ ਪਤਾ ਲੱਗਾ ਕਿ ਗਰੜ ਯਾ 'ਨਾਮ' ਉਸ ਅਵਸਥਾ ਵਿਚ ਆਕੇ ਦਰਸ਼ਨ ਦੇਂਦਾ ਹੈ ਜਦ ਦਿਲ ਵਿਚ ਇਹ ਸੇਚ ਆਵੇ ਜੁ ਮੇਰੀ ਤ੍ਰਿਪਤੀ ਮਾਇਕੀ ਪਦਾਰਥਾਂ ਨਾਲ ਨਹੀਂ, ਰਥਾਂ ਮੇਟਰਾਂ ਹੈਵਰ-ਗੈਵਰ ਕਨਕ-ਕਾਮਨੀ ਨਾਲ ਨਹੀਂ, ਦਾਤ ਨਾਲ ਨਹੀਂ, ਸਗੋਂ 'ਦਾਤਾਰ' ਕਰਤੇ ਦੇ ਮਿਲਣ ਉਪਰ ਹੈ। ਪਰ ਓਹ ਦਾਤ ਰ ਤਦ ਮਿਲਦਾ ਹੈ ਜਦ ਮਿਲਣ ਦੀ ਡਾਢੀ ਲੋਚਾ ਹੋਵੇ, ਜਦ ਡਾਢੀ ਬਿਰਹੋਂ ਅੰਦਰੋਂ ਉਠੇ :—

'ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿੰਦਾ

ਕਿਨੈ ਹਰਿ ਪ੍ਰਭੁ ਡਿਨੜਾ ਨੈਣੀ ਜੀਉ।

ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ

ਹਰਿ ਬਾਬੁ ਧਨੁ ਕੁਮਲੈਣੀ ਜੀਉ ।
 'ਮੈ ਮੇਲਹੁ ਸੰਤ ਮੇਰੀ ਹਰਿ ਪ੍ਰਭੁ ਸਜਣ
 ਮੈ ਮਨਿ ਤਨਿ ਭੁਖ ਲਗਾਈਆ ਜੀਉ ।
 ਹਉ ਰਹਿ ਨ ਸਕਉ ਬਿਨੁ ਦੇਖੋ ਮੇਰੇ ਪ੍ਰੀਤਮ
 ਮੈ ਅੰਤਰ ਬਿਰਹੁ ਹਰਿ ਲਾਈਆ ਜੀਉ ।'

[ਗਊਂਡੀ ਮਾਝ ਮ: ੪]

ਲੋੜ ਹੈ, ਲੋੜ ਹੈ ਇਸ ਬਿਰਹੋਂ ਦੀ, ਇਸ ਸਿੱਕ ਦੀ, ਇਸ ਵੇਦਨ ਦੀ, ਇਸ ਪੀੜਾ ਦੀ, ਇਸ ਖੱਪੇ (Vacuum) ਦੀ ਜੋ ਸਭੇ ਕੁਝ ਮੁੱਠੀ ਵਿਚ ਹੋਣ ਤੇ ਵੀ ਯੁਧਿਸ਼ਟਰ ਵਾਛਣ ਘਉ-ਖਿਚੜੀ ਭਾਵ ਮਿਲਵੀਂ ਖੁਸ਼ੀ ਤੇ ਗਾਮੀ ਦੀ ਲੋੜ ਹੈ। ਉਸ ਪੀੜਾ ਦੀ ਲੋੜ ਹੈ ਜੋ ਮਇਆ ਹੁੰਦਿਆਂ, ਸਭ ਖੁਸ਼ੀਆਂ ਹੁੰਦਿਆਂ ਵਾਹਿਗੁਰੂ ਬਿਨਾਂ ਵੈਰਾਗਮਈ ਬਣਾਈ ਰੱਖੋ। ਇਹ ਪੀੜਾ ਖੁਸ਼ੀ ਨਾਲ ਸੰਜੁਗਤ ਹੈ। ਯੁਧਿਸ਼ਟਰ ਪਾਸ ਸਭੇ ਕੁਝ ਸੀ ਪਰ ਸਭ ਕੁਝ ਹੁੰਦਿਆਂ ਵੀ ਅੰਦਰ ਪੀੜਾ ਸੀ ਇਸ ਵੈਰਾਗ ਹਰਖ ਵਾਲੇ, ਰੱਜੇ ਪੁੱਜੇ ਹੋ ਕੇ ਵੀ ਵੈਰਾਗ ਵਿਚ ਲੀਨ ਹੋਣ ਦੀ ਲੋੜ ਹੈ। ਤਦ ਹੀ 'ਗਰੂੜ' ਰੂਪੀ 'ਨਾਮ' ਦੀ ਪ੍ਰਾਪਤੀ ਹੁੰਦੀ ਹੈ, ਨਹੀਂ ਤਾਂ ਨਹੀਂ। ਕਿਧਰੇ ਸੱਜਨਾਂ ਨੂੰ ਟਪਲਾ ਨਾ ਰਹੇ, ਇਸ ਲਈ ਇਸੇ ਅਵਸਥਾ ਨੂੰ ਢੂਜੇ ਪਾਸੇ ਤੋਂ ਮੁੜਕੇ ਤੱਕੀਏ। ਪਾਠਕ ਸੱਜਨਾਂ ਨੂੰ ਪਤਾ ਹੈ ਜੁ ਕੇਰੋਆਂ ਦੇ ਆਗੂ ਦੁਰਯੋਧਨ ਨੂੰ ਵਰ ਸੀ ਜੁ ਤੂੰ ਤਦ ਤੱਤੀ ਨਹੀਂ ਮਰੋਗਾਂ ਜਦ ਤੱਤੀ ਤੈਨੂੰ ਖੁਸ਼ੀ ਤੇ ਗਾਮੀ (ਹਰਖ ਸੋਗ ਦੋਵੇਂ ਇੱਕ ਵੇਲੇ) ਹੀ ਨਹੀਂ ਹੋਣਗੇ। ਉਸਦੇ ਅੰਤ ਦੇ ਸਮੇਂ ਦੁਰਯੋਧਨ ਜਖਮੀ ਤਾਂ ਹੋ ਗਿਆ, ਭੁੱਵੇਂ ਰਣ ਦੇ ਮੈਦਾਨ ਵਿੱਚ ਡਿੱਗ ਵੀ ਪਿਆ— ਧੜਕੀਆਂ, ਸੁਈਆਂ ਦੀ ਸੇਜਾਂ ਉਪਰ, ਪਰ ਜਿੰਦ ਨਹੀਂ ਨਿਕਲਦੀ, ਕਿਉਂਕਿ ਇਕੱਲਾ ਦੁਖ ਹੈ। ਮੌਤ ਤਾਂ ਉਸ ਵੇਲੇ ਹੋਵੇਗੀ ਜਦ ਦੋਵੇਂ ਗਾਮੀ ਤੇ ਖੁਸ਼ੀ ਇੱਕੇ ਵਕਤ ਪੁਰ ਹੋਣਗੀਆਂ। ਆਖਰਕਾਰ ਉਹ ਘੜੀ ਵੀ ਆਈ। ਦ੍ਰੋਪਦੀ ਦੇ ਪੰਜੇ ਪੁੱਤ੍ਰ ਪਾਂਡੋਆਂ ਦੀਆਂ ਅੱਖਾਂ ਦੇ ਤਾਰੇ ਸਨ; ਇਨ੍ਹਾਂ ਪੰਜਾਂ ਦੇ ਕੱਟੇ ਹੋਏ ਸਿਰ ਥਾਲੀ ਵਿਚ ਰਖਕੇ ਕੈਰੋਂ ਦੁਰਯੋਧਨ ਪਾਸ ਲੈ ਆਏ। ਪਹਿਲੋਂ ਤਾਂ ਉਹ ਇਨ੍ਹਾਂ ਨੂੰ ਵੇਖ ਕੇ ਅਤੀ ਖੁਸ਼ ਹੋਇਆ ਕਿਉਂਕਿ ਉਨ੍ਹਾਂ ਬੱਚਿਆਂ ਦਾ ਮੁਹਾਂਦਰਾ ਪਾਂਡੋਆਂ ਉਪਰ ਹੀ ਸੀ; ਦੁਰਯੋਧਨ ਨੇ ਸਮਝਿਆ ਜੁ ਇਹ ਸਿਰ ਪਾਂਡੋਆਂ ਦੇ ਆਪਣੇ ਹੀ ਹਨ ਜਿਸ ਕਰਕੇ ਉਸ ਨੂੰ ਬੜੀ ਖੁਸ਼ੀ ਹੋਈ, ਪਰ ਜਦੋਂ ਠੀਕ ਦੇਖਿਆ ਤਾਂ ਪਤਾ ਲੱਗਾ ਜੁ ਇਹ ਪੰਜ ਪਾਂਡੇ ਨਹੀਂ, ਉਨ੍ਹਾਂ ਦੇ ਪੁੱਤ੍ਰ ਹਨ, ਉਸੇ ਘੜੀ ਉਸਨੂੰ ਦੁੱਖ ਹੋਇਆ, ਤੇ ਖੁਸ਼ੀ-ਗਾਮੀ ਇਕ ਵਕਤ ਤੇ ਸਾਂਝਾ ਹੋਣ ਉਪਰ ਦੁਰਯੋਧਨ ਮਨੁਖ ਮਰ ਗਿਆ। ਇਹ ਘਟਨਾ ਕੁਝ ਕੁਝ ਯੁਧਿਸ਼ਟਰ ਨਾਲ ਮਿਲਦੀ ਹੈ ਕਿਉਂਕਿ ਯੁਧਿਸ਼ਟਰ ਨੂੰ ਵੀ ਜਿੱਤ ਦੇ ਮਗਰੋਂ ਖੁਸ਼ੀ ਦੇ ਵੇਲੇ ਹੀ ਵੈਰਾਗ ਭਾਵ ਦੁੱਖ ਹੋਇਆ ਸੀ ਜੁ ਮੇਰੇ ਭਰਾ ਭਾਈ ਕੈਰੋਂ ਕਿਉਂ ਮੋਏ? ਪਰ ਯੁਧਿਸ਼ਟਰ ਵਾਲੀ ਹਰਖ-ਸੋਗ, ਦੁਖ-ਸੁਖ ਵਾਲੀ ਅਵਸਥਾ ਚੜ੍ਹਦੀਆਂ ਕਲਾਂ ਨੂੰ ਲੈ ਜਾਂਦੀ ਹੈ ਤੇ ਦਰਯੋਧਨ ਦੀ ਮੌਤ ਵਲ! ਕਿਉਂ? ਇਸ ਕਰਕੇ ਜੁ ਇੱਕ 'ਇੱਕ' ਤੇ ਦੋ 'ਯਾਰਾ' ਹੁੰਦੇ ਹਨ, ਤੇ '+ ੧' ਅਤੇ

'—੧' ਜੁੜਕੇ ਸਿਫਰ, ਬਿੰਦੀ (੦) ਬਣਦੀ ਹੈ। ਪਰ, ਅਸੀਂ ਵਿਰ ਅਖਾਂਗੋ, ਕਿਉਂ? ਗੱਲ ਇਹ ਹੈ ਜੇ ਦੁਰਯੋਧਨ ਮਨਮੁਖ ਦੀ ਸਾਂਝੀ ਖੁਸ਼ੀ ਤੇ ਗਮੀ ਉਹ ਘੜੀ ਹੈ ਜਦ ਉਸਦੇ ਪਾਪਾਂ ਦੀ ਬੇੜੀ ਪੂਰਣ ਹੋਣ ਉਪਰ ਛੁੱਬ ਜਾਂਦੀ ਹੈ। ਇਹ ਅਖੀਰਲੀ ਖੁਸ਼ੀ ਖੁਸ਼ੀ ਨਹੀਂ ਸੀਂ ਇਹ ਤਾਂ ਓਹ ਅੱਗ ਸੀਂ ਜੋ ਕਪਟ ਦੇ ਰੂੰ ਨੂੰ ਇੱਕੱਠਾ ਹੀ ਸਾਡਕੇ ਆਪ ਵੀ ਛੰਗਨ ਹੀ ਬੁਝ ਜਾਂਦੀ ਹੈ। ਇਹ ਮੌਤ ਹੈ, ਖੁਸ਼ੀ ਨਹੀਂ। ਦ੍ਰਿਸ਼ਟਾਂਤ ਇਹ ਹੈ ਕਿ ਜੋ ਸੱਜਨ ਸਾਈਸ ਪੜ੍ਹੇ ਹਨ ਉਹ ਜਾਣਦੇ ਹਨ ਜੁ ਸੁੱਚਾ-ਅਣੂ (Positive electron) ਕੁੱਚੇ ਅਣੂ (Negative electron) ਨਾਲ ਮਿਲਦਿਆਂ ਗੀ ਦੇਵੇਂ ਮਰ ਜਾਂਦੇ ਹਨ। ਇਸੇ ਤਰ੍ਹਾਂ ਇਕ ਟਿੱਬਾ ਭਾਵ ਗੋਲਾਈ ਟੋਏ ਜਾਂ ਖੱਪੇ ਨਾਲ ਮਿਲਣ ਪਰ ਦੇਵੇਂ ਲੋਪ ਹੋ ਜਾਂਦੇ ਹਨ। ਪਰ ਯੁਧਿਸ਼ਟਰ ਗੁਰਮੁਖ ਦੀ ਅਵਸਥਾ ਵੱਖਰੀ ਹੈ। ਉਸਦੀ ਗਮੀ ਗਮੀ ਨਹੀਂ, ਕਿਉਂਕਿ ਮਾਇਕ ਨਹੀਂ, ਇਹ ਹਉਮੈਂ ਵਾਲੀ ਨਹੀਂ, ਇਹ ਤਾਂ ਨਿੱਕੇ ਆਪੂ (Self) ਨੂੰ ਛੱਡਕੇ ਵੱਡੇ ਆਪੂ ਨੂੰ ਢੂੰਡਣਾ ਹੈ। ਭਾਵ 'ਮਨ, ਛੱਡ 'ਉਨ-ਮਨ' ਹੋਣਾ ਹੈ। ਇਹ 'ਸੁਖ' ਤੇ 'ਦੁਖ' ਮਿਲਣ ਪਰ ਗੁਰਸਿੱਖ ਉਪਰ ਵੱਲ ਹੰਭਲਾ ਮਾਰਦਾ ਹੈ ਜਿਸਤਰ੍ਹਾਂ ਇਕ ਲਹਿਰ (wave) ਦੂਜੀ ਲਹਿਰ ਨੂੰ ਪੁਸਟੀ (Reinforcement) ਦੇਂਦੇ ਹੈ। ਦੁਰਯੋਧਨ ਮਨਮੁਖ ਦੀ ਸਾਂਝੀ ਪੀੜਾ ਤੇ ਕ੍ਰੀੜਾ ਭਾਵ (+) ਤੇ (-) ਸਿਫਰ (੦) ਵੱਲ, ਖੜਦੀ ਹੈ, ਪਰ ਯੁਧਿਸ਼ਟਰ ਗੁਰਮੁਖ ਵਾਲੀ ਸਾਂਝੀ ਖੁਸ਼ੀ ਤੇ ਗਮੀ ਅਨੰਦ ਵੱਲ ਕਿਉਂਕਿ 'ਅਨੰਦ' ਉਸ ਅਵਸਥਾ ਦਾ ਨਾਮ ਹੈ ਜਦ ਆਦਮੀ ਹਰਖ-ਸੋਗ, ਸੁਖ ਦੁਖ, ਪੀੜਾ ਕ੍ਰੀੜਾ ਤੋਂ ਟੱਪਕੇ ਵਾਹਿਗੁਰੂ ਨਾਲ ਇੱਕ-ਮਿੱਕ ਹੋ ਜਾਂਦਾ ਹੈ। ਅਨੰਦ ਬੇਅੰਤਤਾਈ ਹੈ ਤੇ ਸਿਫਰ ਦੀ ਅੰਨੇ ਉਲਟ ਅਵਸਥਾ ਹੈ। ਇਹ ਦੂਜਾ ਅੰਕ ਹੈ ਗੁਰਸਿੱਖੀ ਦੀ ਉਸ ਅਵਸਥਾ ਦਾ ਜਿਸ ਨੂੰ 'ਚੜ੍ਹਦੀਆਂ ਕਲਾ' ਆਖਦੇ ਹਨ। ਇਸ ਲਈ ਇਕ ਸੰਜੁਗਤ ਖੁਸ਼ੀ-ਗਮੀ, ਸੁਖ ਦੁਖ ਮੌਤ ਵਲ ਖੜਦੀ ਹੈ ਤੇ ਦੂਜੀ ਵਾਹਿਗੁਰੂ ਦੇ ਦਰ, ਅਨੰਦ ਵਲ। ਇਹ ਉਪਰਲੀ ਅਵਸਥਾ 'ਸਹਿਜ' ਹੈ ਜੇ ਗੁਰਸਿੱਖੀ ਦਾ ਮੁਖ ਮੰਤਵ ਹੈ। ਸਹਿਜ ਦੀ ਫੋਟੋ ਇਹ ਹੈ :—

'ਅਸੇ ਪਰਚਉ ਪਾਇਓ ।

ਕਰੀ ਕ੍ਰਿਪਾ ਦਇਆਲ 'ਬੀਠ੍ਹਲੈ
ਸਤਿਗੁਰ ਮੁਝਹਿ ਬਤਾਇਓ । ਰਹਾਉ ।
ਜਤ ਕਤ ਪੇਖਉ ਤਤ ਤਤ ਤੁਮਰੀ
ਮੋਹਿ ਇਹੁ ਬਿਸੁਆਸੁ ਹੋਇ ਆਇਓ ।
ਕੈ ਪਹਿ ਕਰਉ ਅਰਦਾਸਿ ਬੇਨਤਾ
ਜਉ ਸੁਨਤੇ ਹੈ ਰਘੁਰਾਇਓ ।
ਲਹਿਓ ਸਹਸਾ ਬੰਧਨ ਗੁਰਿ ਤੋਰੇ
ਤਾ ਸਦਾ 'ਸਹਜ' ਸੁਖ ਪਾਇਓ ।

ਹੋਣਾ ਸਾ ਸੋਈ 'ਛੁਨਿ ਹੋਸੀ
 ਸੁਖ-ਦੁਖ ਕਹਾ ਦਿਖਾਇਓ ।
 ਖੰਡ ਬ੍ਰਹਮੰਡ ਕਾ ਏਕੋ ਠਾਣਾ
 ਗੁਰਿ ਪਰਦਾ ਖੋਲਿ ਦਿਖਾਇਓ ।
 ਨਉ ਨਿਧਿ ਨਾਮੁ ਨਿਧਾਨੁ ਇਕ ਠਾਈ,
 ਤਉ ਬਾਹਰਿ ਕੈਠੋ ਜਾਇਓ ।
 ਏਕੈ ਕਨਿਕ^੩ ਅਨਿਕ ਭਾਤਿ ਸਾਜੀ
 ਬਹੁ ਪਰਕਾਰ ਰਚਾਇਓ ।
 ਕਹੁ ਨਾਨਕ ਭਰਮੁ ਗੁਰਿ ਖੋਈ ਹੈ
 ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥ ਗਊੜੀ ਮ: ਪਾ॥

'ਇਹ ਬਿਸਾਸੁ ਹੋਇ ਆਇਓ' ਦਾ ਭਾਵ ਹੈ ਇਹ ਗੱਲ ਤਦ ਲੱਭਦੀ ਹੈ ਜਦੋਂ ਚੜ੍ਹਦੀਆਂ ਕਲਾਂ ਵਿੱਚ ਆਵੇ, ਪਹਿਲੋਂ ਨਹੀਂ । ਫਿਰ ਕਿਰਪਾਲ ਪਿਤਾ ਜੀ ਦੱਸਦੇ ਹਨ ਕਿ ਚੜ੍ਹਦੀਆਂ ਕਲਾਂ ਵਿੱਚ ਪੁੱਜਕੇ ਦੁਖ ਕਿੱਥੇ ਰਿਹਾ? ਹੁਣ ਤਾਂ ਨਿਤ ਰਹਿਣ ਵਾਲਾ ਸੁਖ 'ਸਹਿਜ' ਆ ਗਿਆ; ਇੱਥੇ 'ਸੁਖ ਦੁਖ ਕਹਾ ਦਿਖਾਇਓ'? ਟੋਟੇ ਟਿੱਬੇ ਤਾਂ ਹੇਠਾਂ ਪਰਤੀ ਉਪਰ ਹੋ ਰਹੇ; ਜੇ ਅਕਾਸ਼ ਵਿੱਚ ਜਾ ਰਹੀਏ ਤਾਂ ਉਥੇ ਇਹ ਉੱਚ-ਨੀਚ ਕਿੱਥੇ? ਨਹੀਂ ਨਹੀਂ, ਸੁਖ ਦੁਖ ਤਾਂ ਹੇਠਲੇ ਦਰਜੇ ਦੇ ਪਰਛਾਵੇਂ ਹਨ, ਉਪਰ ਚੜ੍ਹਕੇ ਅਕਾਸ਼ ਵਿੱਚ ਆਤਮਾ ਵਿੱਚ ਤਾਂ ਅਨੰਦ ਹੀ ਅਨੰਦ ਹੈ ।

'ਅਨਦੇ ਅਨਦੁ ਘਣਾ ਮੈ ਸੋ ਪ੍ਰਭੁ ਭੀਠਾ ਰਾਮ ।

'ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ।'

(ਆਸਾ ਮ: ੫)

ਭਾਵ ਅਨਦੇ ਅਨਦ (ਪਰਮਾਨੰਦ) ਦੀ ਉੱਚੀ ਨਗਰੀ ਵਿੱਚ ਸੱਜਨ ਆ ਗਿਆ ਹੈ, ਉਸ ਨੇ 'ਉਹ ਰਸ' ਮਹਾ—ਰਸ ਚੱਖਿਆ ਹੈ ਜੋ 'ਗੁਰੂ—ਨਾਨਕ ਜੀ ਦੇ ਘਰ' ਦਾ ਹੈ । ਇਹ ਅਨੰਦ ਵਾਲੀ ਅਵਸਥਾ ਡਾਢੀ ਮਿੱਠੀ ਤੇ ਸੁਖਦਾਈ ਹੈ । ਪਰ ਇੱਥੇ ਇਹੋ ਹੀ ਦੱਸਣਾ ਸੀ ਜੁ 'ਗਰੂੜ—ਅਨੰਦ—ਦੀ ਉਸ ਅਵਸਥਾ ਵਿੱਚ ਪ੍ਰਾਪਤੀ ਹੁੰਦੀ ਹੈ ਜਦੋਂ ਦੁਖ ਸੁਖ ਦੇ ਟੋਟੇ ਟਿੱਬੇ ਲੰਘਕੇ ਪ੍ਰਾਣੀ.ਨਾਮ—ਨਗਰੀ ਵਿੱਚ ਆ ਜਾਏ, ਜਿੱਥੇ ਸੁਖ ਦੁਖ ਦਾ ਰਤਾ ਵੀ ਲੇਸ ਨਹੀਂ । ਇਹ ਅਥਨਾਸੀ ਥਾਂ ਹੈ, ਇਹ ਅਵਚਲ ਨਗਰ ਹੈ, ਇਹ ਪੂਰੂ ਦਾ ਨਿਸਰਲ ਆਸਣ ਹੈ । ਪਰ ਇਹ ਅਵਸਥਾ ਕਦ ਮਿਲਦੀ ਹੈ? ਗੁਰੂ ਜੀ ਦਸਦੇ ਹਨ ;—

੧ ਫਿਰ । ੨ ਕਿਧਰ । ੩ ਸੋਨਾ ਭਾਵ ਜਿਥੋਂ ਦੁਨੀਆਂ ਉਤਪਤ ਹੋਈ ਹੈ ਉਹ ਸੇ (ਸੁਪਰਨ) ।

੪ ਚੱਖਿਆ ।

ਦੂਖ ਰੋਗ ਭਏ ਗਤੁ^੧ ਤਨ ਤੇ
ਮਨੁ ਨਿਰਮਲੁ ਹਰਿ ਹਰਿ ਗੁਣ ਗਾਇ।
ਭਏ ਅਨੰਦ ਮਿਲੀ ਸਾਧੂ ਸੰਗਿ
'ਅਬ' ਮੇਰਾ ਮਨੁ ਕਤਹੀ ਨ ਜਾਇ ॥੧॥

ਤਪਤਿ ਬੁਝੀ ਗਰ—ਸ਼ਬਦੀ^੨ ਮਾਇ ।
ਬਿਨਸਿ ਗਇਓ ਤਾਪ ਸਭ ਸਹਸਾ^੩
ਗੁਰੂ ਸੀਤਲੁ ਮਿਲਿਓ ਸਹਜ ਸੁਭਾਇ ॥੧॥ ਰਹਾਉ॥

'ਧਾਵਤ ਰਹੇ ਏਕੁ ਇਕੁ ਬੁਝਿਆ
ਆਇ ਬਸੇ ਅਬ 'ਨਿਹਚਲੁ ਥਾਇ' । (ਆਸਾ ਮ: ੫)

'ਅਬ ਮੇਰਾ ਮਨ ਕਤਹੀ ਨ ਜਾਇ' ਦਾ ਭਾਵ ਹੈ ਜੇ ਇਸ ਉਪਰਲੀ ਗਰੂੜ ਅਵਸਥਾ ਵਿੱਚ ਮਨ ਸੰਭਿਰ ਹੋਇਆ। ਕਿਉਂਨਾ ਹੋਵੇ, ਜਦ ਕਾਰੂੰ ਦਾ ਖਜਾਨਾ ਇਸ ਨੇ ਅੰਦਰ ਹੀ ਪਾ ਲਿਆ, ਜਦ ਅਲਾ—ਦੀਨ ਦਾ ਲਖਦਾਤਾ ਲੈਪ ਇਸਨੂੰ ਲੱਭ ਪਿਆ; ਤਾਂ ਬਾਹਰ ਜਾਕੇ ਕੀ ਕਰੇ? ਕਦ? 'ਅਬ' ਹੁਣ, ਭਾਵ ਜਦ ਮਨ ਨਿਰਮਲ ਹੋਕੇ, ਸ਼ਬਦ ਨਾਲ ਸਵਛ ਹੋਕੇ 'ਗਰੂੜ' ਵਾਗ ਆਤਮਕ ਅਕਾਸ਼ ਵਿੱਚ ਉਡਾਰੀ ਮਾਰਨ ਲਗ ਪਿਆ ਇਹ ਹੈ ਗਰੂੜ ਵਾਲੀ ਉੱਚੀ ਅਨੰਦ—ਪੂਰੀ ਅਵਸਥਾ ਜਿੱਥੇ ਹਰ ਇੱਕ ਗੁਰਸਿੱਖ ਨੇ ਅੱਪੜਨਾ ਹੈ। ਇਹ ਓਹ ਅਵਸਥਾ ਹੈ ਜਦ ਸੇਵਕ ਦੀ ਸੇਵਾ ਪੂਰਣ ਹੋ ਜਾਂਦੀ ਹੈ :—

'ਸਫਲ ਜੀਵਨੁ ਸਰਲੁ ਤਾਕਾ ਸੰਗੁ ॥
ਜਾਕੈ ਮਨਿ ਲਾਗਾ ਹਰਿ ਰੰਗੁ ॥
ਜੈ ਜੈ^੪ ਸ਼ਬਦੁ ਅਨਾਹਦੁ ਵਾਜੈ ॥
ਸੁਨਿ ਸੁਨਿ ਅਨੰਦ ਕਰੇ ਪ੍ਰਭੁ ਗਾਜੈ ॥
ਮਿਟਿ ਗਏ ਬੈਰ ਭਏ ਸਭ ਰੇਨ ॥
ਅੰਮ੍ਰਿਤ ਨਾਮੁ ਸਾਧੁ ਸੰਗਿ ਲੈਨ ॥
ਸੁ ਪ੍ਰਸੰਨ ਭਏ ਗੁਰਦੇਵ ॥
ਪੂਰਨ ਹੋਇ ਸੇਵਕ ਕੀ ਸੇਵ ॥
(ਸੁਖਮਨੀ)

ਬਾਈਬਲ ਵਿੱਚ ਇਕ ਤੁਕ ਆਉਂਦੀ ਹੈ ਜੇ ਵੱਡਾ ਉਠ ਸੂਈ ਦੇ ਨੱਕੇ ਵਿੱਚੋਂ ਲੰਘਣਾ ਸਹਿਲ ਹੈ, ਪਰ ਹੰਕਾਰੀ ਸ਼ਬਦ ਵਾਹਿਗੁਰੂ ਦੇ ਦਰਬਾਰ ਵਿੱਚ ਨਹੀਂ ਅੱਪੜ ਸਕਦਾ। ਇਸਦਾ ਕਾਰਣ ਕੀ ਹੈ? ਸ੍ਰੀ ਦਰਬਾਰ ਸਾਹਿਬ ਵਿੱਚ ਇਹ ਬੁਝਾਰਤ ਵਿਸਥਾਰ

੧ ਨੱਸ ਛੱਜ ਗਏ ਹਨ। ੨ ਨਾਮ ਰਮਣ ਵਾਲਾ ਲੰਘੁ ਵਿਚ। ੩ ਸੰਸੇ ਫਿਕਰ। ੪ ਨਸਦਾ ਮਨ ਕਾਬੂ ਆ ਗਿਆ। ੫ ਜੈ ਜੈ ਦਾ ਭਾਵ ਹੈ ਜੇ ਦੇਵਤੇ ਵੀ ਇਸ ਪ੍ਰਾਣੀ ਨੂੰ ਧੰਨ ਧੰਨ ਕਰਦੇ ਹਨ ਕਿ ਤੂੰ ਜਿੱਤ ਗਿਆ, ਤੇਰਾ ਜਨਮ ਸਫਲ ਹੋਇਆ।

ਨਾਲ ਖੋਲੀ ਹੋਈ ਹੈ । ਕਬੀਰ ਜੀ ਦੱਸਦੇ ਹਨ ਜੁ ਮਨ ਮੈਗਲ, ਭਾਵ ਇੱਕ ਹਾਥੀ ਹੈ,
ਇਸ ਕਰਕੇ ਇਸ ਦਾ ਸੂਖਮ ਸੌ ਵਿੱਚ ਦੀ ਲੰਘਣਾ ਮੁਸ਼ਕਲ ਹੈ:—

ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ।

ਮਨ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ

ਐਸਾ ਸਤਿਗੁਰੂ ਜੇ ਮਿਉ ਤੁਠਾ ਕਤੇ ਪਸਾਉ ।

ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ।

ਭਾਵ ਮੁਕਤੀ ਦਾ ਰਸਤਾ ਅਤੀ ਸੌਝਾ ਹੈ ਤੇ ਪ੍ਰਾਣੀ, ਜਿਸਨੇ ਲੰਘਣਾ ਹੈ,
ਹਾਥੀ ਵਾਂਗ ਮੋਟਾ ਹੰਕਾਰੀ ਹੈ, ਜਿਸ ਕਰਕੇ ਗੁਰੂ ਦੀ ਕਿਰਪਾ ਬਿਨਾਂ ਕਿੱਦਾਂ ਲੰਘੇ ?
ਸ੍ਰੀ ਗੁਰੂ ਅਮਰਦਾਇਸ ਜੀਉ ਉੱਤਰ ਦੇਂਦੇ ਹਨ ਜੁ ਮੁਕਤ ਦੁਆਰਾ ਸੰਝਾ ਤਾਂ ਜ਼ਰੂਰ ਹੈ
ਪਰ ਆਪੇ ਹੀ ਮੋਕਲਾ ਹੋ ਜਾਂਦਾ ਹੈ ਜੇ ਹਉਮੈਂ ਨੂੰ ਸ਼ਬਦ ਰੂਪੀ 'ਨਾਮ' ਨਾਲ ਮਾਰੀਏ :—

"ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨਾ ਹੋਇ ਸੁ ਸਾਇ ।

ਹਉਮੈ ਮਨੁ ਅਸਥੂਲੁ ਹੈ 'ਕਿਉ ਕਰਿ ਵਿਚੁ ਦੇ ਜਾਇ ।

ਸਤਿਗੁਰ ਮਿਲਿਐ ਹਉਮੈ ਗਈ ਜੋਤਿਅਕਾ ਰਹਿ ਸਭ ਆਇ ।

ਇਹੁ ਜੀਉ ਸਦਾ ਮੁਕਤੁ ਹੈ ਸਹਿਜੇ ਰਹਿਆ ਸਮਾਇ ।" ...

"ਸਤਿਗੁਰ ਮਿਲਿਐ ਜੀਵਤੁ ਮਰੈ ਬੁਡਿ ਸਚਿ ਸਮੀਤਾ ।"

(ਗੁਜਰੀ ਕੀ ਵਾਰ ਮ: ੩)

੧ ਤੰਗ ਹੈ ਰਈ ਦੇ ਸਾਣੇ ਤੋਂ ਵੀ ਦਸਵਾਂ ਹਿੱਸਾ । ੨ ਹਾਥੀ । ੩ ਭਾਵ ਰਸਤਾ ਤਾਂ ਸੂਖਮ ਹੈ ਤੇ ਮਨ ਜੜ੍ਹੇ ਹੈ ।
੪ ਸ਼ਬਦ ਰੂਪੀ ਨਾਮ ।

ਅ

ਅਗਿਆਨ ਅਵਸਥਾ ਵੇਲੇ ਸਾਡੀ
ਵਿਗੜੀ ਹੋਈ ਪ੍ਰਕਿਰਤੀ
ਯਾ ਬਰੀ ਹਾਲਤ !

ਕਾਂਡ ੯-੧੨

ਜਦ ਸਾਡੀ ਪ੍ਰਕਿਰਤੀ ਅਗਿਆਨ ਦੇ ਵਸ ਹੁੰਦੀ ਹੈ, ਤਦ ਇਸ ਦੀ ਕੁਝ ਏਹੋ ਜਿਹੀ ਹਾਲਤ ਹੁੰਦੀ ਹੈ ਜਿਹੀ ਕਿ ਖੇਤੇ—ਚੜ੍ਹੇ, ਕਾਲੇ ਮੂੰਹੋਂ ਦੋਸ਼ੀ ਦੀ ਹੋਇਆ ਕਰਦੀ ਹੈ। ਉਤੋਂ ਤਾਂ ਭਾਵੇਂ ਅਸੀਂ ਆਦਮੀ ਅਖਵਾਂਦੇ ਹਾਂ ਪਰ ਵਿਚੋਂ ਕਾਲੇ ਕੋਲੇ, ਕਾਲ—ਗ੍ਰਾਮੇ ਹੁੰਦੇ ਹਾਂ ਸਾਡੇ ਮਨ, ਬੁੱਧੀ ਆਦਿ ਤੇ ਪ੍ਰਕਿਰਤੀ ਦੀ ਇਹ ਵਿਗੜੀ ਹੋਈ ਅਵਸਥਾ ਪੁਰਾਣਾ ਸ਼ਾਸਤਰਾਂ ਵਿਚ ਮਿਥਿਹਾਸਕ (Mythological) ਵਿਅਕਤੀਆਂ (Personalities) ਦੁਆਰਾ ਇਉਂ ਪ੍ਰਗਟ ਕੀਤੀ ਗਈ ਹੈ ਤਾਂ ਜੇ ਸਾਡੀ ਰੂਪ ਸਾਨੂੰ ਹੀ ਦਿੜ੍ਹੇ ਹੋ ਜਾਵੇ :—

(੧) 'ਮਨ'	ਦਾ ਤੀਬਰ — ਵਿਗੜਿਆ ਰੂਪ ਹੈ 'ਅਰੁਣ' !
(੨) ਮਤ (ਬੁੱਧੀ)	" " " 'ਕੁਬਜ਼ਾਂ' !
(੩) ਅਹੰਕਾਰ	" " " 'ਕੰਸ ਯਾ ਰਾਵਣ' !
(੪) ਕਾਲ (Time)	" " " 'ਜਮ' ਯਾ ਮੁਗਲ !
(੫) ਮਾਇਆ	" " " ਦ੍ਰੋਪਦੀ !

ਆਉ ਇਕ ਇਕ ਨੂੰ ਲਈਏ ਤੇ ਆਪਣੀ ਅਵਸਥਾ ਆਪ ਵੇਖੀਏ !!

੯

ਅਰੁਣ ਕੀ ਹੈ ? ਪਿੰਗਲਾ ਮਨ !

'ਕਰਮ ਕਰਿ ਅਰੁਣ ਪਿੰਗਲਾ ਗੀ'

(ਪਠਾਸਰੀ ਤ੍ਰਿਲੋਚਨ ਜੀ)

ਨਾਮ ਨਾਲ ਹੀ ਮੁਕਤੀ ਹੈ, ਨਹੀਂ ਤਾਂ ਇਹ ਮਨ 'ਬੋਲਾ' ਤੇ 'ਪਿੰਗਲਾ' ਹੈ। ਨਾਮ ਦੀ ਪ੍ਰਾਪਤੀ ਲਈ ਮਨ ਨੂੰ ਗਿਆਨ ਅਤੇ ਪ੍ਰੇਮ—ਦੋ ਪੈਰਾਂ ਦੀ ਲੋੜ ਹੈ। ਇਹ ਦੋ ਹੋਣ ਤਾਂ 'ਨਾਮ' ਦੀ ਪ੍ਰਾਪਤੀ ਹੈ ਸਕਦੀ ਹੈ, ਨਹੀਂ ਤਾਂ ਨਹੀਂ। ਫਿਰ ਨਾਮ ਪ੍ਰਾਪਤੀ ਪਰ ਪ੍ਰੇਮ ਅਤੇ ਗਿਆਨ ਪੱਕੇ ਹੋ ਜਾਂਦੇ ਹਨ। ਇਸ ਪਿੰਗਲੇ ਮਨ ਨੂੰ ਵੇਦਾਂ ਸਾਸਤ੍ਰਾਂ ਵਿਚ ਅਰੁਣ ਆਖਿਆ ਗਿਆ ਹੈ। ਸੀ ਗੁਰੂ ਗ੍ਰੰਥ ਸਾਹਿਬ ਵਿਚ ਤ੍ਰਿਲੋਚਨ ਜੀ ਦੀ ਜ਼ਬਾਨੀ ਅਰੁਣ ਸੰਬੰਧੀ ਇਉਂ ਲਿਖਿਆ ਹੈ:—

'ਬਿਸ ਕਾ ਦੀਪਕੁ ਸਵਾਮੀ । ਤਾਚੇ ਰੇ ਸਾਰਬੀ
ਪੰਖੀ ਰਾਇ "ਗਰੁੜ" ਤਾਚੇ "ਬਾਧਵਾ"
ਕਰਮ ਕਰਿ 'ਅਰੁਣ' ਪਿੰਗਲਾ ਗੀ ।'

ਤ੍ਰਿਲੋਚਨ ਜੀ ਦੱਸਦੇ ਹਨ ਜੁ ਅਰੁਣ ਸਾਰੇ ਸੰਸਾਰ ਦੇ ਦੀਵੇ ਸੂਰਜ ਦਾ ਰਬ-ਵਾਹੀ ਹੈ, ਅਤੇ ਉਸ ਦਾ ਸਕਾ ਭਾਈ 'ਗਰੁੜ' ਸਾਰੇ ਪੰਛੀਆਂ ਦਾ ਰਾਜਾ ਅਖਵਾਂਦਾ ਹੈ। ਪਰ ਇਤਨਾ ਨਜ਼ਦੀਕੀ ਰਿਸ਼ਤਾ ਹੋਕੇ ਵੀ ਉਹ (ਅਰੁਣ) ਲੂਲਾ ਪਿੰਗਲਾ ਹੀ ਰਿਹਾ। ਕਿਉਂ ਆਪਣੇ ਪਿਛਲੇ ਮਨ—ਮੁਖ ਕਰਮਾਂ ਕਰਕੇ। ਅਸਾਂ ਇਸ ਤੁਕ ਦਾ ਅੰਤ੍ਰੀਵ ਅਰਥ ਵੇਖਣਾ ਹੈ। ਜਦ ਤੋੜੀ ਉਹ ਨਾ ਲੱਭੇ, ਤਦ ਤੋੜੀ ਅਰੁਣ ਦੀ ਸਮਝ ਨਹੀਂ ਆਉਂਦੀ। ਪਾਠਕ ਸੱਜਨ 'ਗਰੁੜ' ਤੇ 'ਅਰੁਣ' ਦੀ ਕਹਾਣੀ ਜਾਣਦੇ ਹਨ। ਸੰਖੇਪ ਇਉਂ ਹੈ ਜੁ ਕਸ਼ਪ ਰਿਖੀ ਦੀਆਂ ਦੋ ਵਹੁਟੀਆਂ ਸਨ—ਇਕ ਕੌਂਚੁ ਜਿਸ ਵਿਚੋਂ ਸੱਪ ਜੰਮੇ ਤੇ ਦੂਜੀ ਵਿਨਾਤਾ ਜਿਸ ਵਿਚੋਂ ਅਰੁਣ ਤੋਂ 'ਗਰੁੜ' ਪੰਛੀ ਹੋਏ। ਆਖਦੇ ਹਨ ਜੁ ਉਨ੍ਹਾਂ ਵਿਚ ਇਸ ਗੱਲ ਤੇ ਝਗੜਾ ਹੋ ਗਿਆ ਕਿ ਸੂਰਜ ਚਿੱਟਾ ਹੈ ਜਾਂ ਕਾਲਾ? ਵਿਨਾਤਾ ਕਹਿੰਦੀ ਸੀ ਚਿੱਟਾ ਹੈ ਤੇ ਉਹ ਸੱਚੀ ਸੀ; ਪਰ ਸੱਪਾਂ ਦੀ ਮਾਂ ਨੂੰ ਹਰ ਚੀਜ਼ ਕਾਲੀ ਹੀ ਨਜ਼ਰ ਆਉਂਦੀ ਸੀ, ਉਸਨੇ ਆਖਿਆ, ਕਾਲਾ ਹੈ। ਪਰ ਸੱਪਾਂ ਦੀ ਮਾਂ ਨੇ ਚਲਾਕੀ ਨਾਲ ਸਰਤ ਜਿੱਤ ਲਈ—ਉਸਨੇ ਆਪਣੇ ਕਾਲੇ ਪੁੱਤਾਂ ਨੂੰ ਆਖਿਆ, ਪੁੱਤਰੇ! ਜਾਓ ਤੇ ਸੂਰਜ ਨੂੰ ਆਪਣੀ ਕਲੱਤਣ ਨਾਲ ਢੱਕ ਲਓ ਤਾਂ ਜੁ ਦੂਰੋਂ ਸੂਰਜ ਕਾਲਾ ਹੀ ਦਿੱਤੇ। ਇਸ ਤਰ੍ਹਾਂ ਕਰਨ ਪਰ ਅਰੁਣ ਦੀ ਮਾਂ ਹਾਰ ਗਈ ਤੇ ਸੱਪਾਂ ਦੀ ਮਾਂ ਦੇ ਵਸ ਹੋ ਗਈ। ਇਸ ਦੇ ਪਿੱਛੋਂ ਕੈਦਖਾਨੇ ਵਿਚ ਹੀ 'ਗਰੁੜ' ਜੰਮਿਆ ਤੇ ਮਤਰੇਈ ਮਾਂ ਨੂੰ ਆਖਣ ਲੱਗਾ ਜੁ ਮੇਰੀ ਮਾਂ ਨੂੰ ਛੱਡੇ। ਕਦੂ ਨੇ ਆਖਿਆ ਜੁ ਤੁਸੀਂ ਮੈਨੂੰ ਅੰਮ੍ਰਿਤ ਦਾ ਛੰਨਾ ਚੰਦਰਮਾ ਦੇ ਦੇਸ਼ ਤੋਂ ਲਿਆ ਦਿਓ ਤਾਂ ਛੱਡਾਂਗੀ। ਗਰੁੜ ਜੀ ਉਡਾਰੀ ਮਾਰਕੇ ਸੇਮ

ਲੈ ਆਏ ਤੇ ਆਪਣੀ ਮਾਂ ਨੂੰ ਛੁਡਾਇਆ ।

ਅਰੁਣ ਪਿੰਗਲਾ ਇਸ ਲਈ ਸੀ ਜੁ ਵਿਨਾਤਾ ਨੇ ਸਮਾ ਪੁੱਗਣ ਤੋਂ ਪਹਿਲਾਂ ਹੀ ਆਂਡਾ ਤੋੜ ਕੇ ਉਸ ਨੂੰ ਕੱਢ ਲਿਆ ਸੀ, ਅਜੇ ਉਸ ਦੀਆਂ ਟੇਗਾਂ ਨਹੀਂ ਸਨ ਬਣੀਆਂ ਗਾਰੂੜ ਵੀ ਵਿਨਾਤਾ ਦਾ ਹੀ ਦਿੱਤਾ ਅੰਡਾ ਸੀ, ਪਰ ਇਸ ਵਾਰੀ ਮਾਂ ਨੇ ਛੇਤੀ ਨਹੀਂ ਸੀ ਕੀਤੀ ; ਅਰੁਣ ਵੇਲੇ ਛੇਤੀ ਸੀ ਇਸ ਕਰਕੇ ਉਹ ਪਿੰਗਲਾ ਰਿਹਾ । ਉਨ੍ਹਾਂ ਹੀ ਦਿਨਾਂ ਸੂਰਜ ਨੂੰ ਗੁਹਿਣ ਲੱਗਾ ਤੇ ਰਾਹੂ ਨੇ ਸੂਰਜ ਨੂੰ ਖਾਣ ਦੀ ਕੰਸ਼ਿਸ਼ ਕੀਤੀ । ਸੂਰਜ ਦੇਵਤਾ ਨੇ ਬਚਣ ਲਈ ਆਪਣੇ ਅੱਗੇ 'ਅਰੁਣ' (ਜੋ ਨੱਸ ਨਹੀਂ ਸੀ ਸਕਦਾ) ਨੂੰ ਰੱਖ ਲਿਆ ਤਾਂਕਿ ਉਸਦੇ ਓਹਲੇ ਰਾਹੂ ਤੋਂ ਬਚ ਜਾਵੇ । ਇਸ ਤਰ੍ਹਾਂ ਅਰੁਣ ਸੂਰਜ ਦਾ ਰਬਵਾਹੀ ਬਣ ਗਿਆ ਤੇ ਅੱਜ ਤੋੜੀ ਹੈ ।

ਇਹ ਕਥਾ ਇਸ ਵਾਸਤੇ ਲਿਖੀ ਹੈ ਜੁ ਸੀ ਤ੍ਰਿਲੋਚਨ ਜੀ ਦੇ ਸ਼ਬਦ ਦੇ ਅਰਥ ਪਤਾ ਲੱਗਣ । ਪੁਰਾਣਾਂ ਵਿਚ ਕਥਾਵਾਂ ਤਾਂ ਬਥੇਰੀਆਂ ਹਨ ਪਰ ਖੋਲੀਆਂ ਹੋਈਆਂ ਨਹੀਂ । ਗੁਰਸਿੱਖੀ ਵਿਚ ਇਹ ਵਾਧਾ ਹੈ ਜੂ ਗੁਰੂ ਮਹਾਰਾਜ ਜੀ ਦੀ ਕਿਰਪਾ ਨਾਲ ਗੁੱਝ ਭੇਦ ਸ੍ਰੀ ਦਰਬਾਰ ਸਾਹਿਬ ਜੀ ਵਿਚ ਆਕੇ ਖੁਲ੍ਹ ਗਏ ਹਨ । ਹਰ ਇਕ ਗੁਰਸਿੱਖ ਦਾ ਫਰਜ਼ ਹੈ ਕਿ ਗਿਆਨ ਦੁਆਰਾ ਉਨ੍ਹਾਂ ਸਭ ਗੁੰਡਿਆਂ ਨੂੰ ਬੇਲੇ ਜੋ ਪੁਰਾਣਾਂ ਦੇ ਪਾਠਕ ਨਹੀਂ ਖੋਲ੍ਹ ਸਕਦੇ, ਕਿਉਂ ਕਿ ਗੁਰ ਸਿੱਖੀ ਉਹ ਉਚਾ ਧਰਮ ਹੈ ਜਿਸ ਵਿਚ ਭਗਤੀ, ਗਿਆਨ ਤੇ ਨਾਮ-ਤਿੰਨੇ ਮਣੀਆਂ ਇੱਕੇ ਸੱਤ ਵਿਚ ਪਰੋਈਆਂ ਹਨ । ਗੁਰ ਸਿੱਖੀ ਵਿਚ ਮੁੱਖ ਭਗਤੀ ਹੈ ਹਿਰਦੇ ਵਿਚ ਗਿਆਨ ਤੋਂ ਕਰਨੀ ਸੇਵਾ ਵਾਲੀ ਹੈ । ਇਹ ਤਿੰਨ ਗੁਰ ਸਿੱਖੀ ਦੇ ਪ੍ਰਸਿੱਧ ਅੰਗ ਹਨ । ਜੇ ਅਸੀਂ 'ਅਰੁਣ' ਦੀ ਗੁੰਡਲ ਯਾਂ ਹੋਰ ਅਜਿਹੀਆਂ ਗੁੰਡਲਾਂ ਨਾ ਖੋਲ੍ਹ ਸਕੀਏ ਤਾਂ ਮਾਨੋਂ ਗਿਆਨ ਦੀ ਲੋੜ ਅਜੇ ਹੈ । ਪਰ ਗੁਰੂ ਮਹਾਰਾਜ ਜੀ ਨੇ ਸਾਡੇ ਲਈ ਸਭ ਭੇਦ ਗੁਰੂ ਗਰੰਥ ਜੀ ਵਿਚ ਖੋਲ੍ਹ ਛੱਡੇ ਹਨ ; ਲੋੜ ਹੈ ਤਾਂ ਸਿਰਫ ਵਿਚਾਰ ਨਾਲ ਪੜ੍ਹਨ ਦੀ । ਆਉ ਹੁਣ ਅਸੀਂ ਅਰੁਣ ਰਬਵਾਹੀ ਦੀ ਗੁੰਡਲ ਖੋਲ੍ਹੀਏ ।

ਅਸੀਂ ਉਪਰ ਵੇਖ ਆਏ ਹਾਂ ਜੁ 'ਸਸਿ ਕੀਨੇ ਸਰ ਗਿਰਾਸਾ' ਦਾ ਭਾਵ ਇਹ ਹੈ ਜੁ ਸੂਰਜ ਹਉਮੈ ਹੈ, ਇਸ ਨੂੰ ਨਾਮ ਦਾ ਚੰਦ੍ਰਮਾ ਗ੍ਰੂਮ ਲੈਂਦਾ ਹੈ ਜਦ ਸਿਮਰਨ ਪੱਕਾ ਹੋ ਜਾਂਦਾ ਹੈ । ਫਿਰ ਅਰੁਣ ਕੀ ਹੋਈਆ ਜੋ ਰਬਵਾਹੀ ਬਣਕੇ ਇਸ ਸਰੀਰ ਨੂੰ ਹੱਕ ਰਿਹਾ ਹੈ ? ਉਹ 'ਮਨ' ਹੈ, ਕਿਉਂਕਿ ਮਨ ਦੇ ਹੱਥ ਵਿਚ ਹੋਈ ਇਨ੍ਹਾਂ ਇੰਦ੍ਰੀਆਂ ਦੀਆਂ ਵਾਗਾਂ ਹਨ । ਪਰ ਤੁਸੀਂ 'ਪੁੱਛੋਗੇ ਜੁ ਮਨ ਪਿੰਗਲਾ' ਕਿਉਂ ਹੈ ? ਇਸ ਕਰਕੇ ਜੁ ਇਸ ਦੀਆਂ ਦੋ ਟੇਗਾਂ, 'ਭੈ' ਅਤੇ 'ਭਾਉ' ਅਤੇ 'ਪ੍ਰੋਮ' ਦੀਆਂ ਅਜੇ ਨਹੀਂ ਲੱਗੀਆਂ । ਜਦ ਲਗਣਗੀਆਂ ਉਸ ਵੇਲੇ ਮਨ ਇਸ ਅਹੁਕਾਰ ਰੂਪੀ ਸੂਰਜ' ਦੇ ਵਸ ਨਹੀਂ ਰਹੇਗਾ । ਉਸ ਵੇਲੇ ਮਨ ਭੱਜਕੇ ਆਪਣੇ ਉਚੇ ਤੇ ਸੁੱਗੇ ਸ਼ਾਂਤੀ ਵਾਲੇ ਘਰ ਭਵ 'ਚੰਦਰਮਾਂ ਕੌਲ ਚਲਾ ਜਾਵੇਗਾ । ਤੇ ਸੱਤ ਘੋੜੇ ਕਿਹੜੇ ਹੋਏ ਜਿਨ੍ਹਾਂ ਨਾਲ ਸੂਰਜ ਦਾ ਰਬ ਚਲਦਾ ਹੈ ? ਪੰਜ ਗਿਆਨ ਇੰਦਰੇ ਤੇ ਦੋ ਮਨ ਦੇ ਸੰਕਲਪ ਤੇ ਵਿਕਲਪ, ਇਹ ਸੱਤ ਘੋੜੇ ਹਨ ਜਿਨ੍ਹਾਂ ਨਾਲ ਮਨ ਦਬਾ-ਸਟ ਧੋਣ-ਤੋੜ੍ਹੇ ਦੰਤ (berakneck speed)

ਤੇ ਰਬ ਨੂੰ ਭਜਾਈ ਜਾ ਰਿਹਾ ਹੈ। ਸੂਰਜ ਚੜ੍ਹਦਾ ਹੈ ਤੇ ਪੱਛਮ ਨੂੰ ਭਜਦਾ ਹੈ, ਭਾਵ ਹਰ ਰੋਜ਼ ਇਹ ਮਨ ਸਾਡੇ ਸਰੀਰ ਰੂਪੀ ਰਬ ਨੂੰ ਅਹੰਕਾਰ ਸੂਰਜ ਦੇ ਅਧੀਨ ਹੋ ਹਿੱਕਦਾ ਹੈ, ਤੇ ਜਦ ਤੈੜੀ ਭੈ ਭਾਉ ਸੰਜੁਕਤ ਗਿਆਨ ਅਵਸਥਾ ਨਹੀਂ ਆਉਂਦੀ ਤਦ ਤੈੜੀ ਪਿੰਗਲਾਂ ਹੋਣ ਕਰਕੇ ਉਹਦੇ ਪੰਜੇ ਤੋਂ ਭੱਜਕੇ ਬਚ ਨਹੀਂ ਸਕਦਾ।

ਪਰ 'ਗਰੜ' ਅਰੁਣ (ਮਨ) ਦਾ ਸਕਾ ਭਰਾ ਕਿਸ ਤਰ੍ਹਾਂ ਹੈ? ਉਸਦੀ ਮਾਂ ਨੂੰ ਸੱਪਾਂ ਦੀ ਮਾਂ ਨੇ ਕਿਉਂ ਕੇਦ ਕੀਤਾ ਹੋਇਆ ਹੈ? ਇਹ ਵੀ ਇਕ ਦਿਸ਼ਟਾਂਤ ਹੈ ਜਿਸਦਾ ਭਾਵ ਇਹ ਹੈ ਜੁ ਮਨ ਜੋਤ ਸਰੂਪ ਹੈ (ਮਨ ਤੂੰ ਜੋਤ ਸਰੂਪ ਹੈ ਆਪਣਾ ਮੁਲ ਪਛਾਣ) ਤੇ 'ਸੂਰਜ' ਭਾਵ 'ਅਹੰਕਾਰ' ਵੀ ਵਾਸਤਵ ਵਿਚ ਸਵਫ਼ ਚਿੱਟਾ ਹੈ; ਪਰ ਸਰਪਣੀ ਮਾਇਆ ਨੇ ਆਪਣੇ ਟੱਬਰ (ਕਾਮ ਕਰੋਧ, ਆਦਿ) ਰਾਹੀਂ ਇਸ ਸੂਰਜ ਨੂੰ ਕਾਲਾ ਕੀਤਾ ਹੋਇਆ ਹੈ, ਇਸ ਕਰਕੇ ਅਰਣ (ਮਨ) ਦੀ ਮਾਂ ਜੀਵ ਕੇਦ ਵਿਚ ਹੈ। ਕਿਸ ਪਾਸ? (ਕਦਰੂ) ਸੱਪਨੀ, ਮਾਇਆ ਪਾਸ। ਹੁਣ ਕਿਸਤਰ੍ਹਾਂ ਛੁਟੇ? ਜੇ 'ਗਰੜ' ਭਾਵ ਨਾਮ ਜਿਸ ਦਾ ਹਾਲ ਅਸੀਂ ਉਪਰ ਪੜ੍ਹ ਆਏ ਹਾਂ ਸਾਡੇ ਅੰਦਰ ਜੰਮੇ। ਪਰ ਇਹ ਸ਼ਬਦ ਕਿਸਤਰ੍ਹਾਂ ਅੰਦਰੋਂ ਜੰਮੇ? ਜਦ ਗਿਆਨ ਅਤੇ ਪ੍ਰੇਮ, ਭੈ ਅਤੇ ਭਾਉ ਦੀਆਂ ਟੰਗਾਂ ਅਰੁਣ ਰੂਪੀ ਮਨ ਨੂੰ ਲੱਗਣ ਤਾਂ ਮਾਨੋਂ ਮਨ ਅਰੁਣ ਦੀ ਅਵਸਥਾਂ ਛੱਡ ਗਰੜ ਦੀ ਅਵਸਥਾ ਵਿਚ ਆ ਗਿਆ। ਤਦ ਅੰਮਿਤ ਦਾ ਛੰਨਾ ਭਾਵ ਲੂੰ ਲੂੰ ਵਿਚ ਵਸਣ ਵਾਲਾ ਸ਼ਬਦ ਸਾਰੇ ਅਤਿਹਕਰਣ ਨੂੰ ਆਪੇ ਹੀ ਸੁਧਾਰ ਕਰ ਲੈਂਦਾ ਹੈ ਤੈ ਸੁਧਾਰ ਕਰਕੇ ਆਪਣੀ ਕੈਦੀ ਮਾਂ ਭਾਵ ਜੀਵ ਆਤਮਾਂ ਨੂੰ ਮੁਕਤ ਕਰ ਦੇਂਦਾ ਹੈ। 'ਗਰੜ' ਅਰੁਣ (ਮਨ) ਦਾ ਭਰਾ ਇਸ ਲਈ ਹੈ। ਜੁ ਇਹ ਮਨ ਉਸੇ ਜੋਤ ਸਰੂਪ ਤੋਂ ਹੀ ਜੰਮਦਾ ਹੈ। ਪਰ ਕਿਸੇ ਵੇਲੇ ਭੈ ਤੇ ਭਾਉ ਦੀਆਂ ਟੰਗਾਂ ਲੱਗ ਜਾਣ ਤੇ ਪਿੰਗਲਾ ਮਨ ਟੁਰਕੇ ਵਾਹਿਗੁਰੂ ਦੇ ਦਰ ਤੇ ਚਲਾ ਜਾਵੇ। ਇਹ ਦੋ ਟੰਗਾਂ ਲੱਗਣ ਨਾਲ ਮਨ ਸਪੂਰਣ ਹੋ ਜਾਂਦਾ ਹੈ, ਭਾਵ 'ਸਨਾਤਨ' ਹੋ ਜਾਂਦਾ ਹੈ ਤੇ ਉਨ੍-ਮਨ ਬਣ ਜਾਂਦਾ ਹੈ! ਭਾਵ, ਸ਼ਬਦ ਰੂਪੀ 'ਨਾਮ' ਦੇ ਰਬ ਤੇ ਜਾ ਚੜ੍ਹਦਾ ਹੈ:—

ਇਨ—ਮਨੁ ਲੇ ਜਉ ਉਨ੍-ਮਨ ਰਹੈ ॥

ਤਉ ਤੀਨ ਲੇਕ ਕੀ ਬਾਤੋਂ ਕਹੈ ॥

(ਗਊੜੀ ਕਬੀਰ ਜੀ)

ਹੁਣ ਜਦ ਭੈ-ਭਾਉ ਦੇ ਪਰਾਂ ਨਾਲ ਮੱਛੀ ਬਣ ਸਿਮਰਨ ਵਾਲੀ 'ਪੁੱਠੀ ਤਾਰੀ' ਤਰਕੇ ਵਾਹਿਗੁਰੂ ਦੇ ਦਰ ਵਲ ਮੁੜਨ ਲੱਗਾ ਤਦ ਉਨ੍-ਮਨ ਹੋ ਗਿਆ, ਤੇ ਆਤਮ-ਰੂਪ ਹੋਕੇ ਤਿੰਨਾਂ ਦੁਨਿਆਂ ਨੂੰ ਆਪਣੇ ਵਿਚ ਹੀ ਇਸਥਿਤ ਵੇਖਣ ਲੱਗ ਗਿਆ। ਜਦ ਇਸ ਅਵਸਥਾ ਉਪਰ ਮਨ ਅੱਪੜਿਆ ਤਾਂ ਇਹੋ ਮਾਇਆ ਮਿੱਠੀ ਲੱਗਣ ਲੱਗ ਪਈ ਕਿਉਂਕਿ ਹੁਣ ਉਹ ਵਾਹਿਗੁਰੂ ਦੀ ਸੇਵਕ ਬਣ ਗਈ ਵਾਹਿਗੁਰੂ ਦੇ ਸੇਵਕ--ਬਾਲਕ--ਦੇ ਖੇਡਣ ਲਈ ਇਕ ਗੋਂਦ ਬਣ ਗਈ। ਹਾਂ, ਇਸ ਵਿਚ ਆਤਮਾ ਖੇਡਣ ਲੱਗ ਪਿਆ :—

'ਧਨਿ ਧਨਿ ਬਨ—ਖੰਡ ਬਿੰਦ੍ਵਾਬਨਾ ।
ਜਹ ਖੱਲੈ ਸ੍ਰੀ ਨਾਗਾਇਣਾ ।'

ਭਾਵ ਧੰਨ ਹੋ ਗਈ ਇਹ ਧਰਤੀ, ਕਿਉਂਕਿ ਇਥੇ ਹੀ ਤਾਂ ਜਗਤ ਪਿਤਾ ਨੇ ਚਰਣ-ਕਮਲ ਪਾਏ ਸਨ । ਧੰਨ ਹੋਈ ਇਹ ਅਨੰਦ-ਪੁਰੀ ਜਿਥੇ ਕਲਗੀਆਂ ਵਾਲੇ ਨੇ ਚੰਜ ਕੀਤੇ ਸਨ, ਧੰਨ ਹੋਈ ਅੰਮ੍ਰਿਤਸਰ ਦੀ ਸੁਰਗਾਪੁਰੀ ਜਿਥੇ ਨੂੰ ਕਾਗ ਹੰਸ ਹੁੰਦੇ ਹਨ ।

ਪਰ ਇਹ ਅਵਸਥਾ 'ਪਰਗਾਸ' ਦੀ ਅਵਸਥਾ ਹੈ, ਉੱਚੀ ਤੋਂ ਉੱਚੀ ਅਵਸਥਾ ਹੈ । 'ਪਰਗਾਸ ਹੋਣ ਉਪਰ ਤਾਣੇ ਪੇਟੇ, ਲੂੰ ਲੂੰ ਰਗ ਰਗ, ਵਾਲ ਵਾਲ, ਉਤੇ ਤਲੇ ਓਹੋ ਓਹੋ ਨਜ਼ਰ ਆਉਂਦਾ ਹੈ :—

"ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੇ ਰਾਮੁ ਰਮੀਤਿ ।
ਘਟਿ ਘਟਿ ਆਤਮਰਾਮੁ^੧ ਹੈ ਪ੍ਰਭਿ ਖਲੁ ਕੀਓ ਰਗਿ ਰੀਤਿ ॥
ਹਰਿ ਨਿਕਟਿ ਵਸੇ ਜਗਜੀਵਨਾ 'ਪਰਗਾਮੁ' ਕੀਓ ਗੁਰਮੀਤਿ ॥
ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨਿ !ਲਖਿਆ ਧੂਰਿ ਹਰਿ ਪ੍ਰੀਤਿ ॥
ਜਨ ਨਾਨਕ 'ਨਾਮੁ ਧਿਆਇਆ' ਗੁਰ ਬਚਨਿ ਜਪਿਓ ਮਨਿ ਚੀਤਿ ॥

ਸਲੋਕ ਮ; ੪ ਵਾਰ ਕਾਨਤਾ ਮ; ੪

ਜਿਸ ਨੇ ਭੈ-ਭਾਉ ਦੀਆਂ ਟੰਗਾਂ ਪਿੰਗਲੇ ਮਨ ਨਾਲ ਲਾ ਲਈਆਂ, ਜਿਸ ਨੇ ਰਾਮ-ਨਾਮ-ਰਸਾਇਣ ਨਾਲ ਆਪਣਾ ਕੋੜ੍ਹ ਦੂਜ ਕਰ ਲਿਆ, ਜਿਸ ਲੋਹ ਮਨ ਨੇ ਪਾਰਸ ਦੀ ਪਰਸ ਪਾ ਲਈ ਜਿਸ ਨਿੰਮ ਮਨ ਨੌ ਚੰਦਨ ਸ਼ਬਦ ਦੀ ਸੁਗੰਧਿ ਪ੍ਰਾਪਤ ਕਰ ਲਈ, ਜਿਸ ਸੂਰਜ ਮਨ ਨੇ ਚੰਦਰਮਾਂ ਨਾਮ ਦੀ ਮਾਤਰਿਤੀ ਮੰਨ ਲਈ, ਜਿਸ ਸਰਪ ਮਨ ਨੇ ਗਰੂੜ ਨਾਮ ਦੀ ਸੁਤੇਤਰਤਾ ਮੰਨ ਲਈ ਉਸ ਵਾਸਤੇ ਇਹੋ ਦਿਨ, ਇਹੋ ਘੜੀ ਇਹੋ ਬਰਸ ਸਰਸ ਹੋ ਗਿਆ, ਨਵ-ਨਵੇਲਾ ਹਰਿਆ-ਭਰਿਆ ਹੋ ਗਿਆ :—

'ਬਰਸੁ ਸਰਸੁ ^੨ਆਗਿਆ ਹਏ ਆਨੰਦ ਸਗਲ ਭਾਗ ॥ ਰਹਾਉ ॥
ਸੰਤ ਸੰਗੇ ਮਨੁ ^੩ਪਰਵੜੈ ਮਿਲਿ ਮੇਘ ਧਰ ਸੁਹਾਗ ॥ ੧ ॥
ਘਨ ਘੰਗ ਪ੍ਰੀਤਿ ਮੋਰ । ਚਿਤੁ ਚਾਤ੍ਰਕ ਬੂਦ ਓਰ ॥
ਐਸੇ ਹਰਿ ਸੰਗੇ ਮਨ ਮੋਹ । ਤਿਆਗਿ ਮਾਇਆ ਧੋਹ ॥
ਮਿਲੀ ਸੰਤ ਨਾਨਕ ਜਾਗਿਆ ॥ ੨ ॥ ੫ ॥ ੨੭ ॥

(ਮਲਾਰ ਮ. ੫)

ਹਾਂ ਜੀ, ਜਿਉਂ ਮੋਰ ਦੀ ਪ੍ਰਸੰਨਤਾ ਬੱਦਲ ਵੇਖਕੇ ਹੁੰਦੀ ਹੈ, ਜਿਉਂ ਚਾਤ੍ਰਕ ਦੀ ਪ੍ਰਸੰਨਤਾ ਸੁਆਂਤੀ ਬੂਦ ਨਾਲ ਹੁੰਦੀ ਹੈ, ਉਸੇ ਤਰ੍ਹਾਂ ਨਾਮ ਰਸੀਏ ਗੁਰਮੁਖਾਂ ਦਾ ਰਿਦਾ-ਕਮਲ ਵਿਗਸਿਆ, ਵਿਸਮਾਦ ਦੇ ਹੂਟੇ ਝੂਲਣ ਲਗ ਪਿਆ । ਪਰ ਮਨਮੁਖ ਅਜੇ ਹਉਮੈ

੧ ਵਾਹਿਗੁਰੂ ਸਭ ਵਿਚ ਹੈ, ਪਰ 'ਪਰਗਾਸ' ਵੇਲੇ ਰਮਦਾ ਨਜ਼ਰ ਆਇਆ । ੨ ਚੰਗਾ, ਸੁਵੰਨਜ਼ਾ ।

੩ ਖਿੜ ਪਿਆ, ਵਿਗਸਿਆ, ਕਿਉਂਕਿ ਨਾਮ ਰੂਪੀ ਬੱਦਲ (ਮੇਘ) ਵੱਸਣ ਲਗ ਪਏ ।

ਵਿੱਚ ਬੱਧਾ ਹੈ :—

ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ 'ਬਵਰਈ' ॥

ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥
(ਕਾਨੜਾ ਮ: ੫)

ਇਹ ਮਨਮੁਖ ਅਵੱਸ ਕਾਲ ਦੇ ਵਸ ਰਹੇਗਾ ।

ਭੁਲੜ ਜਿੰਦੜੀ ਮੁਸ਼ਕਲ ਨਾਲ ਇਸ ਚੋਟੀ ਤੇ ਪੁੱਜੀ ਪਰ ਉਤੇ ਚੜ੍ਹ ਕੀ ਵੇਖਿਆ ਜੁ ਨਾਮ ਦੇ ਜਹਾਜ਼ ਪੰਚਮ ਪਿਤਾ ਧੂ-ਮੰਡਲ ਤੋਂ ਵੀ ਕਿਧਰੇ ਉਚੇ ਬੈਠੇ ਹੋਏ ਮਧੂਰ ਸੁਰ ਨਾਲ ਇਹ ਸਾਂਤ-ਮਈ 'ਕਾਨੜਾ' ਦੀਦਿਲਾਂ ਦੇ ਤਪਤ-ਕੜਾਹ ਨੂੰ ਬੁਝਾਣ ਵਾਲਾ, ਪਿੰਗਲੇ ਮਨ ਨੂੰ ਟੰਗਾਂ ਲਾਣ ਵਾਲਾ ਅਲਾਪ ਰਹੇ ਹਨ ;—

'ਤਿਖ' ਬੂਝਿ ਗਈ ਗਈ ਮਿਲਿ ਸਾਧ ਜਨਾ ॥

ਪੰਚ ਭਾਗੇ ਚੌਰ ਸਹਜੇ ਸੁਖੈਨੇ ਹਰੇ ਗੁਨ ਗਾਵਤੀ

ਗਾਵਤੀ ਗਾਵਤੀ ਦਰਸ ਪਿਆਰਿ ॥ ੨ ॥ ਰਹਾਉ ॥

ਜੈਸੀ ਕਰੀ ਪ੍ਰਭ ਮੇ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥

ਹੀਉ ਤੁਮਾਰੇ ਬਲਿ ਬਲੇ ਬਲਿ ਬਲੇ ਬਲਿ ਗਈ ॥ ੧ ॥

(ਕਾਨੜਾ ਮ: ੫ ॥ ੨ ॥ ੧ ॥ ੩੭ ॥)

ਹਾਂ ਜੀ, ਤ੍ਰਿਸ਼ਨਾ ਬੁਝੀ । 'ਕਿਸ ਤਰ੍ਹਾਂ ਮਨ ਨੂੰ ਗੰਭੀਰ—ਧੀਰ—ਰਸ ਆਇਆ' ਇਹ ਅੱਗੇ ਆਵੇਗਾ । ਇਥੇ ਇਤਨਾ ਕਹਿਣਾ ਹੀ ਕਾਫੀ ਹੈ ਜੁ ਸਤਿਗੁਰੂ ਜੀ ਦਾ ਬਚਨ ਸੱਤ ਸੱਤ ਹੈ :—

'ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ।

ਝੂਠ ਝੂਠ ਝੂਠ ਝੂਠ ਆਨ ਸਭ ਸੇਵ ।'

(ਭੈਰਉ ਨਾਮਦੇਵ)

ਸਖੀ ਸਹੇਲੜੀਓ ! ਬਲਿਹਾਰੇ ਜਾਓ ਜਾਗਦੀ-ਜੇਤ ਗੁਰੂ ਗਰੰਥ ਜੀਉ ਤੋਂ ਜਿਨ੍ਹਾਂ ਭੁੱਲਿਆਂ ਨੂੰ ਸਿੱਧ ਮਾਰਗ ਪਾਇਆ । ਚੰਖੰਨੀਏ ਵੰਜੇ ਕਿਰਪਾਲੀ ਪਿਤਾ ਤੋਂ ਜਿਨ੍ਹਾਂ ਆਪਣੀ ਨਦਰ ਨਾਲ ਚਾਤ੍ਰਿਕ ਦੀ ਪਿਆਸ ਮਿਟਾਈ ! ਘੋਲੀਘੋਲੀ ਵੰਜ ਉਨ੍ਹਾਂ ਸੱਜਨਾਂ ਤੋਂ ਜਿਨ੍ਹਾਂ ਵਹਿਗੁਰੂ ਮੰਤ੍ਰ ਦ੍ਰਿੜਾਇਆ । ਘੋਲ ਘੁਸਾਈਆਂ ਜੀਓ ਉਨ੍ਹਾਂ ਸੀਤਲ ਚੰਨਾਂ ਤੋਂ ਜਿਨ੍ਹਾਂ ਤਪਦੀ ਧਰਤੀ ਤੇ ਠੰਢ ਵਰਤਾਈ । ਹਾਂ ਜੀ 'ਬਲਿ ਬਲੇ ਬਲਿ ਬਲੇ' ਵੰਜੇ ਉਨ੍ਹਾਂ ਜਾਗਦੀਆਂ ਜੇਤਾਂ ਤੋਂ ਜੇ ਜਨਮ ਮਰਨ ਵਿਚ ਨਹੀਂ ।

'ਜਨਮ ਮਰਨ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ।' ਗਾਵੇ ਗਾਵੇ
ਇਹ ਸੋਹਿਲੜਾ : —

“ਮਨੂਰੇ ਤੇ ਕੰਚਨ ਭਏ ਭਾਈ
ਗੁਰੂ ਪਾਰਸੁ ਮੇਲਿ ਮਿਲਾਇ ।
ਆਪੁ ਛੋਡਿ ‘ਨਾਉ’ ਮਨ ਵਾਸਿਆ ਭਾਈ
ਜੋਤੀ ਜੋਤਿ ਮਿਲਾਇ ।
ਹਉ ਵਾਰੀ ਹਉ ਵਾਰਣੈ ਭਾਈ
ਸਤਿਗੁਰ ਕਉ ਸਦ^੨ ਬਲਿਹਾਰੈ ਜਾਉ।
ਨਾਮੁ ਨਿਧਾਨੁ^੩ ਜਿਨਾ ਦਿਤਾ ਭਾਈ
ਗੁਰਮਤਿ ਸਹਜਿ ਸਮਾਉ ।”

(ਸੋਰਠ ਮ: ੩)

ਇਹ ਸੀ ਸੁਰਜੀਤ ਹੋਣਾ, ਇਹ ਸੀ ਪਿੰਗਲੇ ਪੰਛੀ ਮਨ ਦਾ ਖੰਭਾਂ ਵਾਲਾ ਸਰਦਾਰ
ਪੰਛੀ ‘ਗੁਰੂ’ ਬਣਨਾ । ਪਿੰਗਲਾ ਮਨ ਤਾਂ ਅਰੁਣ ਹੈਸੀ ਪਰ ਭੇ ਭਾਉ ਦੇ ਖੰਭ ਲਾਕੇ
ਇਹ ਮਨ ‘ਗੁਰੂ’ ਬਣ ਗਿਆ । ਤਦ ਇਹੋ ਮਨ ‘ਉਨਮਨ’ ਹੋ ਗਿਆ, ਕਿਉਂਕਿ ਮਨ
ਵਾਸਤਵ ਵਿਚ ਆਤਮ-ਰੂਪ ਹੈ-‘ਮਨ ਤੂੰ ਜੋਤ-ਸਰੂਪ ਹੈ ।’ ਜਿਨ੍ਹਾਂ ਗੁਰਮੁਖਾਂ ਦੀਆਂ ਬੁਝੀਆਂ
ਜੋਤਾਂ ਜਗ ਪਈਆਂ ਉਹ ਸੱਪਣੀ ਮਾਇਆ ਨੂੰ ਛੁੱਡ ਵਾਹਿਗੁਰੂ ਦੇ ਪੁੱਤਰ ਹੋ ਗਏ, ਉਹ
ਸਰਵਨ ਪੁੱਤਰ ਬਣ ਗਏ । ਇਨ੍ਹਾਂ ਜਾਗਦੀਆਂ ਜੋਤਾਂ ਦਾ ਪਿਤਾ ਕਿਧਰੇ ਸੱਤਵੇਂ ਅਸਮਾਨ
ਉਪਰ ਹੈ, ਸੂਖਮ ਹੈ; ਪਰ ਇਹ ਗੁਰਮੁਖ, ਮਰਜੀਵੜੇ ਧਰਤੀ ਦੇ ਮਾਲਕ, ਲਾਲ ਹੋਰੇ
ਹਨ । ਇਸੇ ਕਰਕੇ ਆਖਿਆ ਗਿਆ ਹੈ ਜੋ ਆਤਮਰਾਮ ਭਾਵ ‘ਗੁਰੂ’ ਆਪ ਤਾਂ ਧੂ
ਮੰਡਲ ਵਿਚ ਰਹਿੰਦਾ ਹੈ, ਪਰ ਉਸ ਦੇ ਅੰਡੇ ਭਾਵ ਸਪੁੱਤ੍ਰ ਇਸੇ ਧਰਤੀ ਉਪਰ ਹੋ ਹਨ।

੧ ਲੇਹੇ ਤੋਂ ਸੋਨਾ ਹੋਏ ਪਾਰਸ ਪੱਥਰ ਨਾਲ ਲੱਗਣ ਨਾਲ, ਭਾਵ ‘ਨਾਮ’ ਨਾਲ ।

੨ ਸੈਂਕੜੇ ਵਾਰੀ । ੩ ਨਾਮ ਦਾ ਅਖੂੰਟ ਖਜ਼ਾਨਾ, ਬੰਡਾਰ ।

੧੦

ਕੁਬਜ਼ਾ ਕੌਣ ਹੈ ? ਦੁਰਮਤਿ

'ਕੁਬਜ਼ਾ ਉਪਰੀ ਅੰਗੁਸਟ ਧਾਰ'

(ਬੰਤ ਮਹਲਾ ੫)

'ਕੁੱਬੀ' ਦੇ ਸੁਧਰਣ ਵਾਲਾ ਉਪਰੋਕਤ ਵਾਕ ਪਾਠਕਾਂ ਨੇ ਕਈ ਵਾਰੀ ਪੜ੍ਹਿਆ ਹੋਵੇਗਾ। ਮੈਂ ਇਸ ਨੂੰ ਪੜ੍ਹਕੇ ਸੋਚਦਾ ਸਾਂ ਜੁ ਇਹ 'ਕੁੱਬੀ' ਕਿਹੜੀ ਹੈ। ਇੱਥੇ ਇਸਾਰਾ ਇਕ ਪ੍ਰਚਲਤ ਗਾਥਾ ਵਲ ਹੈ ਜਿਸ ਵਿੱਚ ਇਕ ਕੁੱਬੀ ਸ੍ਰੀ ਕ੍ਰਿਸ਼ਨ ਜੀ ਮਹਾਰਾਜ਼ ਨੇ ਸਿੱਧੀ ਕੀਤੀ ਸੀ। ਇਹ ਕਥਾ ਇਉਂ ਹੈ ਕਿ ਜਦ ਕ੍ਰਿਸ਼ਨ ਚੰਦ੍ਰ ਜੀ ਮਥਰਾ ਵਿੱਚ ਆਏ ਤਾਂ ਬਾਜ਼ਾਰ ਵਿੱਚ ਕੀ ਦੇਖਿਆ ਜੁ 'ਕੁਬਜ਼ਾ' (ਇਕ ਮਾਲਣ ਸੀ ਜੁ ਵੱਡੀ ਸੁਦਰ ਤੇ ਜੁਆਨ ਸੀ ਪਰ ਕੁਝ ਕੁੱਬੀ ਸੀ) ਹੱਥ ਚੰਦਰਨ ਦਾ ਪਾਤ੍ਰ ਲੈ ਕੇ ਕੰਸ ਰਾਜੇ ਨੂੰ ਸੁਗੰਧੀ ਲਾਣ ਜਾ ਰਹੀ ਹੈ। ਇਸ ਇਸਤ੍ਰੀ ਨੇ ਦੱਸਿਆ ਜੁ ਮੈਂ ਕੰਸ ਦੀ ਦਾਸ਼ੀ ਹਾਂ ਤੇ ਮੇਰਾ ਕੰਮ ਚੰਦਰਨ ਰਗੜ ਕੇ ਕੰਸ ਨੂੰ ਮਲਣਾ ਹੈ। ਇਨ ਚੰਦਰਨ ਵਿੱਚ ਹਰ ਪਰਕਾਰ ਦੀ ਖੁਸ਼ਬੂ ਪਈ ਹੋਈ ਸੀ-ਕੇਸਰ, ਕਸਤੂਰੀ, ਮੁਸਕ-ਕਾਫੂਰ ਆਦਿ। ਰਸਤੇ ਵਿੱਚ ਜਾਂਦੀਆਂ ਨੂੰ ਕ੍ਰਿਸ਼ਨ ਚੰਦ੍ਰ ਜੀ ਨੇ ਆਖਿਆ ਕਿ ਜੇ ਤੂੰ ਇਹ ਚੰਦਰਨ ਸਾਨੂੰ ਲਾਵੋ ਤਾਂ ਅਸੀਂ ਤੇਰਾ ਸਾਰਾ ਹੀ ਵਿੰਗ ਕੱਢ ਛੱਡੀਏ, ਨਾਲੇ ਤੇਰੀ ਸੁਦਰਤਾ ਵਧ ਜਾਵੇ। ਕੁੱਬੀ ਨੇ ਇਸ ਤਰ੍ਹਾਂ ਹੀ ਕੀਤਾ। ਕ੍ਰਿਸ਼ਨ ਮਹਾਰਾਜ਼ ਨੇ ਉਹਦੇ ਇੱਕ ਪੈਰ ਪਰ ਆਪਣਾ ਅੰਗੂਠਾ ਰੱਖਿਆ ਤੇ ਹੱਥ ਠੰਡੀ ਹੋਠਾਂ ਰੱਖ ਖਿੱਚਕੇ ਕੁੱਬੀ ਨੂੰ ਸਿੱਧਾ ਕਰ ਦਿੱਤਾ। ਭਗਤਮਾਲ ਵਿੱਚ ਲਿਖਿਆ ਹੈ, 'ਜਬ ਕੁਬਜ਼ੀ ਨੇ ਆਪਣਾ ਸਰਬ ਅੰਗ ਸੁਧੇ ਦੇਖੇ ਤਬ ਸ੍ਰੀ ਕ੍ਰਿਸ਼ਨ ਚੰਦ੍ਰ ਜੀ ਤੇ ਪ੍ਰੇਮ ਭਾਗਤੀ ਮਾਂਗ ਕਰ ਤਿਸ ਹੀ ਕੇ ਚਰਨੋਂ ਮੈਂ ਪ੍ਰਾਪਤ ਹੋਤੀ ਭਈ। ਕੈਸੇ, ਜੈਸੇ ਨਦੀ ਸਮੁੰਦਰ ਸਾਥ ਮਿਲ ਕਰ ਬਹੁਤ ਬਿਛੜਨ ਨਹੀਂ ਪਾਵਤੀ। ਇਹ ਸਾਖੀ ਪੜ੍ਹਕੇ ਮੇਰੀ ਖੁਸ਼ਬੂਸੀ ਕੁਝ ਹੋਰ ਵਧੀ, ਕਿਉਂਕਿ ਅਜੇ ਚੰਗੀ ਤਰ੍ਹਾਂ ਮੈਨੂੰ ਪ੍ਰਤੀਤ ਨਹੀਂ ਸੀ ਹੋਇਆ ਜੁ ਇਹ ਕੁੱਬੀ' ਕੌਣ ਹੈ। ਪਰ ਸੋਚਣ ਨਾਲ ਹੈਲੇ ਹੈਲੇ ਅਗਿਆਨ ਦਾ ਹਨੇਰਾ ਹਿਰਦੇ ਵਿੱਚੋਂ ਭੁਠਿਆ ਤੇ ਇਸ ਕਥਾ ਦੀ ਗੁੰਡਲ ਖੁੱਲ੍ਹਣੀ ਸੁਰੂ ਹੋਈ। ਸ੍ਰੀ ਗੁਰੂ ਗਰਥ ਜੀਉ ਦੇ ਚਾਰ ਸ਼ਬਦ ਮੇਰੀਆਂ ਅੱਖਾਂ ਹੋਣੇ ਅਜਿਹੇ ਗੁਜਰੇ ਜਿਨ੍ਹਾਂ ਨੂੰ ਪੜ੍ਹਕੇ ਮੈਨੂੰ ਇੰਇ ਭਾਸਿਆ ਜਿਸਤਰ੍ਹਾਂ ਚੰਦ੍ਰਮਾ ਇਕ ਪਾਸਿਓਂ ਨਹੀਂ ਸਗੋਂ ਪੂਰਬ, ਪੱਛਮ, ਉਤਰ, ਦੱਖਣ ਚਾਰੇ ਪਾਸਿਓਂ ਚੜ੍ਹ ਪਿਆ ਹੈ। ਇਨ੍ਹਾਂ ਚਹੀਆਂ ਸ਼ਬਦਾਂ ਦੇ ਦੋ ਹਿੱਸ ਕਰਨੇ ਲੱਗੀਂ ਦੋ ਹਨ-ਇਕ ਤਾਂ ਪਹਿਲਾ ਭਾਗ ਜੋ 'ਕਰਪ ਭਾਵ ਭੈੜੀ ਸ਼ਕਲ ਦੱਸਣ ਵਾਲਾ ਹੈ, ਤੇ ਦੂਜਾ ਉਹ ਭਾਗ ਜਿਥੇ ਜਾਕੇ ਇਹ 'ਕੁੱਬੀ' 'ਕੁਚਲਤਾ' ਦੂਰ ਹੋ ਜਾਂਦੀ ਹੈ। ਕਰਪਤਾ ਦੱਸਣ ਵੇਲੇ ਪਰਮ ਪਿਤਾ ਜੀ ਨੇ ਦੁਹਾਗਣ ਭਾਵ 'ਦੁਰਮਤਿ' ਦੀ ਛੋਟੀ ਖਿੱਚੀ ਹੈ :—

'ਕੁਚਿਲ ਕੁਰੂਪਿ ਕੁਨਾਰਿ ਕੁਲਖਨੀ
ਪਿਰ ਕਾ ਸਹਜੁ ਨ ਜਾਨਿਆ ॥
ਹਰਿ ਰਸ ਰੇਗਿ ਰਸਨ ਨਹੀਂ ਤ੍ਰਿਪਤੀ
ਦੁਰਮਤਿ' ਦੂਖ ਸਮਾਨਿਆ ॥

(ਸਾਰੰਗ ਮ: ੧)

ਇਹ ਮਹਾਂ ਵਾਕ ਤੋਂ ਇਹ ਸਪੱਸ਼ਟ ਸੀ ਜੁ ਜੀਵ ਤੇ ਵਾਹਿਗੁਰੂ ਦੇ ਵਿਰਕਾਰ 'ਦੁਰਮਤਿ' ਭਾਵ ਭੈੜੀ ਬੁੱਧੀ ਦਾ ਪਰਦਾ ਸੀ। ਇਹ ਮਲੀਨ ਬੁੱਧੀ ਇਸ ਜਿੰਦੜੀ ਨੂੰ ਸਹਾਗਣ ਥੀਂ ਉਲਟਕੇ ਦੁਹਾਗਣ, ਤੇ ਸਰੂਪ (ਸੋਹਣੀ) ਤੋਂ ਕੇਝੀ ਤੇ ਕਰੂਪ ਬਣਾਉਂਦੀ ਸੀ। ਇਸ ਕਰਕੇ, ਦੁਰਮਤਿ ਬੁੱਧੀ ਉਹ ਕੰਮ ਕਰਦੀ ਹੈ ਜੋ ਕਿਸੇ ਕਿਸੇ ਘਰ ਵਿਚ ਅਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹਾਂ। ਕੀ? ਇਕ ਆਦਮੀ ਦੀਆਂ ਕਦੀ ਦੇ ਸ਼ਾਦੀਆਂ ਹੋਣ ਦਾ ਅਵਸਰ ਦੇਖਣ ਵਿਚ ਆਇਆ ਹੈ ਜੁ ਦੂਜੀ ਨਵੀਂ ਵਹੁਟੀ ਪਹਿਲੀ ਉਪਰ ਬਾਜ਼ੀ ਲੈ ਜਾਂਦੀ ਹੈ, ਤੇ ਹੌਲੇ ਹੌਲ ਵਹੁਟੀ ਨੂੰ, ਭਾਵੇਂ ਉਹ ਕਿਤਨੀ ਹੀ ਸਿਆਣੀ ਹੋਵੇ; ਇਕ ਪਾਸੇ ਕਰ ਛੱਡਦੀ ਹੈ। ਇਸੇ ਤਰ੍ਹਾਂ ਪਰਮਾਰਥ ਵਿਚ ਵੀ ਗੁਰਸਿਖ ਦੀਆਂ ਪਹਿਲੋਂ ਦੇ 'ਵਹੁਟੀਆਂ ਹੁੰਦੀਆਂ ਤਨ—ਇਕ ਦੁਰਮਤਿ ਦੂਜੀ 'ਗੁਰਮਤਿ' ਭਾਵ ਮੰਦੀ ਤੇ ਚੰਗੀ। ਜਦ ਤੇੜੀ 'ਦੁਰਮਤਿ' ਦਾ ਜ਼ੋਰ ਹੁੰਦਾ ਹੈ ਇਹ ਕੁਲਖਣੀ ਇਸਤ੍ਰੀ ਪ੍ਰਾਣੀ ਨੂੰ ਵਾਹਿਗੁਰੂ ਦੇ ਘਰ ਵਲ ਜਾਣ ਤੋਂ ਹੋੜਦੀ ਹੈ। ਇਹ ਵਹੁਟੀ ਹੁੰਦੀ ਤਾਂ ਕਰੂਪ ਕੁਲਖਣੀ ਹੈ ਪਰ ਮੂੰਹ-ਚੜ੍ਹੀ ਹੋਣ ਕਰਕੇ ਇਸਦਾ ਤੇਰਾ ਤੇ ਦਬਦਬਾ ਬੜਾ ਹੁੰਦਾ ਹੈ ਤੇ ਪ੍ਰਾਣੀ ਇਸਦੇ ਅਧੀਨ ਹੋਕੇ ਵਾਹਿਗੁਰੂ ਤੋਂ ਬੇਮੁਖ ਰਹਿੰਦਾ ਹੈ। ਇਹ ਭੈੜੀ ਨਾਰਕੀ ਸਹੁਰੇ ਪੇਕੇ ਦੋਵੇਂ ਥਾਂ ਮਾਣ ਨਹੀਂ ਪਾਊਂਦੀ, ਭਾਵ ਸੇਸਾਰ ਵਿਚ ਤੇ ਨਾ ਪ੍ਰਲੋਕ ਵਿਚ। ਇਹ ਪ੍ਰਾਣੀ ਨੂੰ ਕਿਤੇ ਟਕਕੇ ਨਹੀਂ ਬਹਿਣ ਦੋਂਦੀ ਕਿਉਂਕਿ ਇਸਦਾ ਕੰਮ ਹੀ ਹੈ ਜੁ ਬਾਂਦਰ ਵਾਫਣ ਖਸਮ ਨੂੰ ਨਾਚ ਨਚਾਵੇਂ। ਇਹ ਬੁੱਧੀ ਸਾਨੂੰ ਕਦੇ ਇਧਰ ਤੋਂ ਕਦੇ ਅੰਧਰ ਖਿੱਚਦੀ ਹੈ; ਕਦੀ ਥੀਏਟਰ, ਕਦੀ ਸਿਨਮੇ, ਕਦੀ ਚੇਰੀ ਠੱਗੀ, ਕਦੀ ਹੋਕਾਰ, ਕਦੀ ਨਿੰਦਿਆਂ, ਇਹ ਇਸ ਦੀਆਂ ਕੁਝ ਕੁ ਬਾਂਦਰ-ਚਾਲਾਂ ਹਨ। ਤਦ ਤੇੜੀ ਪ੍ਰਾਣੀ ਇਸਦੇ ਅਧੀਨ ਰਹਿੰਦਾ ਹੈ ਡਾਢੇ ਭਰਮਾਂ ਦੇ ਜੰਗਲਾਂ ਵਿਚ ਮਸਤ ਹਾਬੀ ਵਾਂਗ ਸੁਕਦਾ ਹੈ, ਇਹ ਜੰਗਲ ਚੰਗਾਸੀ ਦਾ ਹੈ ਚਕਰ। ਪਰ ਜਦ 'ਦੁਰਮਤਿ' ਨੂੰ ਛੱਡ ਪ੍ਰਾਣੀ 'ਗੁਰਮਤਿ' ਨੂੰ ਪਕੜਦਾ ਹੈ ਤਾਂ ਮਾਨੋਂ ਕਰੂਪਤਾ ਛੱਡ ਸਰੂਪ ਹੋ ਜਾਂਦਾ ਹੈ, ਕਜਾਤ ਤੋਂ ਸੁਜਾਤ ਤੇ ਕੁਲਖਣੇ ਤੋਂ ਸੁਲਖਣਾ ਹੋ ਜਾਂਦਾ ਹੈ। ਕਬੀਰ ਜੀ ਨੇ ਇਸ ਬੁੱਧੀ ਦੇ ਉਲਟਣ ਦਾ ਨਕਸਾ ਭਲੀ ਭਾਂਤ ਖਿੱਚ ਕੇ ਦੱਸਾ ਹੈ :—

ਪਹਿਲੀ ਕਰੂਪਿ ਕੁਜਾਤਿ ਕੁਲਖਣੀ
ਸਾਹੁਰੈਂ ਪੇਈਐ ਬੁਰੀ ।

ਅਬ ਕੀ ਸਰੂਪਿ ਸੁਜ ਨਿ ਸੁਲੱਖਣੀ
 ਸਹਜੈ ਉਦਰਿ ਧਰੀ ॥ ੧ ॥
 ਭਲੀ ਸਰੀ ਮੁਈ ਮੇਲੀ ਪਹਿਲੀ ਬਰੀ ।
 ਜੁਗੁ ਜੁਗੁ ਜੀਵਉ ਮੇਰੀ
 ਅਬ ਕੀ ਧਰੀ ॥ ੧ ॥ ਰਹ ਉ ॥

ਭਾਵ ਇਹ ਬੁੱਧੀ ਪਹਿਲੋਂ ਕਰੂਪ, ਭੈੜੀ, ਜਾਤ ਵਾਲੀ, ਕੁਲਖਣੀ 'ਦੁਰਮਤਿ' ਵਹੁਟੀ ਸੀ, ਮੈਨੂੰ ਲੋਕ ਪ੍ਰਲੋਕ ਵਿਚ ਖਰਾਬ ਕਰਦੀ ਸੀ, ਪਰ ਹੁਣ ਜਦ ਤੋਂ ਇਹ ਬੁੱਧੀ ਆਤਮ ਪ੍ਰਾਇਣ ਹੋਈ ਹੈ ਅਰਥਾਤ 'ਗੁਰਮਤਿ' ਵਿਚ ਬਦਲੀ ਹੈ ਤਦ ਤੋਂ ਇਹੋ ਹੀ ਸੋਹਣੀ ਸੁਜਾਨ, ਸੁਲੱਖਣੀ ਹੋਕੇ ਮੇਰੇ ਅੰਦਰ ਟਿਕ ਗਈ ਹੈ; ਮਾਨੇ ਮੇਰੇ ਉਦਰ (ਡਿੱਡ) ਵਿਚ ਟਿਕ ਕੇ ਬਹਿ ਗਈ। ਕਬੀਰ ਜੀ ਆਖਦੇ ਹਨ ਕਿ ਚੰਗਾ ਹੋਇਆ ਹੈ, ਵਾਹਿਗੁਰੂ ਜੀ ਦਾ ਭਲਾ ਹੋਵੇ ਜੁ ਮੇਰੀ ਪਹਿਲੀ ਵਹੁਟੀ ਦੁਰਮਤਿ ਮੌਦੀ ਹੈਨੂੰ ਤੇ ਉਸਦੀ ਥਾਂ ਚੰਗੀ, ਗੁਣਕਾਰੀ ਨਵੀਂ ਵਹੁਟੀ (ਗੁਰਮਤਿ) ਆ ਗਈ ਹੈ ਜਿਸ ਨਾਲ ਹੁਣ ਮੈਂ ਜੁਗ ਜੁਗ ਜੀਵਾਂਗਾ। ਜਿਉਂ ੨ ਇਸ ਨਵੀਂ ਵਹੁਟੀ ਗੁਰਮਤਿ ਦੀ ਇੱਜ਼ਤ ਹੋਈ ਤਿਉਂ ੨ ਵੱਡੀ (ਜੇਠੀ) ਵਹੁਟੀ ਭਾਵ 'ਦੁਰਮਤਿ' ਦਾ ਮਾਣ ਘਟਿਆ। ਇਹ ਨਿਕੀ ਲਹੁਰੀ (ਭਾਵ ਗੁਰਮਤਿ) ਹੌਲੇ ਹੌਲੇ ਹਿਰਦੇ ਦੀ ਮਾਲਕ ਹੋਈ ਹੈ ਤੇ ਮੈਨੂੰ ਜੀਵਨ—ਰਸ ਆਇਆ ਹੈ :—

'ਕਹੁ ਕਬੀਰ ਜਬ 'ਲਹੁਰੀ ਆਈ
 'ਬਡੀ ਕਾ ਸੁਹਾਗ 'ਟਰਿਓ ।
 ਲਹੁਰੀ ਸੰਗਿ ਭਈ ਅਬ ਮੇਰੈ
 'ਜੇਠੀ ਅਉਰੂ ਧਰਿਓ ।

(ਆਸਾ ਕਬੀਰ ਜੀ)

ਗੁਰਮਤ ਵਾਲੀ ਬੁੱਧੀ ਨੂੰ ਲਹੁਰੀ (ਨਿੱਕੀ) ਇਸ ਕਰਕੇ ਲਿਖਿਆ ਹੈ ਜੁ ਇਹ ਹੌਲੇ ਹੌਲੇ ਵਧਦੀ ਹੈ, ਝਟਪਟ ਨਹੀਂ। ਆਦਮੀ ਆਮ ਤੌਰ ਤੇ ਜਨਮ ਤੋਂ ਲੈ ਕੇ ਮਰਣ ਤੱਕ ਵੱਡੀ ਇਸਤ੍ਰੀ ਭਾਵ ਦੁਰਮਤਿ ਦੇ ਹੀ ਵਸ ਰਹਿੰਦਾ ਹੈ। ਇਸ ਸਵਫ਼ ਬੁੱਧੀ ਦਾ ਪ੍ਰਗਾਸ ਕੀਕਣ ਹੋਇਆ? ਦੁਰਮਤਿ ਕੀਕਣ ਦੂਰ ਹੋਈ ਤੇ ਗੁਰਮਤਿ ਕਿਵੇਂ ਆਈ?—

੧੯
 ਬੁੱਧਿ ਪ੍ਰਗਾਸ ਭਈ ਮਤਿ ਪੂਰੀ ।
 ਤਾਤੇ ਬਿਨਸੀ ਦੁਰਮਤਿ ਦੂਰੀ ।
 ਐਸੀ ਗੁਰਮਤਿ ਪਾਈਐਲੇ ।

ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ।

ਹਾਂ ਜੀ ਇਹ ਤਬਦੀਲੀ, ਇਹ ਪਲਟਾ ਕੀਕਣ ? ਇਸ ਦਾ ਉੱਤਰ ਪਰਮ ਪਿਤਾ ਜੀ ਹੇਠਲੇ ਸ਼ਬਦ ਵਿਚ ਦਾਂਦੇ ਹਨ :—

ਗੁਰ ਕੇ ਸਬਦਿ ਬਨਾਵਹੁ ਇਹੁ ਮਨੁ ।
ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ।
ਉਤਮ ਮਤਿ ਮੇਰੈ ਹਿਦੈ ਤੂੰ ਆਉ ।
ਧਿਆਵਉ ਗਾਵਉ ਗੁਣ ਗੋਵਿੰਦਾ ।
ਅਤਿ ਪ੍ਰੀਤਮ ਮੋਹਿ ਲਾਗੈ ਨਾਉ । ਰਹਾਉ ।
ਤ੍ਰਿਪਤਿ ਅਧਾਵਨੁ ਸਾਚੈ ਨਾਇ ।
ਅਠਸਠਿ ਮਜਨੁ ਸੰਤ ਧੂਰਾਇ । ੨ ।
ਸਭ ਮਹਿ ਜਾਨਉ ਕਰਤਾ ਏਕ ।
ਸਾਧ ਸੰਗਤਿ ਮਿਲਿ ਬੁਧਿ ਬਿਬੇਕ । ੩ ।
ਦਾਸ ਸਗਲ ਕਾ ਛੋਡਿ ਅਭਿਮਾਨੁ ।
ਨਾਨਕ ਕਉ ਗੁਰਿ ਕੀਨੇ ਦਾਨੁ । ੪ ।

(ਆਸਾ ਮਹਲਾ ੧)

ਭਾਵ, ਇਸ ਵਿਚ ਪਲਟਾ ਤਦ ਆਇਆ ਜਦ ਸੱਚੇ ਨਾਮ ਨਾਲ ਪ੍ਰੀਤੀ ਲੱਗੀ ਜਦ ਰੋਮ ਰੋਮ ਵਿਚ ਅਕਹਿ ਹਰੀ—ਰਸ ਦੀਆਂ ਠਾਠਾਂ ਵੱਜੀਆਂ ਜਦ ਹਰਿ—ਰਸ ਵਿੱਚ ਇਸਨਾਨ ਕਰਕੇ ਮਨ ਦੀ ਕਾਲਖ ਦੂਰ ਹੋਈ, ਜਦ ਇਹ ਨਵਾਂ ਸੁਆਦ ਚੱਖ ਵਿਸਮਾਦ ਦਾ ਰਸ ਆਇਆ ਇਹ ਉਹ ਸੁਆਦ ਤੇ ਰਸ ਹੈ ਜੋ

‘ਲਾਖ ਕਰੋਰੀ ਮਿਲੈ ਨ ਕੇਹ ।
ਜਿਸਹਿ ਪਰਾਪਤਿ ਤਿਸ ਹੀ ਦੇਹਿ ।

ਸੱਚੇ ‘ਨਾਮ’ ਦੀ ਸ਼ਕਤੀ ‘ਸ਼ਬਦ ਰੂਪੀ ‘ਅੰਮ੍ਰਿਤ’-ਜਿਸਦਾ ਜਿਕਰ ਉਪਰ ਆਇਆ ਹੈ। ਜਦ ਇਹ ਰਸ ਪੀਣ ਨ ਲ ਗੁਰਸਿੱਖ ਅਤਮਸਤ ਮਤਵਾਰਾ ਹੋਇਆ ਤਾਂ ਮਾਨੋਂ ਅਪਣੇ ਸਭ ਵਿੰਛ ਟਿੱਛ ਕੱਢਕੇ ਸਿੱਧਾ ਹੋ ਗਿਆ। ਮਾਨੋਂ ਪਹਿਲੋਂ ਉਹ ਚੰਡਾਲ ਸੀ ਹੁਣ ਸਾਧੂ ਹੋ ਗਿਆ, ਪਹਿਲੋਂ ਸੂਦਰ ਸੀ ਹੁਣ ‘ਬ੍ਰਾਹਮਣ’ ਹੋ ਗਿਆ। ਇਸੇ ‘ਦੁਰਮਤਿ’ ਨੇ ਸਾਨੂੰ ਚੰਡਾਲ ਤੇ ਸੂਦਰ ਦਾ ਭੈਸ ਦਿੱਤਾ ਹੋਇਆ ਸੀ, ਹੁਣ ਗੁਰਮਤਿ ਨੇ ਆਣਕੇ ਮਲੀਨਤਾ ਦਾ ਗੰਦ ਹੂੰਝਕੇ ਬਾਹਰ ਕੱਢਿਆ ਤੇ ਉਹ ਪ੍ਰਾਣੀ ਬ੍ਰਾਹਮ ਗਿਆਨੀ ਹੋ ਗਿਆ। ਪੰਚਮ ਪਿਤਾ ਜੀ ਨੇ ਇਸ ਤਬਦੀਲੀ (Fundamental change) ਦੀ ਤਸਵੀਰ ਸੋਹਣੀ ਖਿੱਚੀ ਹੈ, ਤੇ ਦੱਸਿਆ ਹੈ ਜੁ ਪਹਿਲੇ ਗੁਰਸਿੱਖ ਦੀ ਹਾਲਤ ਕੀ ਸੀ ਤੇ ਹੁਣ ਕੀ ਨੂੰ ? ਪਹਿਲੋਂ, ਅਗਿਆਨ ਵਿੱਚ, ਇਹ ਜੀਵ (ਜੋ ਅਸਲ ਵਿੱਚ ਨਿਡੱਰ ਹੈ)

ਮਾਇਆ ਰੂਪੀ ਬੱਕਰੀ (ਅਜ) ਕੋਲੋਂ ਡਰਦਾ ਸੀ। ਸ਼ੇਰ ਬੱਕਰੀ ਕੋਲੋਂ ਡਰੇ! ਪਰ ਹੁਣ ਕੀ ਹਾਲ ਹੈ :—

'ਅਧਮ ਚੰਡਾਲੀ ਭਈ ਬ੍ਰਾਹਮਣੀ ਸੂਦੀ ਤੇ ਸ੍ਰੋਸਟਾਈ ਰੇ।

ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ।

ਭਾਵ ਇਸ (ਅਧਮ) ਡਾਢੀ ਚੰਡਾਲ ਦੁਰਮਤਿ ਨੇ ਮੈਨੂੰ ਪਹਿਲੋਂ ਸੂਦਰ ਕੀਤਾ ਹੋਇਆ ਸੀ, ਪਰ ਹੁਣ ਬ੍ਰਾਹਮਣੀ (ਗੁਰਮਤ) ਹੋ ਗਈ ਹੈ, ਬੜੀ ਸ੍ਰੋਸਟ ਹੋ ਗਈ ਹੈ; ਜੋ ਬੁੱਧੀ ਆਕਾਸ਼ ਤੇ ਪਾਤਾਲ ਦੇ ਪਦਾਰਥ ਪਾਕੇ ਵੀ ਖਾਲੀ ਰਹਿੰਦੀ ਸੀ ਹੁਣ ਇਸ ਦੀ ਤ੍ਰਿਸ਼ਨਾਂ ਦੀ ਲਾਟ ਬੁਝ ਗਈ ਹੈ; ਉਸ ਅਗਨੀ ਨੂੰ ਸ਼ਾਤੀ ਨ ਅਪਣੇ ਵਿੱਚ ਸਮਾਲਿਆ ਹੈ।

ਇਹ 'ਅਧਮ ਚੰਡਾਲੀ ਭਈ ਬਾਹਮਣੀ' ਵਾਲਾ ਮਿੱਠਾ ਵਾਕ ਪੜ੍ਹਕੇ ਲੂੰ ਲੂੰ ਵਿੱਚ ਅਨੁਭਵ ਹੋਇਆ ਜੁ ਉਹ 'ਬੁੱਧੀ' ਹੀ ਪਹਿਲੋਂ 'ਕੁਬਜਾ' ਸੀ ਤੇ ਦੁਰਮਤਿ ਬਣਕੇ ਹੋਕਾਰ ਰੂਪੀ 'ਕੰਸ' ਨੂੰ ਚੰਦਨ ਲਾਉਂਦੀ ਸੀ, ਭਾਵ ਹਉਮੇ ਦੇ ਸਿੰਗਾਰ ਕਰਦੀ ਸੀ, ਜਦ ਕ੍ਰਿਸ਼ਨ ਰੂਪੀ ਆਤਮਾ ਨੇ ਇਸ ਨੂੰ ਅਪਣੇ ਵੱਲ ਕਰਖਿਆ (ਖਿਚਿਆ, ਤਾਂ ਮਾਨੋ ਅੰਗੂਠਾ ਰੱਖਣ ਨਾਲ ਬੁੱਧੀ ਸਿੱਧੀ ਹੋ ਗਈ। ਹਾਂ ਜੀ, ਤਦ ਇਹ ਕੁੱਬੀ, ਬੁੱਧੀ ਸਰੂਪ ਹੋਇ— "ਕੁਬਜਾ ਉਧਰੀ 'ਅੰਗੂਸ਼ਟ ਧਾਰ।" ਕ੍ਰਿਸ਼ਨ ਜੀ ਦਾ ਕੁੱਬੀ ਮਾਲਣ ਨੂੰ ਸਿੱਧਾ ਕਰਨਾ ਤਾਂ ਮਲੀਨ ਬੁੱਧੀ ਨੂੰ ਆਤਮ ਪ੍ਰਾਇਣ ਕਰਨ ਲਈ ਇੱਕ ਕਾਹਣੀ ਸੀ। ਇਹ ਨਹੀਂ ਜੁ 'ਕੰਸ' ਅੱਗੇ ਖਾਸ ਕੋਈ ਕੁੱਬੀ ਮਾਲਣ ਸੀ। ਨਹੀਂ ਨਹੀਂ, ਇਹ ਤਾਂ ਇੱਕ ਬੁਝਾਰਤ ਸੀ। ਕੁੱਬੀ ਮਾਲਣ ਮਲੀਨ ਬੁੱਧੀ ਹੈ, ਹੋਕਾਰੀ ਕੰਸ ਹਉਮੇ ਦਾ ਰੂਪ ਹੈ ਤੇ ਕ੍ਰਿਸ਼ਨ ਕਰਖਣ ਵਾਲੀ ਆਤਮਕ ਸਕਤੀ ਹੈ। ਇਸ ਗੁੰਡਲ ਦੇ ਖੁੱਲ੍ਹਣ ਉਪਰ ਇਕ ਹੋਰ ਸੋਝੀ ਹੋਈ ਜੁ ਬੁੱਧੀ ਵਾਸਤਵ ਵਿਚ ਮਾੜੀ ਨਹੀਂ, ਇਸ ਦਾ ਸਰੂਪ ਹੋਣਾ ਜਾਂ ਕਰੂਪ ਹੋਣਾ ਹੀ ਚੰਗਾ ਜਾਂ ਮਾੜਾ ਹੈ। ਜੇ ਆਤਮਾ ਨੂੰ ਏਕਤਾ ਵੱਲ ਲੈ ਜਾਵੇ ਤਾਂ ਇਹ ਗੁਰਮਤ ਰੂਪੀ ਸੂਲਖਣੀ ਨਾਰ ਹੈ, ਪਰ ਜੇ ਉਲਟ ਕੇ ਹੋਕਾਰ ਤੇ ਅਭਮਾਨ ਨੂੰ ਵਧਾਵੇ ਤ ਆਖੇ ਜੁ ਮੇਰੇ ਕੌਲ ਇਤਨੀ ਦੌਲਤ, ਇਤਨੇ ਗੁਣ, ਇਤਨੇ ਵਦ ਪਾਠਾਂ ਦਾ ਫਲ ਹੈ ਤਾਂ ਮਾਨੋ ਕੁਬਜਾਂ ਕਰੂਪ ਨਾਰੀ ਹੈ। ਵਾਸਤਵ ਵਿਚ ਤਾਂ ਬੁੱਧੀ ਚੰਗੀ ਹੈ, ਬਿਚੱਖਣ ਹੈ :—

ਸਭਿ ਰੂਪ ਸਭਿ ਸੁਖ ਬਨੇ "ਸੁਹਾਗਨਿ,

ਅਤਿ ਸੁੰਦਰਿ ਬਿਚੱਖਨਿ ਤੂ.....।

ਪ੍ਰਿਬੇ "ਤੇਰੀ ਨੀਕੀ ਜਾਤਿ ।

ਦੁਤੀਆ ਤੇਰੀ ਮਨੀਐ ਪਾਤਿ ।

ਤ੍ਰਿਤਿਆ ਤੇਰਾ ਸੂਦਰ ਬਾਨੁ ।

੧. ਡਾਢੀ ਚੰਡਾਲ ਤੇ ਸੂਦਰ ਹੁਣ ਵੱਡੀ ਸ੍ਰੋਸਟ ਹੋ ਗਈ।

੨. ਬੁੱਧੀ ਜਦ ਗੁਰਮਤ ਹੋਵੇ ਤਕ ਸੋਹਣੀ ਹੁੰਦੀ ਹੈ।

ਭਾਵ ਹੋ ਬੁੱਧੀ ! ਤੂੰ ਤਾਂ ਚੰਗੀ ਹੈਂ, ਤੇਰੀ ਜਾਤ ਉਚੀ ਹੈ' ਕਿਉਂਕਿ ਤੂੰ ਸਚ ਝੂਠ ਵਿੱਚ ਨਿਰਣਾ ਕਰਦੀ ਹੈਂ, ਤੇਰੀ ਪਤ ਆਬਰੂ ਸਭ ਵਿੱਚ ਹੈ ਕਿਉਂਕਿ ਪਸੂ ਅਤੇ ਮਨੁਖ ਵਿਚ ਸਿਰਫ ਬੁੱਧੀ ਦਾ ਹੀ ਫਰਕ ਹੈ; ਤੇਰਾ ਥਾਨ ਵੀ ਸੁੰਦਰ ਹੈ ਕਿਉਂਕਿ ਤੂੰ ਆਤਮਾਂ ਦੀ ਛਤਰ ਛਾਇਆ ਹੇਠ ਬੈਠੀ ਹੈਂ, ਹਿਰਦੇ ਅਸਥਾਨ ਵਿੱਚ ਤੇਰਾ ਨਿਵਾਸ ਹੈ। ਪਰ ਹੋ ਬੁੱਧੀ ! ਜਦ ਤੂੰ ਅਪਣੀ ਉੱਚੀ ਪਦਵੀ ਨੂੰ ਛੱਡਕੇ ਅਭਿਮਾਨ ਰੂਪੀ ਕੰਸ ਦੇ ਵਸ ਆ ਜਾਂਦੀ ਹੈਂ ਤਾਂ ਤੂੰ ਗਿਰ ਜਾਂਦੀ ਹੈਂ :—

ਅਤਿ ਗਰਬੈ ਮੌਹਿ ਫਾਕੀ ਤੁੰ ।

ਤਦ ਤੂੰ ਮੋਹ ਰੂਪੀ ਜੇਜਲ ਵਿੱਚ ਫਸਦੀ ਹੈਂ, ਤੇ ਉੱਚੀ ਸੂਚੀ ਧਰਮਸਾਲ, ਆਤਮਾ ਵਾਲੀ ਪਾਕਸਾਲ ਨੂੰ ਛੱਡੀ ਗੰਦੀਆਂ ਮੋਹ ਵਾਲੀਆਂ ਗਲੀਆਂ ਵਿੱਚ ਫਿਰਨ ਲੱਗ ਪੈਂਦੀ ਹੈਂ, ਲੋਭ ਰੂਪੀ ਕੁੱਤੇ ਤੇਰੇ ਮਗਰ ਹੋ ਜਾਂਦੇ ਹਨ, ਕ੍ਰੈਧ ਰੂਪੀ ਚੰਡਾਲ ਤੇਰਾ ਸਾਬੀ ਹੋ ਜਾਂਦਾ ਹੈ, ਫਿਰ ਤੂੰ ਬਿਰਖਣ (ਚੰਗੀ) ਨਹੀਂ ਰਹਿੰਦੀ, ਉਲਖਣੀ ਹੋ ਜਾਂਦੀ ਹੈ :—

ਅਤਿ ਸੂਚੀ ਤੇਰੀ ਪਾਕਸਾਲ ॥

ਕਰਿ ਇਸਨਾਨੁ ਪੂਜਾ ਤਿਲਕੁ ਲਾਲਾ॥

ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥

ਸਭਿ ਬਿਧਿ ਖੋਈ ਲੋਭਿ ਸੁਆਨ ॥

ਕਾਪਰ ਪਹਿਰਹਿ ਭੋਗਹਿ ਭੋਗ ॥

ਆਚਾਰ ਕਰਹਿ ਸੋਭਾ ਮਹਿ ਲੇਗ ॥

ਚੋਆ ਚੰਦਨ ਸੁਗੰਧ ਬਿਸਥਾਰ ॥

ਸੰਗੀ ਖੋਟਾ ਕ੍ਰੈਧ ਚੰਡਾਲ ॥

ਅਵਰ ਜੇਨਿ ਤੇਰੀ ਪਾਨਹਾਰੀ ॥

ਇਸ ਧਰਤੀ ਮਹਿ ਤੇਰੀ ਸਿਕਦਾਰੀ ॥

ਸੁਇਨਾ ਰੂਪਾ ਤੁਲ ਪਹਿ ਦਾਮ ॥

ਸੀਲੁ ਬਿਗਾਰਿਓ ਤੇਰਾ ਕਾਮ ॥

ਭਾਵ ਹਰ ਜੂਨਾਂ ਪਸੂ ਆਦਿਕ ਤਾਂ ਤੇਰੀਆਂ ਨੌਕਰ ਹਨ ਪਾਣੀ ਭਰਨ ਵਾਲੀਆਂ ਹਨ, ਤੂੰ ਸਭ ਦੀ ਰਾਣੀ ਹੈਂ, ਤੇਰੇ ਵਾਸਤੇ ਹੀ ਸੋਨਾ ਰੁੱਪਾ ਬਣਿਆ ਹੋਇਆ ਹੈ, ਪਰ ਇਤਨਾ ਮਰਾਤਬਾ ਹੋਣ ਤੇ ਵੀ ਤੂੰ ਗਰਬ ਵਿੱਚ ਗ੍ਰੰਥੀ ਹੋਈ ਹੈਂ; ਤੇਰੇ ਹਾਰ ਸ਼ਿੰਗਾਰ, ਅਤਰ ਫੁਲੇਲ ਹੰਕਾਰ ਨੂੰ ਵਧਾਣ ਵਾਲੇ ਹਨ—ਮਾਰਨ ਵਾਲੇ ਨਹੀਂ। ਇਹ

੧ ਅਭਿਮਾਨ ਦਾ ਤਿਲਕ ।

੨ ਗਰਬ ਵਿੱਚ ਗ੍ਰੰਥ ਜਾਂਦੀ ਹੈ । ਭਾਵੇਂ ਮੁੰਹ ਰਾਮ ਹੈ ਪਰ ਉਹ

ਗਿਆਨ ਚੁੰਚ-ਗਿਆਨ ਨੂੰ, ਸੱਚਾ ਨਹੀਂ ।

ਮਾਇਆ ਤੋਂ ਛੁਡਾਣ ਦੀ ਥਾਂ ਸਗੋਂ ਆਦਮੀ ਦੇ ਪੈਰਾਂ ਵਿੱਚ ਛੂਢੇ ਗਿਆਨ ਦੀਆਂ ਬੇੜੀਆਂ ਪਾਂਦੀ ਹੈ। ਫਿਰ ਜਦ ਗੁਰੂ ਮਹਾਰਾਜ ਦੀ ਕ੍ਰਿਪਾ ਦ੍ਰਿਸ਼ਟੀ ਹੁੰਦੀ ਹੈ ਤਦ ਅੰਮ੍ਰਿਤ ਰੂਪੀ ਨਾਮ ਦਾ ਰਸ ਪਾਕੇ ਇਨ ਦਾ 'ਕੁਖ' ਨਿਕਲਦਾ ਹੈ। ਤੇ ਮਾਇਆ ਰੂਪੀ ਬਧਨ ਤੋਂ ਛੁੱਟਦੀ ਹੈ :—

ਜਾਕਉ ਦ੍ਰਿਸ਼ਟਿ ਮਾਇਆ ਹਰਿ ਰਾਇ ।
ਸਾ ਬਦੀ ਤੇ ਲਈ ਛੁਡਾਇ ।
ਸਾਧ ਸਗਿ ਮਿਲਿ ਹਰਿ-ਰਸੁ ਪਾਇਆ ।
ਕਹੁ ਨਾਨਕ ਸਫਲ ਇਹ ਕਾਇਆ ।
(ਆਸਾ ਮ: ੫)

ਉਹ ਸਰੀਰ, ਉਹ ਪ੍ਰਾਣੀ ਸਫਲ ਹੋ ਜਾਂਦਾ ਹੈ।

ਵਾਹ ! ਵਾਹ ! ਗੁਰਮਤਿ ਵਾਹ ! ਵਾਹ !
ਤ੍ਰਾਹ ! ਤ੍ਰਾਹ ! ਦੁਰਮਤਿ ਤ੍ਰਾਹ ! ਤ੍ਰਹ !.....
ਵਾਹ ! ਵਾਹ ! ਸੁਲੱਖਣੀ ਬੁਧ(ਸਿੱਧੀ)ਵਾਹ ! ਵਾਹ !
ਤ੍ਰਾਹ ! ਤ੍ਰਾਹ ! ਕੁਲੱਖਣੀ ਬੁਧ ਕੁਬਜਾਂ ਤ੍ਰਾਹ ! ਤ੍ਰਹ !.....

ਇਨ੍ਹਾਂ ਮਿੱਠੇ ਵਾਕਾਂ ਨੇ ਹਿਰਦੇ ਦੇ ਭਰਮ ਗੜ੍ਹ ਨੂੰ ਫੀਤੀ ਕਰ ਦਿੱਤੀ, ਹੰਕਾਰ ਰੂਪੀ 'ਕੰਸ' ਨੂੰ ਕੇਸਾਂ ਤੋਂ ਪਕੜਕੇ ਝੁੱਕਿਆ। ਦੁਰਮਤ ਤੇ ਗੁਰਮਤ ਵਿੱਚ ਉਸ ਵੇਲੇ ਦਬੇ ਅੱਖਰਾਂ ਵਿੱਚ ਇਉਂ ਅੰਦਰੋਂ ਅੰਦਰ ਲੜਾਈ ਪ੍ਰਤੀਤ ਹੁੰਦੀ ਸੀ : 'ਦੁਰਮਤ ਆਖਦੀ ਸੀ ਜੁ ਮੈਂ ਭਾਵੇਂ ਲਤਾਡੀ ਵੀ ਜਾਵਾਂ ਪਰ ਫਿਰ ਵੀ ਕੇਸ ਹਾਂ, ਵੱਡੀ ਜਠੇਠੀ ਸਰਦਾਰ ਹਾਂ। ਪਰ ਗੁਰਮਤ ਆਖਦੀ ਸੀ ਜੁ ਹੁਣ ਵੱਡੀ ਕੀ ਤੇ ਨਿੱਕੀ ਕੀ, ਜੇਠੀ ਕੀ ਤੇ ਲਹੂਰੀ ਕੀ, ਢੂਤ ਕੀ ਤੇ ਸੱਜਨ ਕੀ, ਸਭ ਏਕੇ ਹੀ ਹਨ, ਵਾਹਿਗੁਰ ਦਾ ਰੂਪ ਹਨ। ਸਰਦਾਰੀ ਕਾਹਦੀ ? ਸਰਦਾਰੀ ਤਾਂ ਤਦ ਤੇੜੀ ਸੀ ਜਦ ਤੇੜੀ ਇਹ ਪ੍ਰਾਣੀ ਆਪਣੇ ਆਪ ਨੂੰ ਦੂਜੇ ਕੋਲੋਂ ਭਿੰਨ ਤੇ ਵੱਡਾ ਸਮਝਦਾ ਸੀ। ਹੁਣ ਸਰਦਾਰੀ ਗਈ ਤੇ ਏਕਤਾ ਆਈ, ਸਭੇ ਇਕ ਰੇਗ ਵਿੱਚ ਰੰਗੇ ਗਏ। ਤਦ ਦਿਲ ਨੇ ਹੱਥ ਜੋੜਕੇ ਗੁਰਮਤ ਕੋਲੋਂ ਪੁੱਛਿਆ ਕਿ ਜ ਸਰਦਾਰੀ ਨਹੀਂ ਤਾਂ ਇਸ ਅਵਸਥਾ ਦਾ ਵਾਚਕ ਕਿਹੜਾ ਸ਼ਬਦ ਹੈ ? ਤਾਂ 'ਗੁਰਮਤ' ਨੇ ਦੱਸਿਆ—ਭਾਈ। ਭਰਾ ਵੱਡਾ ਹੋਵੇ ਭਾਵੇਂ ਛੋਟਾ, ਭਾਵੇਂ ਇਕ ਰਾਜਾ ਹੋਵੇ ਤੇ ਦੂਜਾ ਕੰਗਾਲ, ਇਕ ਤੱਤ-ਵੇਤਾ ਬੁਹਮ ਗਿਆਨੀ ਤੇ ਦੂਜਾ ਅਗਿਆਨੀ ਪਰ ਭਰਾ ਭਰਾ ਹੀ ਹਨ; ਇਕੇ ਮਾਂ ਦੇ ਪੇਟ ਵਿੱਚੋਂ ਨਿਕਲੇ ਹਨ। ਹੱਥ ਦੀਆਂ ਪੰਜੇ ਉਂਗਲੀਆਂ ਹੁੰਦੀਆਂ ਹਨ, ਇਕ ਵੱਡੀ ਇਕ ਚੀਜ਼ੀ, ਪਰ ਵਾਸਤਵ ਵਿੱਚ ਸਭੇ ਇਕ ਹਨ। ਇਕ ਹੀ ਉਨ੍ਹਾਂ ਦਾ ਦਰਜਾ ਹੈ, ਇਕ ਹੀ ਉਨ੍ਹਾਂ ਦਾ ਮਾਣ ਤੇ ਤ੍ਰਾਣ ਹੈ, ਇਕੋ ਜਾਤ ਇਕੇ ਪਾਤ। ਇਸ ਉਚਮ-ਉੱਚੀ, ਸੂਰਮ—ਸੂਰੀ ਪਦਵੀ ਦਾ ਨਾਮ 'ਭਾਈ' ਹੈ। ਸਰਦਾਰ ਪਦਵੀ ਚੰਗੀ ਹੈ ਪਰ

ਇਹ ਦਰਜਾ ਫਿਰ ਵੀ ਹੋਣਾਂ ਹੈ। ਜਿਸ ਤਰ੍ਹਾਂ ਵਾਇਸਰਾਇ ਚੰਗਾਂ ਹੈ ਪਰ ਪਾਤਸ਼ਾਹ ਤੋਂ ਹੋਣਾਂ ਹੈ ਪਰ ਇਹ ਭਾਈ ਪਦ ਤਦ ਮਿਲਦਾ ਹੈ ਜਦ ਸ਼ਬਦ ਰੂਪੀ ਅੰਮ੍ਰਿਤ ਅੰਦਰੋਂ ਚਵੇ ਤੇ ਚਾਰ ਚੁਫੇਰੇ ਏਕਤਾ ਪ੍ਰਤੀਤ ਹੋਵੇ—ਆਪਣੇ ਬਾਹਰ, ਵਣ ਤ੍ਰਿਣ ਵਿਚ, ਵੱਡੇ ਛੋਟੇ ਵਿਚ। ਫਿਰ ਵੈਗੀ ਮਿੱਤ੍ਰ ਕੀ ? ਫਿਰ ਤਾਂ ਇਕੋ ਇਕ ਪਸਾਰਾ ਵਹਿਗੁਰੂ ਦਾ ਨਜ਼ਰ ਆਉਂਦਾ ਹੈ :—

ਨਾ ਕੋ ਮੇਰਾ ਦੁਸਮਨੁ ਰਹਿਆ
ਨਾ ਹਮ ਕਿਸ ਕੇ ਬੈਰਾਈ ।
ਬ੍ਰਹਮੁ ਪਸਾਰੁ ਪਸਾਰਿਓ ਭੀਤਰਿ
ਸਤਿਗੁਰ ਤੇ ਸੋਝੀ ਪਾਈ ।
ਸਭੁ ਕੋ ਮੀਤੁ ਹਮ ਆਪਨ ਕੀਨਾ
ਹਮ ਸਭਨਾਂ ਕੇ ਸਾਜਨ ।
ਦੂਰਿ ਪਰਾਇਓ ਮਨ ਕਾ ਬਿਰਹਾ
ਤਾ ਮਲ ਕੋਓ ਮੇਰੈ ਰਾਜਨ' ।
ਬਿਨਸਿਓ ਢੀਠਾ ਅੰਮ੍ਰਿਤ ਵੂਠਾ
'ਸਰਦੁ' ਲਗੋ ਗੁਰ ਮੀਠਾ ।
ਜਲਿ ਬਲਿ ਮਹੀਅਲਿ ਸਰਬ ਨਿਵਾਸੀ
ਨਾਨਕ "ਰਮਈਆ" ਡੀਠਾ ।"

(ਧਨਸਰੀ ਮ: ੫)

ਤਾਂ ਪ੍ਰਤੀਤ ਹੋਇਆ ਜੁ ਸਾਰਾ ਸੰਸਾਰ ਅਗਿਆਨ ਦੇ ਹੜ੍ਹ ਵਿਚ ਰੁੜ੍ਹ ਰਿਹਾ ਹੈ। ਇਸ ਹੜ੍ਹ ਵਿਚ ਕੋਈ ਬਹੁ ਟਿਕਾਣਾ ਨਹੀਂ। ਜੋ ਪ੍ਰਾਣੀ ਇਸ ਹੜ੍ਹ ਵਿਚ ਰੁੜ੍ਹੇ ਜਾਂਦੇ ਹਨ ਉਹ ਮਾਨੋ 'ਕੁੱਬੇ' ਹਨ। ਸਿਧੇ ਤਾਂ ਤਦ ਹੋਣ ਜੇ ਅੰਮ੍ਰਿਤ ਜਿਸ ਨੂੰ 'ਅਪਿਉ' ਹੀ ਆਖਦੇ ਹਨ, ਭਾਵ ਉਹ ਅੰਸਥੀ ਜੋ ਇਸ ਮੂੰਹ ਨਾਲ ਨਹੀਂ ਪੀਤੀ ਜਾਂਦੀ ਸਗੋਂ ਅੰਦਰਲੀ ਲਿਵ ਦੇ ਨਾਲ ਪੀਤੀ ਜਾਂਦੀ, ਉਸਨੂੰ ਪੀਣ : ਤਾਹੀਂ ਇਸ ਅਪਿਉ ਪੀਣ ਨੂੰ 'ਅਚਰ ਦਾ ਚਰਨਾ' ਆਖਿਆ ਹੈ :—

'ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ।'

(ਸੋਰਨੀ ਮ: ੬)

ਭਾਵ ਜਦ ਤੋੜੀ ਇਹ 'ਅੰਮ੍ਰਿਤ' ਨਹੀਂ ਪੀਤਾ ਤਦ ਤੋੜੀ ਬੁੱਧੀ ਪੁੱਠੀ ਹੈ, ਕੁੱਬੀ ਹੈ, ਸਿੱਧੀ ਨਹੀਂ। ਸਿੱਧੀ ਤਾਂ ਤਦ ਹੋਵੇ ਜੇ 'ਨਾਮ' ਦਾ ਰੋਮ ਰੋਮ ਵਿਚ ਵਸਣ ਵਾਲਾ ਅੰਮ੍ਰਿਤ ਪੀਵੇ। ਇਹ ਪੀਤਾ ਤਾਂ ਪੁੱਠੀ ਬੁੱਧੀ 'ਸਿੱਧੀ, ਹੋਈ, ਕੁੱਬੀ ਦਾ ਕੁੱਬ ਨਿਕਲਿਆ ਤੇ ਪੁਰਖ ਨੂੰ ਫਿਰ 'ਪੁਰਖ' ਦੀ ਸੋਝੀ ਹੋਈ। 'ਭਾਈ' ਪਦ ਤੇ

ਪਹੁੰਚਕੇ ਪ੍ਰਾਣੀ 'ਨਾਰੀ ਤੋਂ' ਨਿਕਲ 'ਪੁਰਖ' ਦੀ ਸਿਖਰ ਚੋਟੀ ਉਪਰ ਆ ਪਹੁੰਚਿਆ ।

ਇਹ ਗੁਰਸਿੱਖੀ ਦਾ ਇਕ ਅੰਤਮ ਮਰਹਲਾ ਹੈ, ਇਸ ਕਰਕੇ 'ਬਾਈ' ਪਦਵੀ ਮਹਾਨ ਉਚੀ ਹੈ । ਪਰ ਅਫਸੋਸ ਹੁਣ ਅਸੀਂ 'ਸਰਦਾਰੀ' ਵਲ ਭਜਦੇ ਹਾਂ, 'ਬਾਈ' ਅੰਖਵਾਣ ਤੋਂ ਡਰਦੇ ਹਾਂ, ਕਿਉਂ ?

ਇਸ ਕਰਕੇ ਜੁ ਸਾਡੇ ਅੰਦਰ ਅਜੇ ਕੁਬਜ਼ਾਂ ਦਾ ਨਿਵਾਸ ਹੈ ।



੧੧

ਮੁਗਲ ਕੌਣ ਹੈ ? ਕਾਲ !

ਜਦ ਮਲੀਨ ਬੁੱਧੀ ਨਾਮ-ਦਾਰੂ ਨਾਲ ਸਵਫ਼ ਤੇ ਨਿਰਮਲ ਹੋ ਗਈ ਤਾਂ ਮਾਨੋ
ਅੱਧੀ-ਰਾਤਾਂ ਸਹਸਰ-ਸੂਰਜ ਦਾ ਪ੍ਰਗਾਸ਼^੧ ਹੋ ਗਿਆ। ਜੇ ਭਗਤੀ ਛੁੱਲ ਸੀ ਤਾਂ 'ਗੁਰਮਤ
ਭਾਵ ਬ੍ਰਹਮ-ਗਿਆਨ ਫਲ ਪੱਕ ਕੇ ਜਗਿਆਸ਼ ਦੇ ਹੱਥ ਆਇਆ। ਸੁਖਮਨੀ ਸਾਹਿਬ
ਵਿੱਚ 'ਬ੍ਰਹਮ-ਗਿਆਨੀ ਦੀ ਮਹਿਮਾ ਖੋਲ੍ਹਕੇ ਦੱਸੀ ਹੈ, ਤੇ ਅੰਤ ਨੂੰ ਇਹ ਵੀ ਦਸਿਆ
ਥੈ :-

'ਬ੍ਰਹਮ-ਗਿਆਨੀ ਕਾ ਦਰਸੁ ਵਡਭਾਗੀ ਪਾਈਐ ।

ਬ੍ਰਹਮ-ਗਿਆਨੀ ਕਉ ਬਲਿ ਬਲਿ ਜਾਈਐ ।

ਬ੍ਰਹਮ-ਗਿਆਨੀ ਕਉ ਖੋਜਹਿ ਮਹੇਸੂਰ ।

ਨਾਨਕ ਬ੍ਰਹਮ-ਗਿਆਨੀ ਆਪਿ ਪਰਮੈਸੂਰ ।'

(ਸੁਖਮਨੀ)

ਬ੍ਰਹਮ-ਗਿਆਨੀ ਆਪ ਪਰਮੇਸਰ ! ਹਾਂ ਜੀ, ਅਕਾਲ-ਪੁਰਖ ਨਾਲ ਅਭੇਦਤਾ
ਤੇ ਏਕਤਾ ! ਇਤਨਾ ਉਚਾ ਤੇ ਵੱਡਾ ਮੁਰਾਤਬਾ ! ਇਹੋ ਹੀ ਨਹੀਂ, ਫਿਰ ਦਸਿਆ ਹੈ
ਜੇ ਬ੍ਰਹਮ-ਗਿਆਨੀ ਸਿਸਟਿ ਦਾ 'ਕਰਤਾ' ਵੀ ਆਪ ਹੈ। ਹਾਂ ਜੀ ਬ੍ਰਹਮ-ਗਿਆਨੀ
ਸਚ-ਮੁਚ ਆਦ-ਪੁਰਖ ਤੇ ਕਰਤਾ-ਪੁਰਖ ਹੈ :—

"ਬ੍ਰਹਮ ਗਿਆਨੀ ਸਭ ਸਿਸਟਿ ਕਾ 'ਕਰਤਾ' !

ਬ੍ਰਹਮ ਗਿਆਨੀ ਸਦ ਜੀਵੈ ਨਹੀਂ ਮਰਤਾ !"

ਉਹ ਗੁਰਮੁਖ ਜੁਗ ਜੁਗ, ਕੋਟਾਨ ਜੁਗ, ਅਰਬਦ-ਨਰਬਦ ਸਮੇਂ ਤਕ
ਜਿਉਂਦਾ ਹੈ। ਅੰਤ ਨੂੰ ਜਾਕੇ ਇਹ ਮੁਰਾਤਬਾ ਗੁਰਸਿੱਖ ਨੂੰ ਗੁਰੂ ਜੀ ਨੇ ਦਿੱਤਾ ਹੈ
ਜੋ ਅੱਜ ਤੇਤੀ ਕਿਸੇ ਧਰਮ, ਮਜ਼ਹਬ ਤੇ ਫਲਾਸਫੀ ਨੇ ਨਹੀਂ ਦਿੱਤਾ। ਕੀ ? ਜੇ
'ਨਾਰਦ' ਜੀ ਦੇ "ਭਗਤੀ-ਸੂਤਰ"^੨ ਅਸੀਂ ਪੜ੍ਹੀਏ ਤਾਂ ਉਥੇ ਭਗਤੀ ਦੀ ਬੜੀ ਮਹਿਮਾ
ਕੀਤੀ ਹੋਈ ਹੈ ਤੇ ਅੰਤ ਨੂੰ ਜਾਕੇ ਭਗਤ ਲਈ ਅਨੇਕ ਫਲ ਲਿਖੇ ਹਨ; ਸਵਰਗ
ਹੀ ਨਹੀਂ ਸਗੋਂ ਅਕਾਲ-ਪੁਰਖ ਜੀ ਦੇ ਦਰਸ਼ਨ ! ਪਰ ਇੱਥੇ ਪੁੱਜਕੇ ਲਿਖਿਆ ਹੈ
ਜੁਪ੍ਰਾਣੀ ਨੂੰ ਹੋਰ ਤਾਂ ਸਭ ਕੁਝ ਭਗਤੀ ਨਾਲ ਲੱਭਦਾ ਹੈ, ਪਰ ਸੰਸਾਰ ਦਾ 'ਕਰਤਾ'
ਬਣਨ ਦਾ ਮੁਰਾਤਬਾ ਭਗਤ ਨੂੰ ਨਹੀਂ ਮਿਲਦਾ ਕਿਉਂਕਿ ਇਹ ਅਕਾਲ-ਪੁਰਖ ਜੀ
ਦੇ ਆਪਣੇ ਹੱਥ ਹੈ। ਸਵਾਮੀ ਕਿਵੇਕਾਨੰਦ ਜੀ ਦੇ ਵਖਿਆਨ ਵੀ ਭਗਤ-ਅੰਕ^੩ ਉਪਰ
ਆਕੇ ਇਹੋ ਹੀ ਆਖਦੇ ਹਨ, ਪਰ ਮਿਹਰਾਂ ਦੇ ਦਾਤੇ ਗੁਰੂ ਬਾਬਾ ਜੀ ਅਪਨੇ ਸਪੁੱਤਰ

੧ ਇਹ ਭਗਤੀ ਉਪਰ ਇਕ ਪਰਮਾਣੀਕ ਹਿੰਦੀ ਪੁਸਤਕ ਹੈ ਜੋ ਬੜੀ ਪੁਗਾਣੀ ਤੇ ਮੰਨੀ ਪ੍ਰਮਾਣੀ ਹੈ

੨ ਤੱਕੋ ਉਨ੍ਹਾਂ ਦੀ ਭਗਤੀ-ਜੋਗ ਅੰਗ੍ਰੇਜ਼ੀ ਵਿੱਚ ।

‘ਖਾਲਸੇ’ ਨੂੰ ਡਾਢਾ ਉੱਚਾ, ਸੁੱਚਾ ਤੇ ਮੁਰਾਤਬਾ ਦੋਂਦੇ ਹਨ ? ਕੀ ? ਇਹ ਜੁ ਪੂਰਨ ਖਾਲਸਾ ਬ੍ਰਹਮ—ਵੇਤਾ ਹੀ ਨਹੀਂ ਹੋਵੇਗੀ ਸਗੋਂ ਉਹ ‘ਪਰਮੇਸ਼ਰ’ ਨਾਲ ਅਭੇਦ ਹੋਵੇਗਾ ਅਭੇਦ ਹੀ ਨਹੀਂ ਉਹ ‘ਕਰਤਾ-ਪੁਰਖ’ ਸੰਸਾਰ ਦਾ ਹੋਵੇਗਾ ; ਇਥੇ ਹੀ ਨਹੀਂ, ਹੋਰ ਸਿਖਰ ਪਦਵੀ ਇਹ ਹੈ ਜੁ ਖਾਲਸਾ ਨਿਰਕਾਰ ਹੋਵੇਗਾ ;—

“ਬ੍ਰਹਮ—ਗਿਆਨੀ ਕਾ ਸਗਲ ਅਕਾਰੁ ।

ਬ੍ਰਹਮ—ਗਿਆਨੀ ਆਪਿ ਨਿਰੰਕਾਰੁ ।”

(ਸੁਖਮਨੀ)

ਸਖੀ—ਸਹੇਲੜੀਓ ! ਘੋਲੀ ਘੋਲੀ ਵੰਜੇ ਗੁਰੂ—ਬਾਬੇ ਜੀ ਦਿਆਂ ਚਰਨ ਕਮਲਾਂ ਤੋਂ ਜਿਨ੍ਹਾਂ ਨੇ ਉਹ ਪਦਵੀ ਖਾਲਸਾ ਜੀ ਨੂੰ ਸੌਖਧੀ ਹੈ ਜਿਥੇ ‘ਨਾਰਦ’ ਤੇ ਹੋਰ ਭਗਤੀ ਉਪਾਸ਼ਕ ਨਹੀਂ ਪਹੁੰਚ ਸਕੇ ।

ਧੰਨ ਧੰਨ ! ਗੁਰ ਸਿੱਖੀ ! ਧੰਨ ਧੰਨ !

ਧੰਨ ਧੰਨ ! ਖਾਲਸਾ ਪੰਥ ! ਧੰਨ ਧੰਨ !

ਖਾਲਸਾ—ਪੰਥ ਅਕਾਲ ਪੁਰਖ ਦਾ ਅਪਣਾ ਸਾਜਿਆ ਨਿਵਾਜਿਆ ਪੱਥ ਹੈ, ਇਸ ਦੀ ਨੀਂਹ ਪਤਾਲ ਨੂੰ ਗਈ ਹੈ, ਇਸ ਦੀ ਸਿਖਰ ਚੋਟੀ ਅਕਾਸ਼ ਨੂੰ ਚੁਮੜੀ ਹੈ । ਖਾਲਸਾ ਕੀ ਹੈ ? ਖਾਲਸਾ ਬ੍ਰਹਮ ਗਿਆਨੀਆਂ ਦਾ ਵਹੀਰ ਹੈ, ਫੌਜ ਹੈ, ਪਲਟਨ ਹੈ, ਦੇਵਤਿਆਂ ਦੀ ਸੈਨਾ ਹੈ, ਨਿਸ਼ਕਾਮ ਸੇਵਕਾਂ ਦੀ ਰੈਡ—ਕ੍ਰਾਸ ਫੈਜ (Red cross army) ਹੈ । ਖਾਲਸਾ ਸੰਸਾਰ ਨੂੰ ਭਵਜਲ ਤੋਂ ਤਾਰਨ ਵਾਲੀ ਲਾਈਨ-ਡੋਰੀ ਹੈ ਜੋ ਮਾਤ—ਲੋਕ ਨੂੰ ਸੁਰਗ ਨਾਲ ਜੋੜਦੀ ਹੈ । ਖਾਲਸਾ ਜੀ ‘ਸੱਚ-ਖੰਡ’ ਨਗਰੀ ਦੇ ਵਸਨੀਕ ਹਨ, ‘ਅਨਭਉ ਨਗਰੀ’ ਦੇ ਗਾਹਕ ਹਨ, । ਬੇਗਮ—ਪੁਰੇ’ ਦੇ ਵਨਜਾਰੇ ਹਨ । ਖਾਲਸਾ—ਪੰਥ ਨੂੰ ਇਸੇ ਕਰਕੇ ਹੀ ਦਸਮ-ਪਿਤਾ ਜੀ ਨੇ ਅਪਣਾ ‘ਨਿਜ-ਰੂਪ’ (ਅਸਲ-ਰੂਪ) ਕਰਕੇ ਦੱਸਿਆ ਹੈ । ਪਰ ‘ਖਾਲਸਾ’ ਕੈਣ ਹੈ ? ਉਹ ਜੋ ਬਾਰਾਂ—ਵੰਨੀ ਸੁਧਕੰਚਨ ਹੋਵੇ ; ਨਹੀਂ ਨਹੀਂ, ਸੌ ਵੰਨੀ ਸੋਨਾ ਸ਼ੁੱਧ ਹੋਵੇ, ਭਾਵ ਜਿਸ ਵਿੱਚ ਕਿੰਚਤ ਭਰ ਵੀ ਮੈਲ ਨਾ ਰਹੀ ਹੋਵੇ ; ਜਿਸਦਾ ਤਨ ਤੇ ਮਨ ‘ਸ਼ਬਦ’ ਦੀ ਸੱਚੀ-ਟਕਸ਼ਲ ਵਿੱਚ ਪਿਘਲਕੇ ਸਵਛ, ਲਾਲੋਂ-ਲਾਲ ਚਲ੍ਹੁ ਕੇ ਰੰਗ ਵਾਲਾ ਹੋ ਗਿਆ ਹੋਵੇ । ‘ਨਾਮ’ ਤਾਂ ਮਾਨੋ ਇੱਕ ਅੰਖਧੀ ਸੀ, ਸਾਬਣ ਸੀ ਜਿਸਨੇ ਪਹਿਲੋਂ ਸਾਡੀ ਕਾਲਖ ਧੋਤੀ, ਤੇ ‘ਕਾ’ ਰੂਪੀ ਮਨਮੁਖ ਨੂੰ ‘ਹੁੰਸ—ਰੂਪੀ ਗੁਰਮੁਖ ਕੀਤਾ । ਇਸ ਦੇ ਪਿੱਛੋਂ ਹੁਉਮੈਂ ਦੀ ਕੁਟਲ-ਗੰਠ ਨੂੰ ਖੋਲ੍ਹਿਆ । ਇਸ ਦੇ ਉਪਰੰਤ ਦੁਰਮਤ ਬੁੱਧੀ ਨੂੰ ਗੁਰਮਤ ਵਿੱਚ ਬਦਲਿਆ । ਇਸ ਤਰ੍ਹਾਂ ਅੰਤਹ ਕਰਨ ਦੇ ਚਾਰੇ ਪੜਦਿਆਂ (੧) ਮਨ, (-) ਚਿੱਤ, (੩) ਬੁੱਧੀ, ਤੇ (੪) ਅਹੰਕਾਰ ਨੂੰ ਸਵਫ਼ ਤੇ ਨਿਰਮਲ ਕੀਤਾ । ਪਰ ਕੀ ਇਥੇ ਹੀ ਬੱਸ ਹੈ ?

ਨਹੀਂ, ਅਜੇ ਇੱਕ ਹੋਰ ਪਰਦਾ ਹੈ ਜੋ ਇਨ੍ਹਾਂ ਚਹੁੰਆਂ ਗਿਲਾਫਾਂ ਦੇ ਅੰਦਰ ਹੈ ਤੇ ਬੜਾ ਸੂਖਮ ਹੈ, ਜਿਸ ਨੂੰ ਚੀਰਨਾ ਅਤਿਅੰਤ ਮੁਸ਼ਕਲ ਹੈ । ਪਾਠਕਾਂ ਨੂੰ ਪਤਾ ਹੈ ਜੁ ਜਦ ਪਾਂਡਵਾਂ ਦੀ ਸਭਾ ਵਿੱਚ ਸਿਰ ਦੇ ਵਾਲਾਂ ਤੋਂ ਫੜਕੇ ਦ੍ਰੋਪਦੀ ਨੂੰ ਆਂਦਾ ਗਿਆ,

ਤੇ ਦੁਸ਼ਟ ਦੁਜ਼ਾਸਨ ਉਸ ਦੀ ਸਾੜੀ ਨੂੰ ਉਤਾਰਨ ਲੱਗ ਪਿਆ, ਤਦ ਦ੍ਰੋਪਦੀ ਨਿਰਾਸ ਹੋਕੇ ਆਤੁਰ ਸੂਰ ਵਿੱਚ ਪ੍ਰਭੂ ਨੂੰ ਯਾਦ ਕਰਨ ਲੱਗੀ। ਤਾਂ ਉਸ ਸਮੇਂ ਸਾੜੀ ਨੂੰ ਕੀ ਹੋਇਆ ? ਉਤਾਰਦੇ ਜਾਂਦੇ ਹਨ ਪਰ ਇਸਦਾ ਨਾ ਅੰਤ, ਆਦਿ ! ਉਸ ਸਮੇਂ ਬੇਖਣ ਵਾਲੇ ਆਪਣੇ ਮੂੰਹ ਉਪਰ ਉਂਗਲਾਂ ਰੱਖਕੇ ਸੋਚਦੇ ਸਨ :—

‘ਸਾਰੀ ਬੀਚ ਨਾਰੀ ਹੈ, ਕਿ ਨਾਰੀ ਬੀਚ ਸਾਰੀ ਹੈ,
ਕਿ ਸਾਰੀ ਹੀ ਕੀ ਨਾਰੀ ਹੈ, ਕਿ ਨਾਰੀ ਹੀ ਕੀ ਸਾਰੀ ਹੈ।’

ਹਾਂ ਜੀ, ਇਹ ‘ਸਾੜੀ’ ਉਹ ਪੰਜਵਾਂ-ਪੜਦਾ ਹੈ ਜੋ ਅੰਤਹ—ਕਰਨ ਦੇ ਚਾਰ ਪਿਛਲ ਪੜਦਿਆਂ ਤੋਂ ਵੀ ਅਤਿ-ਸਖਮ ਹੈ ਤੇ ਧੂਰ ਅੰਦਰ ਹੈ। ਇਹ ‘ਪੜਦਾ’ ਕਿਹੜਾ ਹੈ ਜਿਸਨੇ ਅੰਤ ਨੂੰ ‘ਦ੍ਰੋਪਦੀ’ ਦੀ ਲੱਜਾ ਰੱਖੀ ? ਹਾਂ ਜੀ ਅਸਾਂ ਇਸ ਆਤਮ ਪੜਦੇ ਨੂੰ ਚੀਰ ਕ ਅੰਦਰ ਵੜਨਾ ਹੈ। ਭਾਵ ਜੋ ਕੰਮ ਦੁਜ਼ਾਸਨ ਨਹੀਂ ਕਰ ਸਕਿਆ ਸੀ ਉਸਨੂੰ ਕਰਨਾ ਹੈ ! ਪਰ ਅਜੇ ਅਜੀਂ ਇਸ ਮਹਾਨ ਅੱਖ ਕੰਮ ਨੂੰ ਇਥੇ ਹੀ ਛੱਡਕੇ ਇਸ ਗੁੜਲ ਨੂੰ ਦੂਜ ਸਿਰੇ ਤੋਂ ਤਕਦੇ ਹਾਂ।

...

ਲਖਕ ਨੇ ਅਜੇ ਮਸਾਂ ਹੀ ਗੁਰਮੁਖੀ ਅੱਖਰ ਅਪਣੀ ਬਾਲਗਅਵੱਸਥਾ ਵਿਚ ਇਕ ਭਾਈ ਜੀ ਕੌਲਾਂ ਧਰਮਸ਼ਾਲਾ ਵਿਚ ਬੈਠਕੇ ਸਿੱਖੇ ਸਨ ਕਿ ਇਕ ਗਾਥਾ ਕੇਨੌਂ ਪਈ ਜੋ ਅੱਜ ਹਿਰਦੇ ਦਿਆਂ ਕੰਦਰਾਂ ਵਿਚ ਲੁਕ ਕੇ ਬੈਠੀ ਹੋਈ ਹੈ। ਇਹ ਗਾਥਾ ਸ੍ਰੀ ਨਾਮਦੇਵ ਜੀ ਵਾਲੀ ਹੈ ਜਿਸ ਨੂੰ ਪਾਠਕ ਸੱਜਣ ਕਈ ਵਾਰੀ ਸੁਣ ਬੇਠੇ ਹੋਣਗੇ ਤੇ ਜੋ ਗਾਥਾ ਸਾਡੇ ਭਗਤੀ-ਭਾਵ ਨੂੰ ਵਧਾਣ ਲਈ ਸਾਨੂੰ ਬਚਪਨ ਵਿਚ ਹੀ ਸੁਣਾਈ ਜਾਂਦੀ ਹੈ। ਕੀ ? ਇਹ ਗਾਥਾ ਉਹ ਹੈ ਜਿਸ ਵਿਚ ਸਾਨੂੰ ਦੱਸਿਆ ਜਾਂਦਾ ਹੈ ਜੁ ਸ੍ਰੀ ਨਾਮਦੇਵ ਜੀ ਵਾਹਿਗੁਰੂ ਜੀ ਦੇ ਪੂਰਣ ਭਗਤ ਸਨ ਤੇ ਇਕ ਵਾਰੀ ਕ੍ਰਿਸ਼ਨ ਮਹਾਰਾਜ ਜੀ ਦੇ ਦਰਸ਼ਨ ਕਰਨ ਲਈ ਦੁਆਰਕਾ-ਨਗਰੀ ਵਲ ਚੱਲੇ। ਰਸਤੇ ਵਿਚ ਜਾਂਦੇ ਜਾਂਦੇ ਉਨ੍ਹਾਂ ਨੂੰ ਦਿਲ ਵਿਚ ਇਹ ਫਰਨਾ ਫੁਰਿਆ ਜੁ ਕਿਹੀ ਚੰਗੀ ਗੱਲ ਹੋਵੇ ਜੇ ਟੁਰਨ ਤੋਂ ਤੱਤੀ ਰੇਤ ਤੋਂ ਬਚ ਜਾਈਏ। ਭਾਵ ਚੜ੍ਹਨ ਵਾਸਤੇ ਕੋਈ ਘੋੜੀ ਮਿਲ ਜਾਵੇ। ਗਾਥਾ ਵਾਲੇ ਅੱਗੇ ਜਾਕੇ ਦਸਦੇ ਹਨ ਜੁ ਇਤਨੇ ਹੀ ਵਿਚ ਇਕ ‘ਮੁਗਲ- ਘੋੜੇ ਉਪਰ ਸੁਆਰ ਦੂਰੋਂ ਆਉਂਦਾ ਦਿਸਿਆ। ਕੌਲ ਆਉਣ ਲਈ ਮਜਬੂਰ ਕੀਤਾ। ਨਾਮਦੇਵ ਜੀ ਨੇ ਆਖਿਆ ਜੁ ਵਾਹਿਗੁਰੂ ਭਲਾ ਹੈ, ਮੰਗੀ ਸੀ ਚੜ੍ਹਨ ਨੂੰ ਪਰ ਲੱਭੀ ਹੈ ਚੁੱਕਣ ਨੂੰ ਸੰਪੂਰਾਈ ਵੀਰ ਇਹ ਗਾਥਾ ਨੂੰ ਇਉਂ ਖਤਮ ਕਰਦੇ ਹਨ ਜੁ ਨਾਮਦੇਵ ਜੀ ਨੂੰ ਵਿਸੁਆਸ ਹੋਇਆ ਜੁ ਇਹ ਮੁਗਲ ਵਾਹਿਗੁਰੂ ਆਪ ਹੀ ਹੈ। ਇਹ ਗਾਥਾ ਸਾਡੇ ਪੰਥ ਵਿਚ ਅੱਜ ਕਲ ਬੜੇ ਜੋਰ ਸੋਰ ਨਾਲ ਪ੍ਰਚਲਤ ਹੈ, ਭਾਵੇਂ ਇਸਦੀ ਪੁਸ਼ਟੀ ਲਈ ਸ਼ਬਦ ਵਿਚ ਕੋਈ ਐਸਾ ਇਸ਼ਾਰਾ ਨਹੀਂ ਇਸ ਲਈ ਇਥੇ ਸ੍ਰੀ ਨਾਮਦੇਵ ਜੀ ਦੇ ਉਸ ਸ਼ਬਦ ਦਾ ਪੂਰਾ ਪੂਰਾ ਵਰਨਣ ਕਰਨਾ ਜ਼ਰੂਰੀ ਹੈ। ਸ਼ਬਦ ਇਉਂ ਹੈ :—

"ਹਲੇ ਯਾਰਾਂ ਹਲੇ ਯਾਰਾਂ ਖੁਸਿਖਬਈ ।
 ਬਲਿ ਬਲਿ ਜਾਉਂ ਰਹ੍ਵਿ ਬਲਿ ਬਲਿ ਜਾਉਂ ।
 ਨੀਕੀ ਤੇਰੀ 'ਬਿਗਾਰੀ' ਆਲੇ ਤੇਰਾ ਨਾਉ । ੧। ਰਹਉ ।
 ਕੁਜਾ ਆਮਦ, ਕੁਜਾ ਰਫਤੀ, ਕੁਜਾ ਮੇਰਵੀ !
 ਦਵਰਿਕਾ ਨਗਰੀ ਰਾਸਿ ਬੁਗੋਈ ੨ ।
 ਖੁਬੁ ਤੇਰੀ ਪਗਰੀ ਮੀਠੇ ਤੇਰੇ ਬੋਲ ।
 ਦਵਾਰਿਕਾ ਨਗਰੀ ਕਾਹੇ ਕੇ ਮਗੋਲ ! ੨ ।
 ਚੰਦੀ ਹਜਾਰ ਆਲਮ ਏਕਲ ਖਾਨਾ ।
 ਹਮ ਚਿਨੀ ਪਾਤਸਾਹ ਸਾਵਲੇ ਬਰਨਾ । ੩ ।
 ਅਸਪਤਿ ਗਜਪਤਿ ਨਰਹ-ਨਰਿਦ ।
 ਨਾਮੇ ਕੇ ਸਵਾਮੀ ਮੀਰ ਮੁਕੰਦ । ੪ । ੨ । ੩ ।

(ਤਿਲੰਗ ਨਾਮਦੇਵ ਜੀ)

ਜੋ ਭਰਾ ਉਪਰ ਲਿਖੇ ਸੰਪ੍ਰਦਾਈ ਅਰਥ ਕਰਦੇ ਹਨ ਉਹ ਤਾਂ ਇਥੇ ਤੱਕ
 ਵੀ ਜਾਂਦੇ ਹਨ ਜੁ 'ਆਲੇ' ਦਾ ਭਾਵ ਇਹ ਹੈ ਕਿ ਉਸ ਮੁਗਲ ਦਾ ਨਾਮ ਆਲੇ-
 ਬੇਗ ਸੀ ਜਿਸ ਨੇ ਨਾਮਦੇਵ ਜੀ ਨੂੰ ਬਿਗਾਰੀ ਕਰਕੇ ਪਕੜਿਆ ਸੀ। ਇਹ ਗਾਥਾ
 ਸਾਡੇ ਵਿਚ ਬੜੇ ਜ਼ੋਰ ਨਾਲ ਪ੍ਰਚਲਤ ਹੈ, ਤੇ ਇਸ ਵਿਚ ਕੋਈ ਸੱਕ ਨਹੀਂ ਜੁ ਹੈ
 ਬੜੀ ਮਿੱਠੀ ਕਿਉਂਕਿ ਪੰਜਾਬੀ ਵਿਚ ਇਕ ਅਖਾਣ ਵੀ ਹੈ, 'ਵਾਹ ਪੁਠੀਆ ਸਮਝਣ
 ਵਾਲਿਆ, ਮੰਗੀ ਸੀ ਚੜ੍ਹਨ, ਨੂੰ ਦੇ ਦਿਤੀ ਚੁੱਕਣ ਨੂੰ ।' ਜੇ ਇਸ ਗਾਥਾ ਵਿਚ ਰਸ
 ਨਾ ਹੁੰਦਾ ਤਾਂ ਬਾਲ—ਬੁੱਧ ਵਿਚ ਇਹ ਗਾਥਾ ਮਨ ਨੂੰ ਕਾਬੂ ਨਾ ਕਰਦੀ । ਪਰ ਸਮਾਂ
 ਬੀਤ ਗਿਆ, ਇਕ, ਦੋ ਪੰਜ, ਦਸ ਵੀਹਾ ਤੀਹ ਸਾਲ ਹੋ
 ਗਏ, 'ਦੁਰਮਤਿ' ਉਪਰ ਨਾਮ-ਰੂਪੀ ਸੂਰਜ ਦੀ ਕੋਈ ਕੋਈ ਕਿਰਣ ਪੈਣ ਲੱਗੀ । ਹੁਣ
 ਜਦ ਅਖੀਆਂ ਉਘੇੜਕੇ ਵੇਖਿਆ, ਸੇਚਿਆ ਤੇ ਵਿਚਾਰਿਆ ਤਾਂ ਪਹਿਲੀ ਸੰਕਾ ਤਾਂ ਇਹ
 ਉਤਪੰਨ ਹੋਈ ਜੁ ਅਸੀਂ ਖਾਲਸਾ-ਵੀਰ 'ਅਕਾਲ—ਪੁਰਖ' ਜੀ ਦੇ ਪੂਜਕ ਹਾਂ ਭਾਵ
 'ਨਿਰੰਕਾਰ' ਵਾਹਿਗੁਰੂ ਦੇ । ਫਿਰ ਇਥੇ ਆਕੇ ਸਰ-ਗੁਣ ਉਪਾਸਨਾ ਕਿਉਂ ? ਪਰ ਇਹ
 ਪ੍ਰਸ਼ਨ ਅਜੇ ਦੂਰ ਹੀ ਰਖਾਂਗੇ ਕਿਉਂਕਿ ਆਖਣਗੇ ਜੁ ਵਾਹਿਗੁਰੂ ਜਦ ਘਟ ਘਟ ਵਿਚ
 ਰਮਦਾ ਹੈ ਤਾਂ ਕੀ ਉਹ 'ਮੁਗਲ' ਨਹੀਂ ਬਣ ਸਕਦਾ ਹੈ, ਸਭੇ ਰੂਪ ਵਾਹਿਗੁਰੂ ਜੀ
 ਦੇ ਹਨ, ਕੀਤੀ ਤੋਂ ਲੈਕੇ ਹਾਥੀ ਤੱਕ, ਤ੍ਰਿਣ ਤੋਂ ਲੈਕੇ ਵਣ ਤੱਕ ਉਹੋ ਹੀ ਰੂਪ ਹਨ ।
 ਪਰ ਭਗਤਾਂ ਤੇ ਬ੍ਰਹਮ—ਗਿਆਨੀਆਂ ਦਾ ਵਾਹਿਗੁਰੂ ਤੜ੍ਹ—ਰੂਪ ਵਾਲਾ ਹੋਇਆ ਕਰਦਾ
 ਹੈ; ਭਾਵ, ਅਕਾਲ—ਪੁਰਖ ਜੋ ਅਦ੍ਰਿਸ਼ਟ ਹੈ, ਨਾ ਕਿ ਕੋਈ ਖਾਸ ਪ੍ਰਾਣੀ ਭਾਵੇ ਉਹ
 ਕਿਤਨਾ ਹੀ ਵੱਡਾ ਕਿਉਂ ਨਾ ਹੋਵੇ । ਮੇਰੀ ਸੰਕਾ ਉਪਰਲੀ ਗਾਥਾ ਦੇ ਅਰਥ ਸੁਣਕੇ
 ਹੋਰ ਵੀ ਵਧ ਗਈ ਜਦ ਮੈਂ ਸ੍ਰੀ ਨਾਮਦੇਵ ਜੀ ਦ ਆਪ ਲਿਖ ਵਾਹਿਗੁਰੂ-ਦਰਸ਼ਨ

ਦੀ ਪਵਿੱਤ੍ਰ ਫੋਟੇ ਵੇਖੀ। ਇਸ ਫੋਟੇ ਵਿਚ ਭੇਦ ਖੋਲ੍ਹੇ ਹੋਏ ਤੇ ਪੜਦੇ ਚੀਜ਼ਾਂ ਹੋਏ ਹਨ ਤੇ ਅਸਲ ਸ਼ਕਲ ਵਿਚ ਵਾਹਿਗੁਰੂ ਜੀ ਦਾ ਵਰਣਨ ਕੀਤਾ ਹੈ :—

‘ਐਸੇ ਰਾਮ—ਰਾਇ ਅੰਤਰਜਾਮੀ ।

ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥ ੧ ॥ ਰਹਾਉ ॥

ਬਸੈ ਘਟ ਘਤ ਲੀਪ ਨ ਛੀਪੈ ।

ਬੰਧਨ ਮੁਕਤਾ ਜਾਤੁ ਨ ਦੀਸੈ ॥ ੧ ॥

ਪਾਨੀ ਮਾਹਿ ਦੇਖੁ ਮੁਖੁ ਜੈਸਾ ।

ਨਾਮੇ ਕੇ ਸੁਆਮੀ ‘ਬੀਠਲ੍ਹ’ ਐਸਾ ॥ ੨ ॥”

(ਕਾਨੜਾ)

ਭਾਵ, ਨਾਮੇ ਦਾ ਸੁਆਮੀ ‘ਬੀਠਲ੍ਹ’ ਕੇਣ ਹੈ ਜੋ ਘਟ ਘਟ ਵਿਚ ਬੈਠਣ ਵਾਲਾ ਵਾਹਿਗੁਰੂ ਹੈ? ਤਾਂ ਨਾਮਦੇਵ ਜੀ ਦਸਦੇ ਹਨ ਜੁ ਉਹ ਤਾਂ ਸੂਖਮ ਹੈ। ਕੇਸਾ? ਜਿਹਾ ਕਿ ਸੀਸੇ ਵਿਚ ਸਾਡਾ ਅਕਸ (ਪ੍ਰਤਿਬਿੰਦਿ) ਹੁੰਦਾ ਹੈ ਯਾਂ ਜਿਸ ਤਰ੍ਹਾਂ ਪਾਣੀ ਵਿਚ ਹੁੰਦਾ ਹੈ।

ਜੇ ਇਸ ਅਕਸ (Image) ਨੂੰ ਅਸੀਂ ਹੱਥਾਂ ਨਾਲ ਪਕੜੀਏ ਤਾਂ ਪਕੜ ਨਹੀਂ ਹੁੰਦਾ। ਇਸ ਸ਼ਬਦ ਵਿਚ ਨਾਮਦੇਵ ਜੀ ਇਹ ਖੋਲ੍ਹੇ ਦੱਸ ਰਹੇ ਹਨ ਜੁ ਵਾਹਿਗੁਰੂਜੀ ਨਿਰਲੇਪ ਤੇ ਸੂਖਮ-ਰੂਪ ਹਨ, ਅਦ੍ਵਿਤ ਹਨ, ਅਗੋਚਰ ਹਨ, ਇੰਦਰੀਆਂ ਦੀ ਦੌੜ ਤੋਂ ਪਰੇ ਹਨ। ਯਾਂ ਇਉਂ ਆਖੋਂ ਜੁ ਅਕਾਰ-ਰਹਿਤ ਹਨ, ਯਾਂ ਜਿਸ ਤਰ੍ਹਾਂ ਕਿ ਗੁਰੂ-ਬਾਬਾ ਜੀ ਨੇ ਇੱਕ ਲੁਫ਼ਜ਼ ਵਿਚ ਸਮੁੰਦਰ ਢੱਕ ਦਿਤਾ ਹੈ ਵਾਹਿਗੁਰੂ ਜੀ ਦਾ ਅਸਲ ਰੂਪ ‘ਨਿਰੰਕਾਰ’ ਹੈ। ਜਦੋਂ ਵਾਹਿਗੁਰੂ ਜੀ ਦੇ ਦਰਸ਼ਨ ਅਪਣੇ ਭਗਤਾਂ ਨੂੰ ਹੁੰਦੇ ਹਨ ਤਾਂ ‘ਰਿੰਕਾਰੀ—ਨਾਮ’ ਦੇ ਰੱਖ ਉਪਰ ਚੜਕੇ ਹੁੰਦੇ ਹਨ, ਤੇ ਮਗਰੋਂ ਇਸ ਜੜ੍ਹ—ਮਾਇਆ ਵਿਚ ਵੀ ਸਤਿਚਿਤ-ਆਨੰਦ ਰੂਪ ਵਾਹਿਗੁਰੂ ਭਾਸਦਾ ਹੈ। ਪਰ ਅਸਲ ਦਰਸ਼ਨ ਨਿਰੰਕਾਰ ਦੇ ਹਨ ;—

“ਆਪੇ ‘ਪੇਡ੍ਰੂ ਬਿਸਥਾਰੀ ਸਾਖ ॥

ਅਪਨੀ ਖੇਤੀ ਆਪੇ ਰਾਖ ॥

ਜਤ ਕਤ ਪੇਖਉ ਏਕੇ ਓਹੀ ॥

ਘਟ ਘਟ ਅੰਤਰਿ ਆਪੇ ਸੋਈ ॥ ੧ ॥ ਰਹਾਉ

ਆਪੇ ਸੂਰੂ ਕਿਰਣਿ ਬਿਸਥਾਰੁ ॥

ਸੋਈ ਗੁਪਤੁ ਸੋਈ ਆਕਾਰੁ ॥ ੨ ॥

ਸਰਗੁਣ ਨਿਰਗੁਣ ਥਾਪੇ ਨਾਉ ॥

ਦਹ ਮਿਲਿ ਏਕੇ ਕੀਨੇ ਠਾਉ ।
 ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥
 ਅਨਦ-ਰੂਪੁ ਸਭ ਨੈਨ ਅਲੋਇਆ ॥ ੪ ॥ ੧ ॥

(ਆਸਾ ਮ: ੫)

ਭਾਵ ਅੰਦਰ ਬਾਹਰ ਉਹ ਆਪੇ ਆਪ ਹੈ । ਪਰ 'ਰਹਾਉ' ਵਾਲੀ ਤੁਕ ਸਾਨੂੰ ਦੱਸਦੀ ਹੈ ਜੁ ਬਾਹਰ ਦਰਸ਼ਨ ਤਕ ਹੁੰਦੇ ਹਨ ਜੇ ਪਹਿਲਾਂ ਨਿਜ-ਨੈਣਾਂ ਨਾਲ ਘਟ ਘਟ ਵਿਚ ਦਰਸ਼ਨ ਕਰੀਏ । ਤਾਂ ਪਤਾ ਲੱਗਾ ਜੁ ਸਾਰੇ ਭਗਤ ਅਕਾਲ-ਪੁਰਖ ਨਿਰਗੁਣ-ਰੂਪ ਨਿਰੰਕਾਰ ਜੀ ਦੀ ਹੀ ਭਗਤੀ, ਪੂਜਾ ਤੇ ਅੰਤ ਨੂੰ ਦਰਸ਼ਨ ਕਰਦੇ ਹਨ, ਨਾ ਕਿ ਕਿਸੇ ਖਾਸ ਸ਼ਬਲ ਦੇ । ਇਹ ਦਰਸ਼ਕ ਤਦ ਹੁੰਦੇ ਹਨ ਜਦ ਪ੍ਰਾਣੀ 'ਦਵਾਰਕਾ ਨਗਰੀ' ਭਾਵ 'ਤੁਰੀਆ ਅਵਸਥਾ' ਯਾ 'ਸੱਚ ਖੰਡ' ਅਵਸਥਾ ਵਿਚ ਪ੍ਰਾਪਤੇ । ਕ੍ਰਿਸ਼ਨ ਜੀ ਕੌਣ ਹਨ ? ਆਤਮਾ ਹਨ ਜੋ ਕ੍ਰਿਖ (ਖੱਚ) ਕੇ ਭਗਤਾਂ ਨੂੰ ਵਾਹਿਗੁਰੂ ਜੀ ਨਾਲ ਮੇਲਦੇ ਹਨ । ਇਹ ਆਤਮਾ ਕਿਥੇ ਰਹਿੰਦੀ ਹੈ ? ਸਚ ਖੰਡ ਵਿਚ ਜਿਸਨੂੰ ਦੱਸਣ ਲਈ ਦਵਾਰਕਾ ਨਗਰੀ ਸਿਰਫ਼ ਇਕ ਅਲੰਕਾਰ ਹੀ ਹੈ । ਇਹ ਅਲੰਕਾਰ ਇਸ ਲਈ ਵਰਤਿਆ ਹੈ ਜੁ ਦੁਆਰਕਾ ਨਗਰੀ ਮਾਨੋਂ ਵਾਹਿਗੁਰੂ ਰੂਪੀ ਸਮੁੰਦਰ ਦੇ ਬੰਦੇ ਉਪਰ ਵਸਦੀ ਹੈ । ਆਤਮਾ ਆਪ ਚੰਥੇ ਪਦ ਵਿਚ ਹੈ ਤੇ ਉਸਦੇ ਹੇਠਾਂ ਹਨ ਮਾਇਆ ਦੇ ਤਿੰਨ ਗੁਣ । ਪਰ ਗੁਰੂ ਮਹਾਰਾਜ ਦਸਦੇ ਹਨ ਜੁ ਇਨ੍ਹਾਂ ਤਿੰਨਾਂ ਗੁਣਾਂ ਵਿਚ ਛੁਟਕਾਰਾ ਨਹੀਂ ਕ੍ਰਿਸ਼ਨ ਭਾਵ ਆਤਮਾ-ਪਦਵੀ ਨੂੰ ਪਹੁੰਚਣ ਉਪਰ ਹੀ ਮੁਕਤੀ ਹੈ । ਹੇਠਾਂ ਤਾਂ ਵਾ-ਵਿਰੋਲਾ, ਕਾਵਾਂ-ਰੋਲੀ ਹੈ :—

ਤ੍ਰੈ-ਗੁਣਾ ਰੋਵਹਿ ਨੀਤਾ ਨੀਤ ॥
 ਦੁਖੁ ਸੁਖੁ ਪਰਹਰਿ ਸਰਜਿ ਸੁਚੀਤ ॥
 ਤਨ ਮਨੁ ਸਉਪਉ ਕ੍ਰਿਸ਼ਨ ਪਰੀਤ ।”

(ਆਸਾ ਮ: ੧)

ਤਾਂ ਨਿਸਚਾ ਹੋਇਆ ਜੁ ਨਾਮਦੇਵ ਜੀ ਇੱਥੇ ਤੁਰੀਆ ਅਵਸਥਾ=ਸਰ-ਖੰਡ=ਦਵਾਰਕਾ—ਨਗਰੀ=ਅਨੁਭਉ ਨਗਰੀ=ਬੇਗਮ-ਪੁਰੇ ਦਾ ਜਿਕਰ ਕਰ ਰਹੇ ਹਨ । ਜੋ ਪ੍ਰਾਣੀ ਇਥੇ ਪਹੁੰਚ ਜਾਵੇ ਉਸ ਨੂੰ ਕਾਲ ਦਾ ਡਰ ਕੀ ? ਇਸ ਕਰਕੇ ਲਿਖਿਆ ਹੈ ਜੁ :—

ਦਵਾਰਕਾ-ਨਗਰੀ ਕਾਹੇ ਕੇ ਮਗੋਲ ?

'ਮਗੋਲ ਲਡਜ ਭੈੜੀਆਂ ਕਰਣੀਆਂ ਕਰਕੇ ਹਮੇਸ਼ਾਂ ਭੈੜੇ ਲਹਜੇ (Bad Sence) ਵਿਚ ਵਰਤਿਆ ਗਿਆ ਹੈ ਨਾ ਕਿ ਵਾਹਿਗੁਰੂ ਜੀ ਲਈ, ਜੋ ਮਨ ਮੋਹਣ ਅਨੰਦ ਰੂਪ ਹਨ । ਗੁਰੂ ਮਹਾਰਾਜ ਜੀ ਨੇ ਵੀ ਇਸੇ ਕਰਕੇ 'ਮੁਗਲ' ਨੂੰ ਇਉਂ ਦੱਸਿਆ ਹੈ :—

ਆਪੇ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲ ਚੜਾਇਆ ।

(ਆਸਾ ਮ: ੧)

ਇਥੇ ਵਾਹਿਗੁਰੂ ਜੀ ਨੂੰ ਕਰਤਾ ਪੁਰਖ ਕਰਕੇ ਆਖਿਆ ਹੈ, ਤੇ ਦੱਸਿਆ ਹੈ ਜੁ ਹਿੰਦੁਸਤਾਨ ਦੇ ਅਪਰ ਘਾ ਦੀ ਸਜ਼ਾ 'ਮੁਗਲ' ਰੂਪੀ-ਜਮ ਤੋਂ ਦੁਆਈ ਗਈ । ਤਾਂ 'ਮੁਗਲ' ਕੀ ਹੈ ? ਮੁਗਲ ਕਾਲ-ਰੂਪੀ ਜਮ ਹੈ । ਮੁਗਲ ਨੂੰ ਵਾਹਿਗੁਰੂ ਜੀ ਨੂੰ ਮੁਗਲ ਆਖਿਆ ਹੈ । ਉਹ ਤਾਂ ਲਲਕਾਰ ਕੇ ਆਖਦੇ ਹਨ ਜੁ ਸੱਚ-ਖੰਡ ਵਿੱਚ ਕਾਲ-ਰੂਪੀ 'ਮੁਗਲ' ਕਿਥੇ ਆ ਸਕਦਾ ਹੈ ? ਅਕਾਲ ਦੇ ਸਾਮ੍ਰਣੇ ਕਾਲ ਕੀਕਣ ? ਦਵਾਰਕਾ ਨਗਰੀ ਸੱਚ ਖੰਡ ਵਿੱਚ ਕਾਹੇ ਕੋ ਮਗੋਲ (ਕਾਲ) ? ਜਨਮ ਸਾਖੀ ਵਿਚ ਵੀ ਲਿਖਿਆ ਹੈ ਜੁ 'ਕਲ—ਜੁਗ' ਬਾਹਰ ਜੁੱਤੀਆਂ ਕੋਲ ਬੈਠ ਸਕਦਾ ਹੈ ਨਾ ਕਿ ਅੰਦਰ ਧਰਮਸਾਲ ਵਿੱਚ ਆ ਸਕਦਾ ਹੈ । ਆਹਾ ! ਇਹ ਕਿਹਾ ਸੋਹਣਾ ਸੀ ਨਾਮਦੇਵ ਜੀ ਦਾ ਤੁਰੀਆ ਅਵਸਥ ਵਿੱਚ ਪਹੁੰਚਣ ਦਾ ਬਿਸਮਈ ਬਚਨ ਹੈ, 'ਦਵਾਰਕਾ-ਨਗਰੀ ਕਾਹੇ ਕੇ ਮਗੋਲ ? ਅਕਾਲ ਦੇ ਸਾਹਮਣੇ ਕਾਲ ਕੀਕਣ ? ਸੇਰ ਦੇ ਸਾਮ੍ਰਣੇ ਬਕਰੀ ਕੀਕਣ ? ਬਿੱਲੀ ਦੇ ਸਾਮ੍ਰਣੇ ਚੂਹਾ ਕੀਕਣ ? ਹੇ ਕਾਲ 'ਮੁਗਲ' ਤੂੰ ਤਾਂ ਅਕਾਲ-ਪੁਰਖ ਜੀ ਦੇ ਦਰ ਪਰ ਜੋੜੇ—ਬਰਦਾਰ ਹੈ, ਤੇਰਾ ਦਵਦਬਾ ਤੇ ਹੁਤਮਰਾਨੀ ਬਾਹਰ ਬਾਹਰ ਹੋ ਹੈ, ਸੱਚ-ਖੰਡ ਵਿੱਚ ਨਹੀਂ !

ਹੁਣ ਹੋਰ ਪ੍ਰਸ਼ਨ ਪੈਦਾ ਹੁੰਦਾ ਹੈ ਕਿ ਜੇ ਇਹ ਗੱਲ ਹੈ ਤਾਂ ਕਿ 'ਕਾਲ' ਦੀ ਕੋਈ ਲੋੜ ਹੈ । ਲੋੜ ਕਿਉਂ ਨਹੀਂ ? ਲੋੜ ਤਾਂ ਜ਼ਰੂਰ ਹੈ । ਜੇ ਕਾਲ ਨਾ ਹੋਵੇ ਤਾਂ ਜ਼ਰੂਰ ਹੈ । ਜੇ ਕਾਲ ਨਾ ਹੋਵੇ ਤਾਂ ਲੱਖਾ ਕ੍ਰੋੜੀ ਸਾਲਾਂ ਦੇ ਝਰੀਟ ਬੁੱਢੇ ਖੜ੍ਹੇ ੨ ਕਰਦੇ ਅੱਜ ਤੋੜੀ ਹੁੰਦੇ । ਇਹ ਧਰਤੀ ਗਦਕੀ ਨਾਲ ਭਰ ਜਾਂਦੀ ਮਲੀਨ ਹੋ ਜਾਂਦੀ । ਜੇ ਪਤ-ਝੜ ਨਾ ਹੋਵੇ ਤਾਂ ਨਵੀਂ ਬਸੰਤ ਕਿਥੇ ? ਆਵੇ ? ਜੇ ਮੌਤ ਨਾ ਹੋਵੇ ਤਾਂ ਜੀਣਾ ਵੀ ਦੁਖਦਾਈ ਹੋ ਜਾਵੇ । ਆਪਣੇ ਵੇਲੇ ਤੇ ਪਹੁੰਚਕੇ ਸੇਜ-ਆਪਣੀ ਨੱਬੇ ਸਾਲ ਦਾ ਬੁੱਢਾ ਮੌਤ ਨੂੰ ਹੱਥ ਜੋੜ ਬੁਲਾਉਂਦਾ ਹੈ । ਹੋ ਜੀ ਮੌਤ ਚੰਗੀ ਹੈ । ਇਸੇ ਕਰ ਕੇ ਕਬੀਰ ਜੀ ਨੇ ਲਿਖਿਆ ਹੈ 'ਕਾਲ ਅਕਾਲ 'ਖਸਮ ਕਾ ਕੀਨਾ ।' - ਭਾਵ ਵਾਹਿਗੁਰੂ ਜੀ ਨੇ ਸੋਚਕੇ ਦੇਵੇਂ ਮੌਤ ਤੇ ਅ-ਮੌਤ ਆਪ ਬਣਾਏ ਹਨ । ਕੁਦਰਤ ਵਿੱਚ ਜੋ ਜੋ ਚੀਜ਼ ਹੈ ਸਭ ਬਿਨਸਨਹਾਰ ਹੈ ਉਹ ਕਾਲ ਦੀ ਕਲਮ ਹੋਠਾਂ ਹੈ ਕੀ ਬ੍ਰਹਮਾਂ ਤੇ ਕੀ ਹੋਰ ਦੇਵੀ ਦੇਵਤੇ :—

'ਮਾਇਆ ਮੋਹੇ ਦੇਵੀ ਸਭਿ ਦੇਵਾ ।

'ਕਾਲੁ' ਨ ਛੋਡੈ ਬਿਨੁ ਗੁਰ ਕੀ ਸੇਵਾ ।'

ਗੁਰ-ਸਿੱਖ, ਖਾਲਸੇ, ਨਾਮ-ਰਸੀਏ ਅਕਾਲ ਰੂਪ ਹਨ । ਉਹ ਚਲਾਏਮਾਨ ਅਸਣ ਨੂੰ ਛਡ ਨਾਰ ਦੇ ਨਿਹਚਲ-ਆਸਣ ਉਪਰ ਬੈਠਦੇ ਹਨ । ਪਰ ਇਸ ਦਾ ਭਾਵ

ਇਹ ਨਹੀਂ ਜੁ 'ਕਾਲ' ਦੀ ਲੋੜ ਹੀ ਨਹੀਂ । ਕਾਲ ਆਪਣੀ ਜਗਾ, ਅਕਾਲ ਆਪਣੀ ਜਗਾ ; ਪੈਰ ਆਪਣੀ ਜਗਾ, ਸਿਰ ਆਪਣੀ ਜਗਾ, ਦੌਹਾਂ ਦੀ ਲੋੜ ਹੈ । ਜਿਥੇ ਰਾਮ ਚੰਦਰ (ਆਤਮਾ) ਦੀ ਲੋੜ ਹੈ ਉਥੇ ਲਛਮਨ ਜੀ (ਕਾਲ-ਵਸ) ਦੀ ਵੀ ਲੋੜ ਹੈ ; ਜਿਥੇ ਕਿਸ਼ਨ (ਆਤਮਾ) ਦੀ ਲੋੜ ਹੈ ਉਥੇ 'ਬਲਰਾਮ' (ਕਾਲ-ਵਸ) ਦੀ ਵੀ ਲੋੜ ਹੈ ।

ਹਾਂ ਜੀ, ਇਹ 'ਕਾਲ' ਤੇ 'ਅਕਾਲ' ਦੀ ਡਾਢੀ ਅਨੁਪਮ ਜੋਤੀ ਹੈ । ਸੱਚ-ਮੁਚ ਉਹ ਦੋਵੇਂ ਯਾਂਤ ਹਨ, ਇਸੇ ਕਰਕੇ ਸ੍ਰੀ ਨਾਮਦੇਵ ਜੀ ਨੇ ਲਿਖਿਆ ਹੈ :—

“ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ !

ਬਲਿ ਬਲਿ ਜਾਉਂ ਹਉ ਬਲਿ ਬਲਿ ਜਾਉਂ !”

ਅਕਾਲ- ਅਵਸਥਾ ਵਿੱਚ ਅੱਪੜ ਕੇ ਨਾਮਦੇਵ ਜੀ ਕਾਲ-ਰੂਪੀ 'ਮੁਗਲ' ਨੂੰ 'ਯਾਰ' ਕਰਕੇ ਆਖਦੇ ਹਨ ਤੇ ਦੋਸਤਾਂ ਵਾਂਗ ਸੁਖ—ਸਾਂਦ (ਖੁਸ਼ ਖਬਰੀ) ਪੁੱਛਦੇ ਹਨ, ਸਗੋਂ ਉਸ ਉਪਰ ਬਲ-ਬਲ ਜਾਂਦੇ ਹਨ । ਇਹ ਭਾਵੇਂ ਸੱਚ ਹੈ ਜੁ 'ਕਾਲ' 'ਅਕਾਲ' ਦਾ ਇਕ ਚਾਕਰ ਹੈ, ਬਿਗਾਰੀ ਵਾਂਗੂ ਵਿਗਾਰ ਕਰਦਾ ਹੈ, ਪਰ ਇਹ ਬਿਗਾਰ ਟੋਕਰੀ ਚੁੱਕਣ—ਵਾਲੀ ਨਹੀਂ, ਸਾਰੇ ਸੰਸਾਰ ਰੱਕਰ ਨੂੰ, ਚੌਰਾਸੀ ਦੇ ਹਰਹਟ ਨੂੰ ਸਾਂਭਣ ਵਾਲੀ ਹੈ । ਇਸ ਕਰਕੇ ਇਹ ਨੀਕੀ (ਚੰਗੀ) ਬਿਗਾਰ ਹੈ । 'ਕਾਲ' ਸੰਸਾਰ ਚਲਾਣੀ ਕਲਾ(ਮਸ਼ੀਨ) ਹੈ ਇਸ ਕਰਕੇ ਨਾਮ ਇਸ ਦਾ ਆਹਲਾ ਹੈ (ਆਲੇ ਤੇਰਾ ਨਾਉ) । ਆਹਲਾ ਇਸ ਕਰਕੇ ਹੈ ਕਿ ਕਾਲ ਦਾ ਨਾਮ ਹੀ ਆਪਣਾ ਗੁਣ, ਭਾਵ ਕਲਾ (ਮਸ਼ੀਨਰੀ) ਚਲਾਣੀ, ਦਸਦਾ ਹੈ—ਜਿਸ ਤਰ੍ਹਾਂ ਵਾਹਿਗੁਰੂ ਨੂੰ ਕਰਤਾ ਪੁਰਖ ਇਸ ਲਈ ਆਖਿਆ ਹੈ ਜੁ ਸਿਸਟੀ ਦਾ ਕਰਤਾ ਹੈ । 'ਕਾਲ' ਦੀ 'ਬਿਗਾਰੀ' (Duty) ਵੀ ਚੰਗੀ ਹੈ (ਨੀਕੀ ਤੇਰੀ ਬਿਗਾਰੀ) ਕਿਉਂਕਿ ਸਮੇਂ ਉਪਰ ਹਰ ਇਕ ਚੀਜ਼ ਨੂੰ ਇਹ ਸਮੇਟ ਕੇ, 'ਪਤ-ਝੜ' ਲਿਆਕੇ, ਫਿਰ ਬਸੰਤ ਵਿੱਚ—ਮੁੜ ਫੁਟਾ ਦੇਂਦਾ ਹੈ । ਆਪ ਜੀ ਨੇ 'ਕਾਲ' ਨੂੰ ਆਪਣੇ ਅਸਲ ਰੂਪ ਵਿੱਚ ਅਨਭਉ ਕੀਤਾ ਹੈ ਤੇ ਇਸ ਸ਼ਬਦ ਵਿੱਚ ਸਾਡੇ ਲਈ ਮਾਨੇ ਇਕ ਕੁੱਜੇ ਵਿੱਚ ਸਮੁੰਦਰ ਡੱਕ ਦਿਤਾ ਹੈ । ਪਹਿਲੋਂ ਕਾਲ ਨੂੰ 'ਨੀਕਾ', ਆਖਕੇ ਨਾਲ ਹੀ ਦੱਸ ਦਿਤਾ ਹੈ ਜੁ ਭਾਈ ! ਤੇਰੀ ਚੰਗਿਆਈ ਸਚਖੰਡ ਤੋਂ ਬਾਹਰ ਬਾਹਰ ਹੀ ਹੈ, ਅੰਦਰ ਆਉਣ ਦੀ ਇਜਾਜ਼ਤ ਨਹੀਂ ਹੈ । ਦਵਾਰਕਾ ਨਗਰੀ ਕਾਹੇ ਕੇ ਮਗੋਲ ? ਅਕਾਲ ਅੰਦਰ 'ਕਾਲ' ਦਾ ਕੀ ਦਖਲ ?

ਪਰ ਕਈ ਪਾਠਕ ਸੱਜਨ ਆਖਣਗੇ ਕਿ 'ਮੁਗਲ' ਦੇ 'ਕਾਲ' ਹੌਣ ਦਾ ਕੀ ਸਬੂਤ ਹੈ । ਉੱਤਰ ਇਹ ਹੈ ਕਿ ਅਸਾਂ ਆਪਣੇ ਕੋਲੋਂ ਕੋਈ ਗਾਬਾ ਨਹੀਂ ਘੜਨੀ (ਘੜੀ ਵਾਲੀ), ਕਿਉਂਕਿ ਇਸ ਸ਼ਬਦ ਵਿੱਚ ਘੜੀ ਦਾ ਵਰਣਨ ਕਿਤੇ ਨਹੀਂ ਆਇਆ । ਇਹ ਆਲ ਪਲਾਲ ਗੱਲ ਤਾਂ ਗੁਰਸਿੱਖੀ ਵਿੱਚ ਮੂਰਤੀ-ਪੂਜਾ ਨੇ ਪਿਛੋਂ ਘੜੀ ਹੈ ਤਾਂ ਕਿ ਜੋ ਖਾਲਸਾ ਪੰਥ ਨਿਰਾਕਾਰ ਅਕਾਲ ਪੂਰਖ ਦਾ ਪੂਜਕ ਹੈ ਉਹ ਵੀ ਨਿਰਗੁਣ

ਨੂੰ ਛੱਡ ਸਰਗੁਣ ਨੂੰ ਪੂਜੇ । ਪਰ ਜੇ ਸਬੂਤ ਹੀ ਲੋੜੀਦਾ ਹੈ ਤਾਂ ਇਕ ਨਹੀਂ ਦੇ ਸਬੂਤ ਇਸੇ ਸਬਦ ਵਿੱਚ ਮੌਜੂਦ ਹਨ । ਕੀ ? ਜਿਥੇ ਜਿਥੇ ਕਾਲ (Time) ਦਾ ਜ਼ਿਕਰ ਆਮ ਆਉਂਦਾ ਹੈ ਉਥੇ ਉਥੇ ਕਾਲ ਦੇ ਤਿੰਨ ਟੋਟੇ (ਭੂਤ, ਭਵਿੱਖਤ, ਵਰਤਮਾਨ) ਜ਼ਰੂਰ ਆਉਂਦੇ ਹਨ । ਇਸੇ ਕਰਕੇ ਜਦ ਨਾਮਦੇਵ ਜੀ 'ਕਾਲ' ਰੂਪੀ 'ਮੁਗਲ' ਨੂੰ ਪੁੱਛਦੇ ਹਨ ਤਾਂ ਇਨ੍ਹਾਂ ਸਮਿਆਂ ਨੂੰ ਵਰਣਨ ਕਰਦੇ ਹਨ :-

ਕੁਜਾ ਆਮਦ ? ਕੁਜਾ ਰਫਤੀ ? ਕੁਜਾ ਮੰਨਵੀ ?

ਕਿਧਰੋਂ ? ਕਿਧਰ ? ਕਿਧਰ ਜਾਏਂਗਾ ? ਇਹ ਤਿੰਨ—ਭੂਤ, ਭਵਿੱਖਤ, ਵਰਤਮਾਨ ਅੰਕ ਸ੍ਰੀ ਨਾਮਦੇਵ ਜੀ ਨੇ ਹਿਸਲਈ ਹੀ ਵਰਤੇ ਹਨ ਜੇ ਸਮਝਣ ਵਾਲੇ ਝੱਟ ਸਮਝ ਲੈਣ ਕਿ ਏਥੇ ਇਸ਼ਾਰਾ 'ਕਾਲ' ਵੱਲ ਹੈ, ਅਕਾਲ ਵੱਲ ਨਹੀਂ । ਜੇ ਅਕਾਲ ਵਲ ਹੁੰਦਾ ਤਾਂ ਆਦਿ ਸਚ ਨਾਲ ਜੁਗਾਦਿ ਸਚ ਦਾ ਵੀ ਚੇਥਾ ਅੰਕ ਹੁੰਦਾ ; ਭਾਵ ਉਸ ਅਵਸਥਾ ਦਾ ਜ਼ਿਕਰ ਵੀ ਹੁੰਦਾ ਜਦ 'ਜੁਗ' ਵੀ ਨਹੀਂ ਸਨ, ਜਦ 'ਕਾਲ' ਵੀ ਨਹੀਂ ਸੀ, ਅਕਾਲ ਆਪੇ ਆਪ ਹੀ ਸੀ । ਤਾਂ ਨਿਸਚਾ ਹੋਇਆ ਜੁ ਸਚ ਮੁਚ 'ਕਾਲ' ਨੂੰ ਹੀ 'ਮੁਗਲ' ਆਖਿਆ ਹੈ । ਹੋਰ ਸਬੂਤ ਕੀ ਹੈ ? ਇਹ ਜੁ ਸਿਆਣੇ ਆਦਮੀ 'ਕਾਲ' ਨੂੰ ਜੁਗਾਂ ਵਿਚ ਵੰਡਦੇ ਹਨ, ਸਤਜੁਗ, ਤ੍ਰੇਤਾ, ਦਵਾਪਰ ਤੇ ਕਲਜੁਗ, ਇਹ ਚਾਰ ਪਰਮਣੀਕ ਕਾਲ ਦੇ ਚੱਕਰ ਹਨ । ਇਹ ਇਕ ਚਕਰ ਨਹੀਂ, ਚਾਰ ਹਨ ; ਮਾਨ ਇਹ ਚਾਰ ਚੱਕਰ ਕਾਲ ਰੂਪੀ ਮੁਗਲ ਦੇ ਕੁਲੋ (ਟੋਪੀ) ਉਪਰ ਪਗੜੀ ਦੇ ਵਲਿੱਸ ਹਨ । ਆਹ ! ਕਾਲ ਦੇ ਵਲਿੱਸ ! ਇਸੇ ਕਰਕੇ ਤਾਂ ਲਿਖਿਆ ਹੈ । ਖੁਬ ਤੇਰੀ ਪਗੜੀ ਪਗੜੀ ਇਸੇ ਕਾਲ ਦੇ ਵਲਿੱਸ ਦਸਦੀ ਹੈ, ਉਤਪਤੀ ਤੇ ਪਰਲੈਂ ਦੇ ਚੱਕਰ, ਮਨਵੰਤਰਾਂ ਦੇ ਵਲਿੱਸ । ਵਾਹ ! ਵਾਹ ਸ੍ਰੀ ਨਾਮਦੇਵ ਜੀ ਵਾਹ ! ਵਾਹ ! ਆਪ ਜੀ ਦੀ 'ਕਾਲ' ਦੀ ਛੋਟੇ ਸਚਿੜ੍ਹ, ਪਚਿੜ੍ਹ, ਬਚਿੜ੍ਹ (Picturesque) ਹੈ । ਤੇ ਕਾਲ ਦਾ ਬੋਲ ਕੀਕਣ ਮਿੱਠਾ ਹੈ ? ਇਸ ਲਈ ਜੁ ਇਸਦੇ ਕਢਾਏ ਅਸੀਂ ਸੈਕੜੇ ਸਾਲ ਕੱਢ ਛੱਡਦੇ ਹਾਂ, ਨਹੀਂ ਤਾਂ ਇਕ ਰਾਤ ਗੁਜਰਨੀ ਵੀ ਮੁਸਕਲ ਹੋ ਜਾਵੇ (ਮੀਠੇ ਤੇਰੇ ਬੋਲ) !

ਹੁਣ ਅੰਤ ਦਾ ਪੁਸ਼ਨ ਇਹਹੈ ਜੁ ਮੁਕਤੀ ਕਦ ਮਿਲਦੀ ਹੈ ? ਤਦ ਜਦ ਪ੍ਰਾਣੀ ਰਜੀ ਗੁਣ, ਤਮੇਗੁਣ, ਸਤੇ ਗੁਣ ਦੀਆਂ ਤਿੰਨੇ ਪਉੜੀਆਂ ਟੱਪ ਕੇ ਉਪਰ ਜਾਵੇ । ਰਜੀ ਗੁਣ ਕੀ ਹੈ ? ਇਸ ਵਿਚ ਮਨ ਚੰਚਲ ਹੈ, ਮਾਇਆ ਦੇ ਪਿਛੇ ਘੱੜੇ ਵਾਂਗ ਸਰਪਟ ਦੌੜਦਾ ਹੈ (ਅਵਸ ਵਾਂਗ) । ਤਮੇ ਗੁਣ ਕੀ ਹੈ ? ਇਸ ਵਿਚ ਮਨ ਇਤਨਾ ਚੰਚਲ ਨਹੀਂ, ਪਰ ਸਰੀਰ ਦੇ ਤ੍ਰਾਣ ਦਾ ਬਹੁਤ ਮਾਣ ਹੈ ਜੁ ਮੈਂ ਐਡਾ ਵੱਡਾ ਕੁਭਕਰਣ ਵਾਂਗ ਹਾਂ ਇਹ ਅਭਮਾਨ ਹਾਥੀ ਵਾਲਾ ਹੈ (ਰਾਜ ਵਾਂਡ) । ਤੇ ਸਤੇ ਗੁਣ ਕੀ ਹੈ ? ਇਸ ਵਿਚ ਸੀਤਲਤਾ ਹੈ ਤੇ ਇਸ ਵਿਚ ਸਭ ਤੋਂ ਜ਼ਿਆਦਾ ਮੁਰਾਤਬਾ ਇੰਦਰ ਦਾ ਜੇ ਹੈ ਦੇਵਤਿਆਂ ਦਾ ਰਾਜਾ ਹੈ (ਨਰਹਿ-ਨਰਿੰਦ) । ਪਰ ਇੰਦਰ ਨੂੰ ਸੂਖਮ ਹਉਮੈ ਹੈ ਇਸ ਲਈ ਕਾਲ ਦੇ ਵਸ ਹੈ । ਮੁਕਤੀ ਤਾਂ ਤਦ ਹੈ ਜੇ ਇਨ੍ਹਾਂ ਸਾਰਿਆਂ ਦੇ ਪਤੀ-ਵਾਹਿਗੁਰੂ-ਦੀ ਛਤਰ ਛਾਇਆ ਹਠ ਆਵੇ । ਇਸ ਕਰਕੇ ਨਾਮੇ ਦਾ ਸੁਆਮੀ ਯਾ ਮੁਕਤੀ

ਦਾ ਦਾਤਾ (ਮੁਕੰਦ) ਜੋ ਹੈ ਓਹ ਅਸਪਤਿ, ਗਜਪਤਿ, ਨਰਹਿ ਨਾਰਿੰਦ ਹੈ ਤੇ ਸਭ ਦੁਨੀਆਂ ਦਾ ਰਾਜਾ ਹੈ (ਮੀਰ)। ਓਹ ਕੋਈ ਸਰਗੁਣ-ਮੁਗਲ ਨਹੀਂ। ਨਹੀਂ ਨਹੀਂ, ਓਹ ਵਾਹਿਗੁਰੂ ਤਾਂ ਅਠਾਰਾਂ ਹਜ਼ਾਰ ਆਲਮਾਂ ਵਿਚ ਇਕੋ ਹੀ ਰਮ ਰਿਹਾ ਹੈ (ਚੰਦੀਂ ਹਜ਼ਾਰ ਆਲਮ ਏਕਲ ਖਾਨਾ)। ਓਹੋ ਹੀ ਤਾਂ ਸਾਵਲ—ਬਰਨ ਹੈ, ਓਹੋ ਹੀ ਤਾਂ ਮਨਮੋਹਣ ਹੈ, ਸ਼ਾਮਸੁਦਰ ਹੈ ਅਕਾਲ ਪੁਰਖ ਹੈ !!! ਹਾਂ ਜੀ ਇਹ ਅਵਸਥਾ ਸੱਚ—ਬੰਡ ਦੀ ਅਵਸਥਾ ਹੈ, ਇਥੇ ਕਾਲ ਰੂਪੀ ਮੁਗਲ ਦੀ ਸੁਣਵਾਈ ਨਹੀਂ। ਕਾਲ ਤਾਂ ਬਿਨਾਸੀ ਚੱਕਰ ਦਾ ਮਾਲਕ ਹੈ, ਪਰ ਗੁਰੂ ਅਕਾਲ ਹੈ, ਨਿਹਚਲ-ਆਸਣ ਤੇ ਬੈਠਾ ਹੈ। ਇਹ ਨਿਹਚਲ ਆਸਣ ਕੀਕਣ ਲਭਦਾ ਹੈ ? ਪਰਮ ਪਿਤਾ ਜੀ ਦਸਦੇ ਹਨ ਜੁ ਵਾਹਿਗੁਰੂ ਜੀ ਦਾ ਸੁਆਸ ਸੁਆਸ ਸਿਮਰਨ ਕਰਨ ਨਾਲ ਇਸ ਪ੍ਰ—ਪਦਵੀ—ਨਿਸਚਲ—ਆਸਣ—ਦੀ ਪ੍ਰਾਪਤੀ ਹੈ :—

“ਸੰਤ ਪ੍ਰਸਾਦਿ ‘ਨਿਹਚਲੁ—ਘਰੁ’ ਪਾਇਆ ।
ਸਰਬ ਸੂਖ ਫਿਰਿ ਨਹੀਂ ਡੋਲਾਇਆ ॥ ੧ ॥
ਗੁਰੂ ਧਿਆਇ ਹਰਿ ਚਰਨ ਮਨਿ ਚੀਨੇ ।
ਤਾਤੇ ਕਰਤੇ ‘ਅਸਥਿਰੁ’ ਕੀਨੇ ॥ ੧ ॥ ਰਹਾਉ ॥
ਗੁਣ ਗਾਵਤ ਅਚੁਤ ਅਵਿਨਾਸੀ ।
ਤਾਤੇ ਕਾਟੀ ,ਜਮ’ ਕੀ ’ਛਾਸੀ ॥ ੨ ॥
ਕਰਿ ਕਿਰਪਾ ਲੀਨੇ ਲਤਿ ਲਾਏ ।
ਸਦਾ ਅਨਦੂ ਨਾਨਕ ਗੁਣ ਗਾਏ । ੩ ॥ ੩੦ ॥ ੩੯ ॥

(ਸੂਹੀ ਮ: ੫)

ਇਥੇ ਪੁੱਜਕੇ ਕਾਲ ਧੂਰ ਹੋਣਾਂ ਰਹਿ ਗਿਆ। ਪਰ ਪੁੱਜੇ ਕਿਥੈ ? ਸੋ ਪੰਚਮ-ਪਿਤਾ ਜੀ ਆਪ ਹੀ ਦਸਦੇ ਹਨ :—

“ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹਰਿ ਹੇਤ ।
ਉਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ.....।
'ਨਿਹਚਲ—ਆਸਣੁ' ਮਿਟੀ ਚਿੰਤ, ਨਾਹੀਂ ਡੋਲੇਤ ।
ਭਰਮੁ ਭੁਲਾਵਾ ਮਿਟੀ ਗਇਆ, ਪ੍ਰਭ ਪੇਖਤ ਨੇਤ ।”

(ਬਿਲਾਵਲੁ ਮ: ੫)

ਭਾਵ ਜਦ ਸਿਮਰਨ ਦੁਆਰਾ ਨਿਹਚਲ ਆਸਣ ਪਾਈਦਾ ਹੈ ਤਦ ਇਨ੍ਹਾਂ ਨਿਜ ਨੈਣਾਂ ਨਾਲ ਵਾਹਿਗੁਰੂ ਜੀ ਦਾ ਦਰਸ਼ਨ ਕਰੀਦਾ ਹੈ ;

... ਦ੍ਰੋਪਦੀ ਦੇ ਚੀਰ ਹਰਨ ਵਾਲੀ ਕਥਾ ਤੇ 'ਕਾਲ' 'ਅਕਾਲ' ਦਾ ਪਰਸਪਰ ਸੰਬੰਧ ਅੱਗੇ ਚਲਕੇ ਕੀਤਾ ਜਾਵੇਗਾ ।

¹ਕਾਲ ਦੀ ਕੈਦ ।

੧੨.

ਦ੍ਰੋਪਦੀ ਕੈਣ ਹੈ ? ਮਾਇਆ !

ਸਤ ਮਾਨਸਿਕ ਕੋਠੜੀਆਂ

(Seven Mental Sheaths)

‘ਦ੍ਰੋਪਦੀ’ ਕਿਸ ‘ਕੋਠੜੀ’ ਵਿਚ ਵਸਦੀ ਹੈ ?

“ਕੋਠਰੇ ਮਹਿ ਕੋਠਰੀ ‘ਪਰਮ-ਕੇਠੀ’ ਬੀਚਾਰਿ ।”

(ਕਬੀਰ ਜੀ)

ਦ੍ਰੋਪਦੀ ਜੀ ਦੇ ਚੀਰ-ਹਰਨ ਵਾਲੀ ਕਬਾ ਪਿਛੇ ਆ ਚੁੱਕੀ ਹੈ, ਨਾਲੇ ‘ਦ੍ਰਾਰਕਾ-ਨਗਰੀ’ ਦੇ ਬਾਹਰ ਬੈਠਣ ਵਾਲੇ ‘ਮੁਗਲ’ ਦੀ। ਜਿਨ੍ਹਾਂ ਸਜਨਾਂ ਨੇ ਗਹੁ ਨਾਲ ‘ਮੁਗਲ’ ਵਾਲੀ ਗਾਬਾ ਪੜ੍ਹੀ ਹੋਵੇਗੀ ਉਨ੍ਹਾਂ ਨੂੰ ਨਿਸਚਾ ਹੈ ਗਿਆ ਹੋਵੇਗਾ ਜੁ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਪਹਿਲਾਂ ਜਿਹੜੇ ਭਗਤ ਸਨ ਉਹ ਆਮ ਤੌਰ ਤੇ ਆਪਣੀ ਆਤਮ ਵਿਚਾਰ ਛੁਪੇ ਹੋਏ ਅੱਖਤਾਂ ਤੇ ਸਕਲਾਂ (Veiled myths) ਵਿਚ ਪ੍ਰਗਟ ਕਰਦੇ ਸਨ (ਜਿਹਾ ਕਿ ‘ਮੁਗਲ’=ਜਮ)। ਸ੍ਰੀ ਗੁਰੂ ਨਾਨਕ ਦੇਵ ਨਿਰੰਕਾਰੀ ਜੀ ਵਿੱਚ ਵਿਸ਼ੇਸ਼ ਵਾਧਾ ਇਹੋ ਹੀ ਤਾਂ ਸ੍ਰੀ ਜੁ ਉਨ੍ਹਾਂ ਨ ਪੁਰਾਣਕ ਗਾਬਾ (allegory) ਅੱਵਲ ਤਾਂ ਵਰਤੀ ਹੀ ਨਹੀਂ, ਤੇ ਜੇ ਕਿਧਰੇ ਵਰਤੀ ਹੈ ਤਾਂ ਜਿਰਫ ਇਸ ਲਈ ਜੁ ਥੋੜੀ ਗੁਰਮੁਖਾਂ ਨੂੰ ਇਹ ਨਿਰੰਕਾਰੀ-ਬਾਣੀ ਪੜ੍ਹਕੇ ਪਿਛਲੇ ਵੇਦ, ਸਾਸਤ੍ਰਾਂ ਤੇ ਪੁਰਾਣਾਂ ਦੀਆਂ ਕਬਾਂ ਦੀ ਵੀ ਸੇਝੀ ਹੋ ਜਾਵੇ। ਪੁਰਾਣ ਅਤੇ ਦੂਜੇ (Epic) ਸਾਸਤ੍ਰਾਂ ‘ਰਮਾਇਣ’ ਤੇ ਮਹਾ-ਭਾਰਤ ਵੀ ਗੁਣਕਾਰੀ ਲਗਾਤਾਰ ਗਾਬਾਵਾਂ (Sustained allegories) ਹਨ। ਪਧ ਉਨ੍ਹਾਂ ਦੇ ਲੇਖਕ-ਕਵੀਆਂ ਦੀ ਕਲਮ ਵਿੱਚ ਇਤਨੀ ਸ਼ਕਤੀ ਹੈ ਜੁ ਅਸੀਂ ਅੱਜ ਇਹ ਨਹੀਂ ਜਾਣਦੇ ਜੁ ਇਹ ਕਬਾਵਾਂ ਹਨ; ਉਲਟੇ ਇਹ ਸਮਝਦੇ ਹਾਂ ਜੁ ਸੱਚ ‘ਮੁੱਚ ‘ਹਨੂਮਾਨ’ ਹਵਾ ਦਾ ਪੁੜ੍ਹ ਪਵਣ-ਪੁੱਤ੍ਰ ਹੋਕੇ ਵੀ ਸਾਡੇ ਵਾਡ ਹੀ ਸੀ। ਤੇ ‘ਦ੍ਰੋਪਦੀ’ ਬਾਬਤ ਭਾਵੇਂ ਲਿਖਿਆ ਹੈ ਜੁ ਇਹ ਕਿਸੇ ਮਾਂ ਦੀ ਕੁੱਖ ਤੋਂ ਨਹੀਂ ਜੰਮੀ ਸਗੋਂ ‘ਯੱਗ’ ਵਿਚੋਂ ਨਿਕਲੀ ਸੀ

²ਵੇਖੋ ‘ਕ੍ਰਿਸ਼ਨ ਲੀਲਾ ਰਹਸ਼ਯ’ ਤੇ ‘ਰਮਾਇਣ ਰਹਸ਼ਯ’ ਪੁਸਤਕਾਂ (ਅੰਮ੍ਰਿਤ ਪ੍ਰੈਸ ਤਰਨ ਤਾਰਨ) ਜਿਨ੍ਹਾਂ ਵਿੱਚ ਇਨ੍ਹਾਂ ਗਾਬਾਂ ਦੀ ਅਧਿਆਤਮਕ ਲੀਲਾ ਲੇਖਕ ਨੇ ਥੋੜ੍ਹੂਕੇ ਲਿਖੀ ਹੈ।

ਤੇ ਇਸਦਾ ਭਰਾ 'ਪ੍ਰਸ਼ਟ ਦੁਮਨ' ਵੀ ਇਸੇ ਤਰ੍ਹਾਂ ਜੰਮਿਆ ਸੀ, ਪਰ ਫਿਰ ਵੀ ਅਸੀਂ ਇਨ੍ਹਾਂ ਨੂੰ ਇਤਿਹਾਸਕ ਹਸਤੀਆਂ (Historic (Personalities) ਸਮਝਦੇ ਹਾਂ। ਇਸੇ ਤਰ੍ਹਾਂ ਗਾਥਾ (allegory) ਵਿਚ ਕਈ ਜਗ੍ਹਾ ਇਕ ਹੋਰ ਕਥਾ ਆਉਂਦੀ ਹੈ ਜੇ ਸੀ ਰਾਮ ਚੰਦ੍ਰ ਜੀ ਮਹਾਰਾਜ ਨੇ ਪੱਥਰ ਤਾਰੇ। ਹੁਣ ਇਸਦਾ ਸਾਫ਼ ਭਾਵ ਹੈ ਜੁ ਉਨ੍ਹਾਂ ਨੇ ਮਨਮੁਖਾਂ ਨੂੰ ਤਾਰਿਆ। ਪਰ ਅਜ ਅਸੀਂ ਅਸਲ ਘੁੰਡੀ ਨੂੰ ਛੱਡ ਇਹੋ ਹੀ ਸਮਝਦੇ ਹਾਂ ਜੁ ਸ਼ਾਇਦ ਸੈਲ ਪੱਥਰ ਨੂੰ ਪਾਣੀ ਵਿਚ ਬਿਨਾਂ ਕਿਸਤੀ ਦੇ ਤਰਾਇਆ ਹੋਵੇ। ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਇਹ ਘੁੰਡੀਆਂ ਬੜੀ ਅੱਛੀ ਤਰ੍ਹਾਂ ਬੋਲ੍ਹੀਆਂ ਹਨ। ਯਥਾ :—

'ਮਨਮੁਖ ਪਥਰੁ 'ਸੈਲੁ ਹੈ ਧ੍ਯੁਗੁ ਜੀਵਣ ਫੀਕਾ ॥

ਜਲ ਮਹਿ ਕੇਤਾ ਰਾਖੀਐ ਅਭ 'ਅੰਤਰਿ ਸੂਕਾ ॥

[ਆਸਾ ਮ: ੧]

'ਮਨਮੁਖ ਪਾਥਰੁ ਸੈਲੁ ਨ ਭੀਜੈ'

(ਮਾਤ੍ਰ ਮ: ੫)

ਭਾਵ ਮਨਮੁਖ ਹੀ 'ਪੱਥਰ' ਹੈ, ਹੋਰ ਕੋਈ ਨਹੀਂ। ਪਤਾ ਲੱਗਾ ਜੁ ਅਹੌਲਿਆ (ਗਊਤਮ ਰਿਸ਼ੀ ਦੀ ਇਸਤਰੀ) ਜੋ 'ਸੈਲ-ਪੱਥਰ' ਹੋਈ ਸੀ ਉਸ ਨੂੰ ਕਿਸ ਤਰ੍ਹਾਂ ਸ੍ਰੀ ਰਾਮ ਚੰਦ੍ਰ ਜੀ ਨੇ ਤਾਰਿਆ! ਉੱਤਰ ਇਹ ਹੈ ਜੁ ਅਹੌਲਿਆ ਆਚਾਰ ਤੋਂ ਗਿਰ ਕੇ 'ਮਨਮੁਖ' ਹੋ ਗਈ ਸੀ ਤੇ ਫਿਰ ਸਤਸੰਗ ਸਿਮਰਨ ਨਾਲ 'ਸੁਰਜੀਤ' ਹੋਈ, ਭਾਵ ਗੁਰਮੁਖ ਹੋਈ :—

"ਸਿਮਰਨ ਦ੍ਰੋਪਦ-ਸੁਤੁ" ਉਧਰੀ ॥

ਗਊਤਮ-ਸਤੀ "ਸਿਲਾ" ਨਿਸਤਰੀ ॥

[ਗੋਡ ਨਾਮ ਦੇਵ ਜੀ]

ਇਸ ਕਰਕੇ 'ਪੱਥਰ ਦਾ ਤਰਨਾ' ਇੱਕ ਅਲੰਕਾਰ ਹੈ। ਪਰ ਜੇ ਅਸੀਂ ਇਹ ਨ ਸਸ਼ੀਏ ਤੇ ਸਿਧੇ ਅਰਥ ਲਈਏ ਤਾਂ ਅਸੀਂ ਭੁਲੇਖੇ ਵਿਚ ਪੈ ਜਾਂਦੇ ਹਾਂ। ਸਾਰ ਇਹ ਇਹ ਕਿ ਜਦ ਸਿਮਰਨ ਕਰਕੇ ਨਾਮ-ਗੂਪੀ ਸੱਤਾ ਗੁਰਮੁਖ ਦੇ ਅੰਦਰ ਇਕੱਠੀ ਹੁੰਦੀ ਹੈ ਤਦ ਉਹ ਆਪਣੇ ਆਪ ਨੂੰ ਨਵੀਂ ਦੁਨੀਆਂ ਵਿਚ ਵੇਖਦਾ ਹੈ, 'ਪੱਥਰ'-ਜੂਨ ਤੋਂ ਨਿਕਲ ਕੇ ਚੇਤਨ-ਆਤਮਾ ਦੀ ਗੋਦ ਵਿਚ ਆ ਲੇਟਦਾ ਹੈ। ਇਸ ਤਥਦੀਲੀ ਦੇ ਕਰਨ ਵਾਲੀ ਗੁੱਝੀ-ਕੁੰਜੀ 'ਨਾਮ' ਹੈ ਦੋ ਦੁਰਮਤ ਨੂੰ ਗੁਰਮਤ ਵਿਚ ਬਦਲਦੀ ਹੈ। ਫਿਰ ਗੁਰਮਤਿ ਦੁਆਰਾ ਸਾਨੂੰ ਪਤਾ ਲਗਦਾ ਹੈ ਜੇ ਗੋਵਰਧਨ-ਪਹਾੜ (ਭਾਵ-ਜਗਤ) ਨੂੰ ਆਤਮਾ (ਕ੍ਰਿਸ਼ਨ) ਨੇ ਕੀਕਣ ਚੁੱਕਿਆ ਹੋਇਆ ਹੈ, ਤੇ 'ਪੱਥਰ' ਕੀਕਣ ਸਮੁੰਦਰੋਂ ਪਾਰ ਤਰਦਾ ਹੈ :—

੧ ਪੱਥਰ ਵਾਂਝ ਕਠੋਰ ਚਿੱਤ ।

੨ ਚਿਲ ਸੂਨ ਹੈ ।

੩ ਦ੍ਰੋਪਦ ਦੀ ਲੜਕੀ ਵੂਪਵੀ ।

੪ ਅਹੌਲਿਆ ।

੫ ਸੈਲ ਪੱਥਰ-ਮਨਮੁਖ ਆਚਾਰ ਤੋਂ ਗਿਰੀ ਹੋਈ ।

“ਗੁਰਮਤ ਕਿਸ਼ਨਿ’ ਗਵਰਧਨ ਧਾਰ ॥
ਗੁਰਮਤਿ ਸਾਇਰਿ’ ਪਾਹਣਾ ਤਾਰੇ ॥
ਗੁਰਮਤਿ ਲੈਹੁ ‘ਪਰਮਪਦੁ ਪਾਈਐ ॥
ਨਾਨਕ ਗੁਰਿ ਭਰਮੁ ਚੁਕਾਇਆ ॥”

(ਮਾਤ੍ਰ ਮ. ੧)

ਭਾਵ ਜਦ ਨਾਮ ਰੂਪੀ ‘ਆਤਮਾ’ ਦੇ ਪ੍ਰਤੱਖ ਦਰਸ਼ਨ ਹੁੰਦੇ ਹਨ ਤਾਂ ਉਪਰ ਲਿਖੇ ਸਭ ਭਰਮ ਦੂਰ ਹੋ ਜਾਂਦੇ ਹਨ, ਤੇ ਪਤਾ ਲਗਦਾ ਹੈ ਜੇ ‘ਮਹਾਂ ਭਾਰਤ’ ਦਾ ਯੂਧ ਵੀ ਵਾਸਤਵ ਵਿਚ ਸਾਡ ਆਪਣੇ ਅੰਦਰ ਹੀ ਹੈ। ਇਕ ਪਾਸੇ ਦੇਵੀ ਗੁਣ (ਪਾਂਡੇ) ਹਨ ਦੁਸਰੇ ਪਾਸੇ ਅਸੁਰੀ (ਕੈਰੋ); ਤੇ ਲੜਾਈ ਕਰਾਉਣੇ ਵਾਲਾ ਆਤਮਾ ਜੈ ਕਿਸ਼ਨ, ਦੂਰ-ਯੈਨ ਨੂੰ ‘ਦੂਰ’ ਇਸ ਵਾਸਤੇ ਆਖਿਆ ਹੈ ਜੇ ਉਸਦਾ ‘ਯੂਧ’ ਦੁਰ’ ਹੈ,—ਭਾਵ ਦੂਰ ਕਾਰਨ ਵਾਲਾ, ਹੰਗਤਾ ਨੂੰ ਵਧਾਣ ਵਾਲਾ। ਤੇ ‘ਯੂਧਿਸ਼ਟਰ’ ਗੁਰਮੁਖ ਇਸ ਲਈ ਹੈ ਜੁ ਉਹ ਆਪਣੇ ‘ਧਰਮ’ ਰੂਪੀ ‘ਇਸ਼ਟ’ ਨੂੰ ਮੁਖ ਰਖ ਕੇ ਯੂਧ ਵਿਰ ਪੈਰ ਰਖਦਾ ਹੈ। ਦ੍ਰੋਪਦੀ ਦ੍ਰੋਪਦ ਰਾਜੇ ਦੀ ਲੜਕੀ ਹੈ ਭਾਵ ਉਸ ਰਾਜੇ ਦੀ ਧੀ ਜੇ ਧ—ਪਦਵੀ ਤੇ ਪਹੁੰਚਿਆ ਹੈ। ਉਸਦਾ ਇਕ ਪੁੱਤਰ ‘ਧਿਸ਼ਟ ਦੁਮਨ’ (ਬ੍ਰਹਮ ਗਿਆਨ) ਹੈ, ਤੇ ‘ਏਕ ਲੜਕੀ ਦ੍ਰੋਪਦੀ। ਅਸਾਂ ਵੇਖਣਾ ਹੈ ਜੁ ਦ੍ਰੋਪਦੀ ਕੈਣ ਹੈ? ਇਸ ਘੁੰਡੀ ਨੂੰ ਬੋਲ੍ਹਣ ਲਈ ਸਾਨੂੰ ਸਰੀਰ ਦੀ ਅੰਤ੍ਰੀਵ ਰਚਨਾ (Metaphysics) ਜਾਣਨੀ ਲੱਝੀਦੀ ਹੈ।

ਸੱਤ ਮਾਨਸਿਕ ਕੋਠੀਆਂ

ਅਸੀਂ ਪਿੱਛੇ ਸੰਖੇਪ ਨਾਲ ਨਿਰਣਾ ਕਰ ਆਏ ਹਾਂ ਜੇ ਸਾਡੇ ਅੰਦਰ ਤਿੰਨ ਕੋਠੀਆਂ ਹਨ। ਇਕ ਤਨ ਦੀ, ਦੂਜੀ ਮਨ ਦੀ, ਤੀਜੀ ਧੂਰ ਅੰਦਰ ਆਤਮਾ ਦੀ। ਪਰ ਹੁਣ ਅਸਾਂ ਇਨ੍ਹਾਂ ਤਿੰਨਾਂ ਕੋਠੀਆਂ ਨੂੰ ਵਿਸਥਾਰ ਪੂਰਬਕ ਬੋਲ੍ਹਕੇ ਵੇਖਣਾ ਹੈ, ਕਿਉਂਕਿ ਤਨ ਦੇ ਗੁੜੇ ਭੇਦ ਤੇ ਦੇਹੀ ਨਗਰੀ ਦੀ ਬਣਤਰ ਤਦ ਹੀ ਪਤਾ ਲਗਦੀ ਹੈ ਜੇ ਉਨ੍ਹਾਂ ਹਿਸਿਆਂ ਦੇ ਅੱਡ ਅੱਡ ਹਾਲ ਪਤਾ ਲਗਣ। ਇਸ ਕਰਕੇ ਇਨ੍ਹਾਂ ਤਿੰਨਾਂ ਕੋਠੀਆਂ ਨੂੰ ਅਸੀਂ ਅੱਗੇ ਸੱਤਾਂ ਹਿੱਸਿਆਂ ਵਿਚ ਵੰਡਕੇ ਹਰ ਇਕ ਕੋਠੀ ਦਾ ਹਾਲ ਭਿੰਨ ਭਿੰਨ ਵਖਾਂਗੇ ਤੇ ਅੰਤ ਨੂੰ ਸਮੁੱਚੀ ਨਜ਼ਰ ਮਾਰਕੇ ਇਸ ਨਤੀਜੇ ਉਪਰ ਪਹੁੰਚਣ ਦੀ ਕੋਸ਼ਿਸ਼ ਕਰਾਂਗ ਜੁ ਟੁਕੜੀ ਕਿਸ ਕੋਠੀ ਵਿਚ ਅੱਪੜਨ ਉਪਰ ਹੈ। ਭਾਵ ਸਹਿਜ ਰਸ ਜੋ ਸਿੱਖੀ ਦਾ ਮੁੱਖ ਮੰਤਵ ਹੈ ਉਹ ਕਿਸ ਵਿਚ ਹੈ ਉਹ ਕਿਸ ਵਿਚ ਹੈ। ਜੇ ਬਾਹਰੋਂ ਅੰਦਰ ਵੱਲ ਜਾਈਏ, ਭਾਵ ਸਥਲ ਸਰੀਰ ਤੋਂ ਸੂਖਮ ਆਤਮਾ ਵੱਲ ਹੌਲੀ ਹੌਲੀ ਉਪਰ ਚੜ੍ਹੀਏ ਤਾਂ ਸਾਡੇ ਅੰਦਰ ਇਹ ਸੱਤ ‘ਕੋਠੀਆਂ’ ਆਉਣਗੀਆਂ :—

1 ਆਤਮਾ।

2 ਸਮੁੱਚ ਭਾਵ ਸੰਸਾਰ-ਸਾਗਰ।

3 ਮਨਮੁਖ ਰੂਪੀ ਪੱਥੜ।

4 ਯੂਧ = ਲੜਾਈ + ਇਸ਼ਟਰ = ਇਸ਼ਟ (ਧਰਮ) ਵਿਚ ਇਸ਼ਿਤ। 5 ਦ੍ਰੋਪਦੀ = ਧ + ਪਦ = ਜੋ ਧ (ਅਟਲ) ਪਦਵੀ ਤੇ ਪਹੁੰਚ ਚੁਕਾ ਹੋਵੇ।

੧ ਤਨ ਮਈਂ ਕੋਠੀ

ਇਹ ਤਨ ਸਬੂਲ ਹੈ ਤੇ ਪੰਚ ਭੂਤਾਂ¹ ਦਾ ਬਣਿਆ ਹੋਇਆ ਹੈ। ਜਦ ਕਿਸੇ ਪ੍ਰਾਣੀ ਨੂੰ ਤੱਕੀਏ ਤਾਂ ਪਹਿਲੇਂ ਪਹਿਲ ਉਸ ਦਾ ਤਨ ਹੀ ਨਜ਼ਰ ਆਉਂਦਾ ਹੈ ਤੇ ਅਸੀਂ ਆਖਦੇ ਹਾਂ ਜੁ ਫੁਲਾਣਾ ਸੋਹਣਾ ਹੈ, ਅਮਕਾ ਉੱਚਾ ਹੈ, ਦੂਜਾ ਪਿੱਦੀ ਕਦ ਵਾਲਾ, ਇਤਿਆਦਿ। ਇਸ ਸਰੀਰ ਵਿਚ 'ਨਉਂ' ਦਰਵਾਜ਼ੇ ਯਾ 'ਗੋਲਕਾਂ' ਹਨ :—

'ਦੇਹੀ ਨਗਰੀ ਨਉਂ ਦਹਾਵਜੇ ਸੋ ਦਸਵਾ ਗੁਪਤੁ ਰਹਾਤਾ ਹੈ।'
(ਮਾਰੂ ਸੌਲਹੇ ਮ ੧)

ਨੌ ਗੋਲਕਾਂ ਇਹ ਹਨ :—ਦੇ ਨੇਤ੍ਰ, ਦੋ ਕੰਨ, ਨਾਸਕਾਂ, ਇੱਕ ਮੂੰਹ, ਇੱਕ ਗੁਦਾ, ਇਕ ਪਸ਼ਾਬ ਵਾਲੀ ਨਾਲੀ। ਦਸਵੀਂ ਮੌਰੀ (ਗੁਪਤ ਗੋਲਕ) ਸਿਮਰਨ ਦੁਆਰਾ ਹੀ ਖੁੱਲ੍ਹਦੀ ਹੈ। ਜੋਗੀ ਇਸ ਮੌਰੀ ਨੂੰ 'ਦਿਮਾਗ' ਵਿਚ ਆਖਦੇ ਹਨ, ਕਿਉਂਕਿ 'ਦਿਮਾਗ' ਸਰੀਰ ਚਲਾਣ ਦੀ ਕਲਾ ਹੈ। ਪਰ ਵਾਸਤਵ ਵਿਚ ਜਦ ਸਿਮਰਨ ਕਰਨ ਉਪਰ ਸ਼ਬਦ ਰੰਮ ਰੰਮ ਵਿਚ ਚੰਦਾ ਹੈ ਤਾਂ ਦਸਵੀਂ ਗੋਲਕ ਸਾਰੇ ਸਰੀਰ ਨੂੰ ਹੀ ਸਮਝਣਾ ਚਾਹੀਦਾ ਹੈ; ਕਿਉਂਕਿ ਚੰਣ ਵਾਲੇ ਰੰਮ ਤਾਂ ਸਾਰੇ ਸਰੀਰ ਉਪਰ ਹੀ ਹਨ। ਇਸ 'ਨਗਰੀ' ਨੂੰ 'ਪੰਚ ਬਟਵਾਰੇ' ਭਾਵ ਕਾਮ; ਕ੍ਰੋਧ; ਲੋਭ; ਮੋਹ, ਅਹੰਕਾਰ ਰੂਪੀ ਚੇਰ ਲਗੇ ਹੋਏ ਹਨ ਜੋ ਇਸ ਵਿਚੋਂ 'ਅਮ੍ਰਿਤ' ਰੂਪੀ ਤੌਸੇ ਨੂੰ ਲੁਟਦੇ ਹਨ ਤੇ ਜੀਵ ਨੂੰ ਆਪਣੇ ਰਸ ਤੋਂ ਭੁਲਾਈ ਬੈਠੇ ਹਨ। ਜਦ ਇਹ 'ਪੰਚ ਦੂਤ' ਵਸ ਹੋ ਜਾਣ ਤਾਂ ਆਪਾ—ਰਸ ਭਾਵ ਸਹਿਜ ਰਸ ਦਾ ਪ੍ਰਗਾਸ ਹੁੰਦਾ ਹੈ :—

ਦੇਹੀ ਨਗਰਿ ਕੋਟਿ ਪੰਚ ਚੰਤ ਬਟਵਾਰੇ
ਤਿਨ ਕਾ ਥਾਉ ਥੇ ਗਵਾਇਆ।

(ਤੁਖਾਰੀ ਮ: ੪)

'ਦਸਵਾ ਦੁਆਰ' ਤਦ ਖੁੱਲ੍ਹਦਾ ਹੈ ਜੋ ਹਿਰਦੇ ਨੂੰ ਸਿਮਰਨ ਵਿਚ ਅਸਥਿਰ ਕਰਕੇ ਬਿਰਤੀਆਂ ਨੂੰ ਬਾਹਰ ਜਾਣ ਤੋਂ ਹੋੜ ਕੇ ਆਪਣੇ ਆਪ ਵਿਚ ਲੀਨ ਕਰੀਏ। ਇਸ ਤਰ੍ਹਾਂ ਅੰਦਰ ਧਿਆਨ ਹੋਣ ਨਾਲ 'ਗੁਪਤ ਗੋਲਕ' ਲੱਭਦੀ ਹੈ :—

'ਨਗਰੀ ਏਕੈ ਨਉਂ ਦਰਵਾਜੇ
ਪਾਵਰੁ ਬਰਜਿ ਰਹਾਈ।
ਤਿਕੁਟੀ ਛੂਟੈ ਦਸਵਾ ਦਰੁ ਖੂਲੈ
ਤਾਂ ਮਨੁ ਖੀਵਾ ਭਾਈ।'

(ਕੇਦਾਰਾ ਕਬੀਰ ਜੀ)

1 ਭਾਵ ਤਨ ਦੀ ਸ਼ਕਲ ਵਾਲੀ ਕੋਠੀ—ਤਨਮਈ। 2 ਅਪੁ (ਪਾਣੀ), ਤੋਜ (ਅੱਗ), ਥਾਈ ਪ੍ਰਿਸਮੀ ਆਕਾਸਾ।

ਇਸੇ ਸਰੀਰ ਵਿੱਚ ਬਾਹਰ ਮੁਖੀ ਦਸ ਇੰਦਰੀਆਂ (ਪੰਜ ਗਿਆਨ ਤੇ ਪੰਜ ਕਰਮ) ਸਾਨੂੰ ਬਾਹਰਲੀਆਂ ਚੀਜ਼ਾਂ ਦਾ ਗਿਆਨ ਕਰਾਉਂਦੀਆਂ ਹਨ। ਪੰਜ ਗਿਆਨ ਇੰਦਰੀਆਂ ਕੇਨ, ਨੌਜ਼, ਰਸਨਾ, ਨੱਕ ਤੇ ਤੁਚਾ ਹਨ ਇਹ ਇੰਦ੍ਰੀਆਂ ਬਾਹਰਲੀਆਂ ਚੀਜ਼ਾਂ ਦੀ ਹਾਲਤ ਮਨ ਨੂੰ ਦੱਸਦੀਆਂ ਹਨ।

ਪੰਜ ਕਰਮ-ਇੰਦ੍ਰੀਆਂ ਓਹ ਹਨ ਜੋ ਮਨ ਰੂਪੀ ਹਾਕਮ ਦੇ ਇਸ਼ਾਰੇ ਉਪਰ 'ਕਰਮ' ਕਰਦੀਆਂ ਹਨ। ਕਰਮ ਇੰਦ੍ਰੇ ਇਹ ਹਨ ਮੂੰਹ ਜੋ ਖਾਂਦਾ ਤੇ ਬੋਲਦਾ ਹੈ, ਹੱਥ ਜੋ ਲਿਖਦੇ ਤੇ ਕੰਮ ਕਰਦੇ ਹਨ, ਪੈਰ ਜੋ ਟੁਰਦ ਹਨ, ਗੁਦਾ ਜੋ ਗੰਦਾ ਮਾਦਾ ਬਾਹਰ ਕੱਢਦੀ ਹੈ, ਤੇ ਲਿੰਗ ਜੋ ਸੱਤਾਨ ਪੈਦਾ ਕਰਨ ਯਾ ਗੰਦਾ ਪਾਣੀ ਖਾਰਜ ਕਰਨ ਦੇ ਕੰਮ ਆਉਂਦਾ ਹੈ। ਇਹ ਇੰਦ੍ਰੀਆਂ ਬਾਹਰ ਮੁਖੀ ਹਨ, ਮਨ ਦਾ ਹੁਕਮ ਅੰਦਰੋਂ ਲੈਕਿ ਬਾਹਰ ਵੱਲ ਦੌੜਦੀਆਂ ਹਨ। ਪਰ ਗਿਆਨ ਇੰਦ੍ਰੀਆਂ ਇਨ੍ਹਾਂ ਦੇ ਉਲਟ ਅੰਤਰ-ਮੁਖੀ ਹਨ, ਕਿਉਂਕਿ ਓਹ ਬਾਹਰ ਦੀਆਂ ਗੱਲਾਂ ਦੀਆਂ ਕਨਸੋਆਂ ਦਾ ਅਕਸ ਲੈਕੇ ਅੰਦਰ ਮਨ ਵੱਲ ਲੈ ਜਾਂਦੀਆਂ ਹਨ। ਗੁਰਬਾਣੀ ਵਿਚ ਇਨ੍ਹਾਂ ਦਸ ਇੰਦਰੀਆਂ ਨੂੰ ਕਿਧਰੇ ਕਿਧਰੇ ਦਸ ਬਘਿਆੜੀਆਂ ਕਰਕੇ ਵੀ ਆਖਿਆ ਹੈ ਕਿਉਂਕਿ ਓਹ ਮਾਨ ਸ਼ੇਰਨੀਆਂ ਹਨ ਜੋ ਸਾਨੂੰ ਕਦੀ ਇਧਰ ਕਦੀ ਉਧਰ ਖਿੱਚਦੀਆਂ ਹਨ। 'ਆਤਮਾ' ਦਾ ਪ੍ਰਗਾਸ ਤਦ ਹੁੰਦਾ ਹੈ ਜੋ ਤਨ ਨੂੰ ਮਨ ਦੇ ਵਸ, ਤੇ ਮਨ ਨੂੰ ਸਿਮਰਨ ਦੇ ਵਸ ਕਰਕੇ ਵਾਸਨਾ ਨੂੰ ਹੋੜੀਏ, ਜਿਸ ਤਰ੍ਹਾਂ ਘੋੜੇ ਨੂੰ ਲਗਾਮ ਨਾਲ ਹੋੜੀਦਾ ਹੈ। ਮਨਮਾਨੇ ਘੋੜਾ ਹੈ ਤੇ ਸੱਚੀ ਪ੍ਰੀਤੀ (ਸਿਮਰਨ ਵਾਲੀ 'ਲਿਵ') ਲਗਾਮ ਹੈ। ਇਸ ਤਰ੍ਹਾਂ ਕਰਨ ਨਾਲ 'ਆਤਮਾ' ਜੋ ਪਹਿਲੋਂ ਗੁਪਤ ਸੀ ਤੇ ਬਘਿਆੜੀਆਂ ਦੇ ਵਸ ਸੀ, ਸਾਵਧਾਨ ਹੋਕੇ ਜਾਗ ਉਠਦਾ ਹੈ :—

ਗੁਰ ਕਾ ਸਬਦੁ ਰਿਦ ਅੰਤਰ ਧਾਰੈ ।

ਪੰਚ ਜਨਾ ਸਿਉ ਸੰਗੁ ਨਿਵਾਰੈ ।

ਦਸ ਇੰਦ੍ਰੀ ਕਰਿ ਰਾਖੈ ਵਾਸਿ ।

ਤਾਤੇ 'ਆਤਮੈ' ਹੋਇ 'ਪ੍ਰਕਾਸੁ' ।

(ਗਊੜੀ ਮ: ੫)

ਕਿਸ਼ਨ ਲੀਲਾ ਵਿੱਚ ਜੋ ਕਿ ਇੱਕ ਗਾਥਾ-ਗਿਆਨ (Allegory) ਹੈ, ਤਨ ਨੂੰ ਬਿੰਦ੍ਰਾਬਨ (ਜੰਗਲ) ਆਖਿਆ ਹੈ, ਦਸ ਇੰਦਰੇ ਇਸ ਵਿੱਚ ਮਾਨ ਦਸ ਗਉਆਂ ਹਨ, ਤੇ 'ਆਤਮਾ' ਇਨ੍ਹਾਂ ਗਉਆਂ ਨੂੰ ਚਰਾ ਰਿਹਾ ਹੈ।

ਗਉਆਂ ਨਿਮ੍ਰ ਤੇ ਗੁਣਕਾਰੀ ਇੰਦਰੀਆਂ ਹਨ :—

'ਬਿੰਦ੍ਰਾਬਨ ਮਨ—ਹਰਨ ਮਨੋਹਰ ਕਿਸ਼ਨ ਚਰਾਵਤ ਗਉਂ ਰੇ ।'

(ਕਬੀਰ ਜੀ ਗਉੜੀ)

ਆਤਮਾ (ਕਿਸ਼ਨ) ਨੂੰ 'ਚਿਤ-ਚੰਚ' ਯਾ 'ਮਨ-ਹਰਨ ਮਨੋਹਰ' ਇਸ ਲਈ ਆਖਦੇ ਹਨ ਜੁ ਪ੍ਰਗਾਸ ਦੇ ਸਮੇਂ ਆਪਣੀ 'ਨਾਮ' ਰੂਪੀ 'ਬੰਸਰੀ' ਨਾਲ ਮਨ ਨੂੰ ਮੋਹਕੇ

ਅਪਣੇ ਵਿੱਚ ਲੀਨ ਕਰ ਲੋਂਦਾ ਹੈ ।

ਇਹ ਤਾਂ ਹੋਈ ਬਾਹਰਲੀ ਬਣਤਰ 'ਦੇਹੀ-ਨਗਰੀ' ਦੀ । ਇਸ ਨੂੰ ਅਸੀਂ ਸਿਰਫ਼ 'ਤਨ-ਮਈ ਕੋਠੀ' ਹੀ ਆਖਾਂਗੇ ।

੨. ਪ੍ਰਾਣ-ਮਈ ਕੋਠੀ

ਪਰ ਤਨ ਦੇ ਅੰਦਰ ਕਿਹੜੀ ਸੱਤਾ ਹੈ ?

ਤਨ ਰੂਪੀ ਇੰਜਣ ਦੇ ਅੰਦਰ ਪ੍ਰਾਣ-ਰੂਪੀ ਭਾਪ ਕੰਮ ਕਰ ਰਹੀ ਹੈ । ਜੇ ਪ੍ਰਾਣ ਨਾ ਹੋਣ ਤਾਂ ਤਨ ਮਾਨੇ ਮੁਰਦਾ ਹੈ । ਕੀ ਤਨ ਤੇ ਕੀ ਇੰਦਰੇ, ਇਨ੍ਹਾਂ ਸਾਰਿਆਂ ਨੂੰ ਜੀਵਨ-ਸੱਤਾ ਦੇਣ ਵਾਲੇ ਪ੍ਰਾਣ ਹੀ ਹਨ । ਪ੍ਰਾਣ ਇਸ ਲਈ ਉਹ ਸੂਖਮ-ਤੱਤ ਹੈ ਜਿਸ ਨਾਲ ਜੜ੍ਹ ਤਨ ਟੁਰਦਾ, ਫਿਰਦਾ, ਉਠਦਾ, ਬਹਿੰਦਾ, ਕੰਮ ਕਰਦਾ ਹੈ । ਪ੍ਰਾਣਾਂ ਦਾ ਵਿਸ਼ੇਸ਼ ਜੋਤ ਯਾ ਤਅੱਲੁਕ ਸੁਆਸਾਂ ਨਾਲ ਹੈ । ਜੇ ਸੁਆਸ ਅੰਦਰ ਬਾਹਰ ਨਾ ਜਾਣ ਤਾਂ ਪ੍ਰਾਣੀ ਮਰ ਜਾਂਦਾ ਹੈ । ਪਰ ਕਈ ਵਾਰੀ ਵੇਖਣ ਵਿੱਚ ਆਇਆ ਹੈ ਜੁ ਕਈ ਪ੍ਰਾਣੀ ਅਪਣੇ ਸੁਆਸ ਕਿਤਨਾ ਕਿਤਨਾ ਚਿਰ ਰੋਕ ਰਖਦ ਹਨ । ਇਸ ਹਾਲਤ ਵਿੱਚ ਪ੍ਰਾਣ ਅਲੋਪ ਨਹੀਂ ਹੋ ਜਾਂਦੇ, ਸੂਖਮ ਹਾਲਤ ਵਿੱਚ ਅੰਤਰ ਰਹਿੰਦੇ ਹਨ । ਹਠਯੋਗੀ ਸੁਆਸਾਂ ਨੂੰ ਰੋਕਣ ਪਰ ਜ਼ਿਆਦਾ ਜ਼ਰ ਦੇਂਦੇ ਹਨ । ਪਰ ਗੁਰਮਤ ਵਿੱਚ ਇਹ ਹਠਯੋਗ ਵਰ-ਜਿਤ ਹੈ ।

ਗੁਰਸਿੱਖੀ ਵਿੱਚ ਮੰਨੀ ਪ੍ਰਮਨੀ ਵਿਧੀ ਸਿਮਰਨ ਦੀ ਹੈ—ਭਾਵ ਸੁਆਸ ਸੁਖੈਨ ਆਉਣ, ਨਾ ਉਨ੍ਹਾਂ ਨੂੰ ਉਚੇਚੇ ਖਿੱਚਣਾ ਨਾ ਰੋਕਣਾ । ਹਾਂ ਇਹ ਜ਼ਰੂਰੀ ਹੈ ਜੁ ਗੰਦੀ-ਹਵਾ ਨੂੰ ਜਿਤਨਾ ਕੁ ਹੋ ਸਕੇ ਵਿਚੋਂ ਕੱਢਕੇ ਅੰਮ੍ਰਿਤ ਵੇਲੇ ਉੱਠ ਸ਼ਾਂਤ-ਚਿਤ ਹੋ ਸਿਮਰਨ ਕੀਤਾ ਜਾਵੇ । ਪੁਰਾਤਨ ਪੁਸਤਕਾਂ ਵਿੱਚ ਪ੍ਰਾਣਾਂ ਨੂੰ ਪੰਜਾ ਯਾ ਦਸ ਹਿੱਸਿਆਂ ਵਿੱਚ ਵੰਡਿਆ ਹੈ । ਪਰ ਗੁਰਸਿੱਖੀ ਨੇ ਇਸ ਵੰਡ ਨੂੰ ਗੈਰ-ਜ਼ਰੂਰੀ ਸਮਝਿਆ ਹੈ । ਇਸ ਕਰਕ ਅਸੀਂ ਇਥੇ ਇਹ ਨਿਰਣਾ ਕਰਨਾ ਜ਼ਰੂਰੀ ਨਹੀਂ ਸਮਝਦੇ । ਪਰ ਇਤਨਾ ਯਾਦ ਰੱਖਣਾ ਲੋੜੀਦਾ ਹੈ ਜੁ ਤਨ ਰੂਪੀ ਮਸ਼ ॥ ਨੂੰ ਪ੍ਰਾਣਾਂ ਰੂਪੀ ਸੁਆਸਾਂ ਦੀ ਹੀ ਫੂਕ ਚੜ੍ਹੀ ਹੈ ।

੩. ਮਨ-ਮਈ ਕੋਠੀ

ਤਨ ਦੇ ਅੰਦਰ ਪ੍ਰਾਣ ਸਨ; ਪ੍ਰਾਣਾਂ ਦੇ ਅੰਦਰ ਕੀ ਹੈ ?

ਜੀਕਣ ਤਨ ਦੇ ਅੰਦਰ ਪ੍ਰਾਣ ਸਨ, ਇਸੇ ਤਰ੍ਹਾਂ ਪ੍ਰਾਣਾਂ ਦੇ ਅੰਦਰ ਮਨ ਹੈ । ਤਨ ਜੜ੍ਹ ਵਸਤੂ ਹੈ ਠੁੱਲਾ ਹੋ ਸੁਖੂਲ ਹੈ । ਪ੍ਰਾਣ ਭਾਵੇ ਸੂਖਮ ਹਨ, ਪਰ ਫਿਰ ਵੀ ਸੁਆਸਾਂ ਦੇ ਬਾਹਰ ਅੰਦਰ ਆਉਣ ਜਾਣ ਨਾਲ ਇਹ ਪ੍ਰਤੀਤ ਹੁੰਦਾ ਹੈ ਜੁ ਪ੍ਰਾਣ ਵੀ ਮਾਇਕ ਹਨ,

੧ ਪ੍ਰਾਣ, ਅਪਾਨ, ਸਮਾਨ, ਉਦਾਨ, ਵਿਆਨ-ਇਹ ਪੰਜ ਉਪਰਲੇ, ਤੇ ਪੰਜ ਹੇਠਲੇ—ਨਾਗ, ਕੂਰਮ.

ਕ੍ਰਿਕੂਲ ਦੇਵਦਤ, ਧੰਜਯ = ੧੦

ਭਾਵ ਇਨ੍ਹਾਂ ਦਾ ਸੰਬੰਧ ਪੰਜ-ਤੱਤਾਂ ਨਾਲ ਹੈ । ਪਰ ਮਨ ਨੂੰ ਕੌਣ ਪਕੜ ਸਕਦਾ ਹੈ ਯਾ ਵੇਖ ਸਕਦਾ ਹੈ ? ਮਨ ਅਤੀਂ ਸੂਖਮ ਹੈ । ਮਨ ਦਾ ਖਾਸਾ ਇਹ ਹੈ ਜੁ ਘੜੀ ਵਿਚ ਮਾਸਾ ਘੜੀ ਵਿਚ ਤੇਲਾ । ਕਦੀ ਲਾਹੌਰ ਕਦੀ ਪਸੌਰ ਭਾਵ ਮਨ ਕਦੀ ਟਿਚ ਕੇ ਨਹੀਂ ਬਹਿੰਦਾ । ਦੱਸ ਇੰਦਰੇ ਮਾਨੇ ਇਸ ਦੀਆਂ ਦਸ ਜਾਗੀਰਾਂ ਹਨ । ਕਦੀ ਮਨ ਇਸ ਜਾਗੀਰ ਵਿਚ ਜਾਂਦਾ ਹੈ ਕਦੀ ਉਸ ਵਿਚ । ਜੇ ਮਨ ਮਾਨਸਰੇਵਰ ਵਾਂਝ ਪਹਾੜੀ-ਝੀਲ ਹੈ ਤਾਂ ਪੰਜ ਇੰਦਰੀਆਂ ਮਾਨੇ ਪੰਜਾਬ ਦੇ ਪੰਜ ਦਰਿਆ ਹਨ । ਮਨ ਚੇਚਲ ਹੈ । ਜੀਕਣ ਤਲੀ ਉਪਰ ਪਾਰਾ ਟਿਕਕੇ ਨਹੀਂ ਬੈਠਦਾ, ਇਸ ਤਰ੍ਹਾਂ ਮਨ ਟਿਕ ਕੇ ਨਹੀਂ ਬਹਿੰਦਾ । ਇਹੋ ਹਾਲਤ ਬਾਲਕ ਦੀ ਹੈ । ਉਹ ਵੀ ਟਿਕ ਕੇ ਨਿਚੱਲਾ ਨਹੀਂ ਬੈਠ ਸਕਦਾ, ਹੱਥ ਪੈਤ ਮਾਰਦਾ ਹੀ ਰਹਿੰਦਾ ਹੈ । ਇਸੇ ਕਰਕੇ ਗੁਰੂ ਮਹਾਰਾਜ ਨੇ ਲਿਖਿਆ ਹੈ :—

“ਕਾਇਆ-ਨਗਰਿ” ਇਕੁ ਬਾਲਕੁ^੧ ਵਸਿਆ
ਖਿਨੁ ਪਲੁ^੨ ਬਿਰੁ ਨ ਰਹਾਈ ।
ਅਨਿਕ ਉਪਾਵ ਜਤਨ ਕਰਿ ਥਾਂ
ਬ ਰੰਬਾਰ ਭਰਮਾਈ^੩ ।”

[ਬਹੰਤ ਮ: ਮ]

“ਸਾਧੇ ਇਹ ਮਨੁ ਗਹਿਓ ਨ ਜਾਈ ।
ਚੰਚਲ ਤ੍ਰਿਸ਼ਨਾ ਸੰਗ ਬਹੁਤ ਹੈ ਯਾਤੇ ਬਿਰੁ ਨਾ ਰਹਾਈ ॥”

[ਗੁਡੀ ਮ: ਪ]

ਭਾਵ ਤ੍ਰਿਸ਼ਨਾ ਕਰਕੇ ਮਨ ਹਰ ਵੇਲੇ ਲਹਿਰਾਂ ਵਿੱਚ ਰਹਿੰਦਾ ਹੈ । ਇਸ ਮਨ ਰੂਪੀ ਜਲ ਵਿੱਚ ਦੋ ਕਿਸਮ ਦੀਆਂ ਲਹਿਰਾਂ ਉਠਦੀਆਂ ਹਨ :—

(੧) ਸੰਕਲਪ, (੨) ਵਿਕਲਪ ।

ਸੰਕਲਪ ਦਾ ਭਾਵ ਹੈ ‘ਫੁਰਨਾ’ ਜੁ ਅਮਕਾ ਕੇਮ ਕਰਨਾ ਹੈ, ਇੱਧਰ ਉਧਰ ਜਾਣਾ ਹੈ । ਵਿਕਲਪ ਦਾ ਕੇਮ ਹੈ ਕਿਸੇ ਫੁਰਨੇ ਨੂੰ ਭੁਲਾ ਦੇਣਾ । ਇਸ ਕਰਕੇ ਸੰਕਲਪ ਵੇਲੇ ਮਾਨੇ ਮਨ ਰੂਪੀ ਜਲ ਉਤੇ ਇੱਕ ਬੁੜਬੜੀ (ਬੁਲਬਲਾ) ਆਉਂਦਾ ਹੈ ਤੇ ਵਿਕਲਪ ਵੇਲੇ ਇਹ ਬੁੜਬੜੀ ਅਲੋਪ ਹੋ ਜਾਂਦੀ ਹੈ । ਇਸ ਕਿਸਮ ਦੀਆਂ ਬੇਅੰਤ ਬੁੜਬੜੀਆਂ ਮਨ ਵਿੱਚੋਂ ਉਠਦੀਆਂ ਰਹਿੰਦੀਆਂ ਹਨ, ਤੇ ਇਨ੍ਹਾਂ ਵਾਸ਼ਨਾਂ ਯਾ ਤ੍ਰਿਸ਼ਨਾ ਦੁਆਰਾ ਮਨ ਬੜੀ ਗੜਬੜ ਵਿਚ ਰਹਿੰਦਾ ਹੈ । ਮਨ ਸਾਂਤ ਕਦ ਹੋਵੇ ? ਤਦ ਜੋ ਬੁੜਬੜੀਆਂ ਨਾ ਨਿਕਲਣ । ਹੁਣ ਆਤਮਾ ਮਨ ਰੂਪੀ ਜਲ ਦੇ ਹੇਠਾਂ ਮਾਨੋਂ ਇੱਕ ਪਾਤਰ ਯਾ ਪਲੇਟ ਹੈ । ਕੀ ਇਹ ਪਲੇਟ ਬੁੜਬੜੀਆਂ ਵੱਲੇ ਨਜ਼ਰ ਆਵੇਗੀ ? ਨਹੀਂ, ਕਦੀ ਨਹੀਂ । ਪਰ ਜਦ ਜਲ ਦੀਆਂ ਬੁੜਬੜੀਆਂ ਤੇ ਲਹਿਰਾਂ ਟਿਕ ਕੇ ਬਹਿ ਜਾਣ ਤਦ ਆਤਮਾ ਆਪਣੇ ਆਪ ਪ੍ਰਤੱਖ ਨਜ਼ਰ ਆਵੇਗਾ । ਇਸ ਕਰਕੇ ਆਤਮ-ਦਰਸਨ ਲਈ ਮਨ ਨੂੰ ਸਾਂਤ

ਰੱਖਣਾ ਅਤੀ ਜ਼ਰੂਰੀ ਹੈ।

ਮਨ ਅਤੇ ਚਿੱਤ ਵਿੱਚ ਥੋੜਾ ਜਿੰਨਾ ਫਰਕ ਹੈ। ਕੀ? ਜੇ ਪਾਣੀ ਦੇ ਸਾਰੇ ਤਾਲਾਬ ਯਾਂ ਭੀਲ ਨੂੰ ਅਸੀਂ 'ਚਿੱਤ' ਕਰਕੇ ਆਈਏ ਤਾਂ 'ਮਨ' ਸਿਰਫ ਉਪਰਲੀ ਤਹੀਂ ਯਾਂ ਸਤਹ ਹੈ ਜਿਸ ਵਿੱਚੋਂ ਮਨੋ-ਕਾਮਨਾਂ ਦੀਆਂ ਬੁਡਬੁੜੀਆਂ ਉਠਦੀਆਂ ਹਨ। ਜਲ ਦੇ ਅੰਦਰ ਹੇਠ ਬੁਦਬੁਦੇ ਨਹੀਂ ਹੁੰਦੇ। ਹੁਣ 'ਮਨਮਈ ਕੋਠੀ' ਵਿੱਚ ਅਸਾਂ ਮਨ ਤੇ ਚਿੱਤ ਦੋਵੇਂ ਸਾਂਝ ਲਏ ਹਨ, ਕਿਉਂਕਿ ਇਨ੍ਹਾਂ ਵਿੱਚ ਥੋੜਾ ਜਿਹਾ ਹੀ ਫਰਕ ਹੈ।

'ਮਨਮੁਖ' ਪ੍ਰਾਣੀ ਦੇ ਮਨ ਤੇ ਚਿੱਤ ਦੋਵੇਂ ਮਲੀਨ ਹੁੰਦੇ ਹਨ, ਮਾਨੋ ਚਿੱਤ ਰੂਪੀ ਤਲਾਂ ਵਿੱਚ ਕਿਸੇ ਨੇ ਕਾਲਖ ਘੋਲੀ ਹੋਈ ਹੈ। ਇਸ ਕਾਲੇ-ਚਿੱਤ ਨੂੰ ਕਉਆ ਅਵਸਥਾ ਕਰਕੇ ਵੀ ਲਿਖਿਆ ਹੈ:....

'ਜਗੁ 'ਕਉਆ' 'ਨਾਮੁ' ਨਹੀਂ ਚੀਤਿ ।

ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ।

ਮਨੂਆ ਡੇਲੈ ਨੀਤਿ ਅਨੀਤਿ ।'

[ਬੰਸਤ ਮ: ੫]

ਅਗਿਆਨ ਅਵਸਥਾ ਵਿੱਚ ਮਨ ਇਕ ਕੌ ਹੈ ਤੇ ਚਿੱਤ ਢੋਢਰ-ਕਾਂ, ਭਾਵ ਦੋਵੇਂ ਕਾਲੇ ਹਨ। ਜਦ ਨਾਮੁ ਨਾਲ ਪ੍ਰੀਤੀ ਪਵੇ ਤਾਂ 'ਕਾਗ' 'ਹੰਸ' ਵਿੱਚ ਬਦਲ ਜਾਂਦਾ ਹੈ, ਭਾਵ ਚਿੱਤ ਨਿਰਮਲ ਤੇ ਸੂਛ ਹੋ ਜਾਂਦੀ ਹੈ।

ਮਨ ਅਤੇ ਇੰਦਰੀਆਂ ਦਾ ਪਰਸਪਰ ਜੋੜ ਇਹ ਹੈ ਜੁ ਸਾਰੀਆਂ ਇੰਦ੍ਰੀਆਂ ਮਨ ਨੂੰ ਆਕੇ ਸੁਨੇਹਾ ਦੇਂਦੀਆਂ ਹਨ, ਫਿਰ ਸਨ ਤੋਂ ਹੁਕਮ ਲੈਕੇ ਕੰਮ ਕਰਦੀਆਂ ਹਨ, ਜੀਕਣ ਕੇਂਦੀ ਆਦਮੀ ਕ੍ਰਿਪਾਨ ਕੱਢਕੇ ਸਾਡੇ ਉਪਰ ਆਵੇ ਤਾਂ ਅੱਖ ਵੇਖਦੀ ਹੈ ਤੇ ਝਟ ਪਟ ਮਨ ਨੂੰ ਜਾਕੇ ਸੁਨੇਹਾ ਦੇਂਦੀ ਹੈ ਜੁ ਆਹ ਡਰ ਹੈ। ਫਿਰ ਮਨ ਹੱਥਾਂ ਨੂੰ ਹੁਕਮ ਭੇਜਦਾ ਹੈ ਜੁ ਤੁਸੀਂ ਵੀ ਬੰਦੂਕ ਨਾਲ ਅਪਣਾ ਬਚਾ ਕਰੋ। ਇਸ ਕਰਕੇ ਦਿਮਾਗ ਮਾਨੋ ਇਕ ਤਾਰ-ਘਰ ਹੈ ਜਿੱਥੇ ਸਭੇ ਗਿਆਨ ਇੰਦਰੀਆਂ ਆਪਣੀਆਂ ਤਾਰਾਂ ਘੱਲਦੀਆਂ ਹਨ। ਮਨ ਤਾਰ ਬਾਬੂ ਹੈ ਜੋ ਟਿਕ ਟਿਕ ਕਰਦਾ ਹੈ, ਤੇ ਟਿਕ ਟਿਕ ਕਰਕੇ ਹੱਥਾਂ ਪੈਰਾਂ ਨੂੰ ਹੁਕਮ ਘੱਲਦਾ ਹੈ ਜੁ ਇਹ ਕਰੋ ਤੇ ਐਹ ਨਾ ਕਰੋ।

ਇਸ ਕਰਕੇ ਮਨ ਦਸਾਂ ਇੰਦਰੀਆਂ ਦਾ ਸਾਂਝਾ-ਕਾਂਟਾ ਹੈ ਜੋ ਇੰਦਰੀਆਂ ਦੀ ਗੱਡੀ ਨੂੰ ਇੱਕ ਪਾਸਿਓਂ ਦੂਜੇ ਪਾਸੇ ਕਰਦਾ ਹੈ।

ਗੁਰਬਾਣੀ ਵਿੱਚ ਕਿਧਰੇ ਮਨ ਨੂੰ 'ਹਾਥੀ' (ਕੁਚਰ) ਕਰਕੇ ਵੀ ਲਿਖਿਆ ਹੈ; ਭਾਵ ਇਹ ਹੈ ਜੁ ਮਨ ਜਦ ਤੋੜੀ ਵਸ ਨਾ ਆਵੇ ਤਦ ਤੋੜੀ ਸਰੀਰ ਰੂਪੀ ਕਦਲੀ-ਬਣ ਨੂੰ ਇਹ ਬੜਾ ਨੁਕਸਾਨ ਪੁਚਾਉਂਦਾ ਹੈ। ਮਨ ਨੂੰ ਜੇ ਸਿਮਰਨ ਦੁਆਰਾ ਵਸ ਕੀਤਾ ਜਾਵੇ ਤਾਂ ਹੀ ਜੀਵ ਸੁਤੰਤਰ ਹੋਕੇ ਪਰਮਾਤਮਾ ਨੂੰ ਮਿਲਦਾ ਹੈ:—

'ਮਨੁ ਕੁਚਰੁ ਕਾਇਆ ਉਦਿਆਨੈ

ਗੁਰੁ 'ਅੰਕਸੁ ਸਰੁ ਸਖਦੁ ਨੀਸਾਨੈ ।

ਭਾਵ. ਮਨ-ਹਾਥੀ ਜੇ ਸਰੀਰ ਰੂਪੀ ਜੰਗਲ ਵਿਚ ਸੂਕਦਾ ਹੈ ਉਸਨੂੰ ਕਾਬੂ ਕਰਨ ਵਾਲਾ ਸੱਚਾ ਤ੍ਰਿਸੂਲ (ਅੰਕਸ) 'ਸ਼ਬਦ' (ਨਾਮ ਹੈ) ।

੪. ਮੱਤ-ਮਈ ਕੋਠੀ

ਅਸੀਂ ਉਪਰ ਵੇਖਿਆ ਹੈ ਜੁ ਇੰਦਰੀਆਂ ਸੁਨੇਹੇ ਮਨ ਕੋਲੋਂ ਖੜੀਦੀਆਂ, ਹਨ । ਪਰ ਕੀ ਮਨ ਆਪਣੇ ਆਪ ਹੀਂ ਜੁਆਬ ਦੇ ਛੱਡਦਾ ਹੈ? ਨਹੀਂ ਨਹੀਂ, ਉਹ ਅੱਗੋਂ ਮੱਤ ਭਾਵ ਬੁਧੀ ਕੋਲੋਂ ਰਾਇ ਲੈਂਦਾ ਹੈ ਜੁ ਅਮਕਾ ਕੰਮ ਕਰੀਏ ਯਾ ਨਾ ਕਰੀਏ। ਬੁਧੀ ਸੋਚਦੀ ਹੈ ਜੁ 'ਹ' ਕਰਨ ਵਿਚ ਇਤਨਾ ਨਫ਼ਾ ਹੈ ਜਾਂ ਇਤਨਾ ਨੁਕਸਾਨ; ਫਿਰ ਸੋਚਕੇ ਮਨ ਨੂੰ ਆਖਦੀ ਹੈ ਜੁ ਕਰੇ। ਤਾਂ ਫਿਰ ਮਨ, ਕਰਮ ਹੁਕਮ ਦੇਂਦਾ ਹੈ ।

ਇਸ ਕਰਕੇ ਤਨ ਮਨ ਦੇ ਅਧੀਨ ਹੈ, ਪਰ ਮਨ ਅੱਗੋਂ ਬੁਧੀ (ਮੱਤ) ਦੇ ਅਧੀਨ ਹੈ। ਮੱਤ, ਇਸ ਲਈ, ਮਨ ਤੋਂ ਵੀ ਉੱਚੀ ਹੈ ਤੇ ਅਤੀ ਸੂਖਮ ਹੈ। ਸੋਚ ਝੂਠ ਦਾ ਵਿਚਾਰ ਵੀ ਬੁਧੀ ਵਿਚ ਹੀ ਹੁੰਦਾ ਹੈ। ਬੁਧੀ ਅਗਿਆਨ ਅਵਸਥਾ ਵਿਚ 'ਕੁਬਜਾ' ਹੈ ਪਰ ਜਦੋਂ ਅਭਿਆਸ ਤੇ ਸਤਸਗ ਨਾਲ ਇਸਦਾ 'ਕੁਬ' ਨਿਕਲ ਜਾਂਦਾ ਹੈ ਤਾਂ ਇਹੋ ਬੁਧੀ ਪ੍ਰਾਣੀ ਨੂੰ 'ਬ੍ਰਹਮ-ਗਿਆਨੀ' ਦਾ ਉੱਚਾ ਤੇ ਸੁੱਚਾ ਮੁਰਾਤਬਾ ਦੇਂਦੀ ਹੈ :—

"ਸਾ ਬੁਧੀ ਦੀਜੈ ਜਿਤੁ ਵਿਸਰਹਿ ਨਾਹੀ ।

ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥"

(ਮਾਝ ਮਹਲਾ ੫)

ਜਦ ਕੁਬੀ-ਬੁਧੀ (ਦੁਰਮਤ) ਉਲਟਕੇ ਸਿੱਧੀ (ਗੁਰਮਤ) ਹੋਵੇ ਤਾਂ ਮਨ ਨੂੰ ਤ੍ਰਿਬਵਣ ਦੀ ਸੋਝੀ ਹੋ ਜਾਂਦੀ ਹੈ (ਭਾਵ ਅਕਾਸ, ਪਤਾਲ ਤੇ ਮਾਤਲੋਕ ਦੇ ਨਿਯਮਾਂ ਦੀ)। ਅਗਿਆਨ ਅਵਸਥਾ ਡੱਡੂ ਵਾਲੀ ਹੈ :—

"ਕੁਪੁੰ ਭਰਿਓ ਜੈਸੇ ਦਾਦਿਰਾ

ਕਛੁ ਦੇਸੁ ਖਿਦੇਸੁ ਨ ਬੂਝ ॥

ਐਸੇ ਮੇਰਾ ਮਨੁ ਬਿਖਿਆ ਬਿਮੋਹਿਆ

ਕਛੁ ਆਗਾਪਾਰੁ ਨ ਸੂਝ ॥"

(ਗਊੜੀ ਰਵਿਦਾਸ ਜੀ)

ਪਰ ਜਦ ਨਾਮ-ਰੂਪੀ ਕਿਰਨ ਹਿਰਦੇ-ਰੂਪੀ ਕਮਲ ਉਪਰ ਪੈਂਦੀ ਹੈ ਤਦ ਇਹ ਕਮਲ ਵਿਗਸਦਾ ਹੈ, ਭਾਵ ਆਤਮ-ਮੰਡਲ ਨੂੰ ਜਾਂਦਾ ਹੈ ।

1. ਮਨ ਹਾਥੀ ਹੈ ਤੇ ਤਨ ਜੰਗਲ ।
ਨਾਮ-ਰੂਪੀ ਨੀਸਾਨ ਹੈ ।

2. ਤੇ ਇਸ ਨੂੰ ਕਾਬੂ ਕਰਨ ਵਾਲੀ ਤ੍ਰਿਸੂਲ

3. ਖੂਹ ਵਿਚ ਡੱਡੂ ਭਰੇ ਹਨ ।

੫. ਮੈਂ-ਮਈ ਕੋਠੀ

ਤਨ ਉਪਰ ਪ੍ਰਾਣ ਸਨ, ਪ੍ਰਾਣ ਉਪਰ ਮਨ ਸੀ, ਮਨ ਉਪਰ ਮਤ ਸੀ। ਹਣ ਮਤ ਉਪਰ ਕੀ ਹੈ ?

ਇਕ ਹੋਰ ਤਾਕਤ ਹੈ ਜਿਸ ਨੂੰ 'ਹਉਮੈਂ' ਆਖੀਦਾ ਹੈ। ਇੰਦਰੇ ਮਨ ਤੋਂ ਪੁਛਦੇ ਹਨ ਜੁ ਅਮਕਾ ਕੰਮ ਕਰੀਏ ਯਾ ਨਾ ਕਰੀਏ, ਤੇ ਮਨ ਬੁੱਧੀ ਕੋਲੋਂ ਪੁਛਦਾ ਹੈ ਜੋ ਸੋਚਦੀ ਹੈ, ਪਰ ਬੁੱਧੀ ਫਿਰ 'ਹਉਮੈਂ' ਕੋਲੋਂ ਸਲਾਹ ਲੈਂਦੀ ਹੈ ਹਉਮੈਂ ਸਿਰਫ ਇਤਨਾ ਤੱਕਦੀ ਹੈ ਜੁ ਇਸ ਕੰਮ ਦੇ ਕਰਨ ਵਿਚ ਮੈਨੂੰ ਕੀ ਲਾਭ ਹੈ, ਜਾਂ ਕੀ ਨੁਕਸਾਨ ਹੈ। ਅਪਣਾ-ਨਫ਼ਾ ਤੇ ਦੂਜੇ ਦਾ ਨੁਕਸਾਨ ਸੋਚਣਾ ਇਹ ਹਉਮੈਂ ਦਾ ਹੀ ਕੰਮ ਹੈ। ਇਸ ਕਰਕੇ ਹਉਮੈਂ (ਅਹੰਕਾਰ) ਮਨ, ਚਿੱਤ ਬੁੱਧੀ ਤੋਂ ਵੀ ਉਚੇਰੀ ਹੈ। ਵਾਹਿਗੁਰੂ ਮਿਲਣ ਦੇ ਰਸਤੇ ਵਿਚ ਇਹ ਇਕ ਵੱਡਾ ਪੜਦਾ ਹੈ :—

"ਅੰਤਰਿ ਅਲਖੁ ਨਾ ਜਾਈ ਲਖਿਆ
ਵਿਚਿ ਪੜਦਾ ਹਉਮੇ ਪਾਈ ॥"

(ਗਊੜੀ ਮ: ੫)

ਇਸ ਹਉਮੈਂ ਦੇ ਦੋ ਰੂਪ ਹਨ। ਇਕ ਠੁੱਲਾ ਗਰਬ (crude pride) ਜਿਹਾ ਕਿ 'ਗਾਵਣ' ਯਾ 'ਕੰਸ' ਨੂੰ ਸੀ, ਤੇ ਦੂਜਾ ਸੁਖਮ-ਅਹੰਕਾਰ ਜੋ ਗਿਆਨੀ ਪੁਰਸ਼ਾਂ ਨੂੰ ਵੀ ਹੁੰਦਾ ਹੈ, ਜਿਸਦਾ ਜ਼ਿਕਰ ਅੱਗੇ ਆ ਚੁੱਕਾ ਹੈ। ਇਨ੍ਹਾਂ ਦੋਹਾਂ ਕਿਸਮਾਂ ਦੇ ਅਹੰਕਾਰ (ਸੁਖਮ ਤੇ ਠੁੱਲੇ) ਦਾ ਇੱਕੋ ਇਕ ਇਲਾਜ ਨਾਮ-ਰੂਪੀ-'ਗਰੜ' ਹੈ।

ਇਸੇ ਅਹੰਕਾਰ ਦੀ ਘੁੰਡੀ ਨੂੰ 'ਬਿਖਮ-ਗਾਂਠ' ਕਰਕੇ ਵੀ ਲਿਖਿਆ ਹੈ, ਕਿਉਂਕਿ ਇਹੋ ਹੀ ਤਾਂ ਅਖੀਰਲੀ ਗੰਢ ਹੈ ਜਿਸ ਦੇ ਖੁੱਲ੍ਹਣ ਉਪਰ ਵਾਹਿਗੁਰੂ ਜੀ ਦੇ ਦਰਸ਼ਨ ਹੁੰਦੇ ਹਨ :—

"ਤਬ ਇਹ ਮਹਿ ਜਉ ਸਭ ਮਹਿ ਪੇਖੇ
'ਕੁਟਿਲਾ' ਗਾਂਠਿ' ਜਬ ਖੋਲੈ ਦੇਵ ।

(ਬਿਲਾਵਲ ਨਾਮ ਦੇਵ ਜੀ)

ਕੋਊ 'ਬਿਖਮ ਗਾਰ ਤੌਰੈ ।

ਆਸ ਪਿਆਸ ਧੋਹ ਮੋਹ ਭਰਮ ਹੀ ਹੋਰੈ ।

(ਆਸਾ ਮ: ੫)

ਵੱਡਾ ਸੂਰਮਾ ਬਹਾਦਰ ਉਹ ਹੀ ਹੈ ਇਸ ਹਉਮੈਂ ਰੂਪੀ ਦੁਸ਼ਮਨ ਨੂੰ ਮਾਰੇ :—

"ਨਾਨਕ ਸੇ ਸੂਰਾ ਵਰਿਆਮੁ

ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ।"

(ਵਾਰ ਸ੍ਰੀ ਰਾਗ ਆਸਾ ਮ: ੩)

੬. ਕਾਲ-ਮਈ ਕੋਠੀ

(ਮਾਇਆ-ਮਈ ਕੋਠੀ)

ਅਹੰਕਾਰ ਦੇ ਵੀ ਉਪਰ ਇਕ ਹੋਰ ਕੋਠੀ ਹੈ ਜਿਸ ਵਿਚ 'ਕਾਲ, ਦਾ ਨਿਵਾਸ ਹੈ, ਕਿਉਂਕਿ ਕਾਲ-ਕਲਾ ਪ੍ਰਾਣੀ ਦੇ ਉਪਜਣ ਤੋਂ ਵੀ ਪਹਿਲਾਂ ਦੀ ਹੈ। ਕਾਲ ਦਾ ਤਅੱਲ੍ਹਕ ਮਾਇਆ ਨਾਲ ਹੈ ਜਿਸ ਵਿਚੋਂ ਦੋ ਚੀਜ਼ਾਂ ਨਿਕਲਦੀਆਂ ਹਨ—ਇੱਕ ਦਿਸ਼ਾ (Space) ਦੂਜੀ ਕਾਲ (Time)। ਇਹ ਦੋਵੇਂ ਸੱਤਾਵਾਂ ਦੀ ਸ੍ਰਸ਼ਟੀ ਦੀਆਂ ਮੌਦੀ ਹਨ ਤੇ ਤਾਣਾ-ਬਾਣਾ ਤਣ ਕੇ ਸੰਸਾਰ ਨੂੰ ਰਚਦੀਆਂ ਹਨ। ਦਿਸ਼ਾ (Space) ਤਾਂ ਸਿਰਫ਼ ਖਿਲਾਰਾ ਹੀ ਖਲਾਰਦੀ ਹੈ, ਪਰ 'ਕਾਲ' (Time) ਇਸ ਦਿਸ਼ਾ ਵਿਚ ਨਿਤ ਨਵੀਆਂ ਤਬਦੀਲੀਆਂ ਕਰਦਾ ਹੈ। ਇਸ ਕਰਕੇ ਮਾਇਆ ਦੀ ਕਲਾ (ਮਸ਼ਿਨ ਯਾ ਚੱਕੀ) ਕਾਲ ਦੇ ਹੱਥ ਹੋ ਸਮਝਣੀ ਚਾਹੀਦੀ ਹੈ। ਕਾਲ ਮਾਇਆ ਦਾ ਵੱਡਾ ਪੁੜ੍ਹ ਹੈ, ਤੇ ਅਹੰਕ ਰ ਤੋਂ ਵੀ ਜ਼ਿਆਦਾ ਸੂਖਮ ਹੈ, ਕਿਉਂਕਿ ਜਦ ਪ੍ਰਾਣੀ ਮਰਦਾ ਹੈ ਤਾਂ ਕਾਲ ਦੇ ਵਸ ਹੋਕੇ ਮਰਦਾ ਹੈ। ਫਿਰ ਚੰਗਾ ਦਾ ਗੋੜਾ ਵੀ ਕਾਲ ਦੇ ਵਸ ਹੈ; ਤੇ ਅੰਤ ਨੂੰ ਜਦ ਪ੍ਰਾਣੀ ਕਰਮਾਂ ਦਾ ਫਲ ਭੋਗਣ ਲਈ ਸੁਰਗ ਨਰਕ ਨੂੰ ਜਾਂਦਾ ਹੈ ਤਾਂ ਵੀ ਕਾਲ ਦੇ ਹੀ ਅਪੀਨ ਹੈ। ਕਾਲ ਦੇ ਵੀ ਅਨੇਕਾਂ ਦਰਜੇ ਹਨ। ਗਿਆਨੀ ਪੁਰਸ਼ਾਂ ਨੇ ਦਾਨ ਪੁੰਨ ਅਤੇ ਚੰਗੇ ਕਰਮਾਂ ਦਾ ਫਲ ਲੱਖਾਂ ਸਾਲਾਂ ਲਈ ਬੈਕੂਂਠ ਭੋਗਣਾ ਲਿਖਿਆ ਹੈ। ਉਨ੍ਹਾਂ ਦੇ ਉਪਰ ਇੰਦਰ ਜੋ ਦੇਵਤਿਆਂ ਦਾ ਰਾਜਾ ਗਿਣਿਆ ਗਿਆ ਹੈ ਉਹ ਵੀ ਸਤੇਗੁਣੀ ਕਰਮਾਂ ਦਾ ਫਲ ਇੰਦ੍ਰ ਪੁਰੀ ਵਿੱਚ ਭੋਗਦਾ ਹੈ। ਉਸ ਦੇ ਉਪਰ ਬ੍ਰਹਮਪੁਰੀ ਹੈ, ਫਿਰ ਸਿਵ ਪੁਰੀ। ਇਸੇ ਤਰ੍ਹਾਂ ਤਪ ਦਾ ਫਲ ਸਿਵਪੁਰੀ ਵਿੱਚ ਭੋਗਦਾ ਹੈ। ਉਸ ਤੋਂ ਉਪਰ ਵਿਸ਼ਨੂੰ ਵੀ ਇਸ ਤਰ੍ਹਾਂ ਵਿਸ਼ਨੂੰ ਪੁਰੀ ਵਿੱਚ ਆਪਣੇ ਭਗਤਾਂ ਨੂੰ ਬੇਅੰਤ ਸਮੇਂ ਲਈ ਸੁਖ ਭੁਗਾਂਦਾ ਹੈ। ਪਰ ਗੁਰੂ ਮਹਾਰਾਜ ਜੀ ਦਸਦੇ ਹਨ ਜੁ ਇਹ ਸਾਰੀਆਂ ਪੂਰੀਆਂ ਆਪ 'ਕਾਲ' ਦੇ ਵਸ ਹਨ, ਤੇ ਅਪਣਾ ਸਮਾਂ ਗੁਜ਼ਾਰਕੇ ਬਿਨਸ ਜਾਣਗੀਆਂ। ਨਿਹਚਲ ਨਗਰੀ ਸਿਰਫ਼ ਸਚ-ਖੰਡ ਹੈ :—

"ਇੰਦ੍ਰ ਪੁਰੀ ਮਹਿ ਸਰਪਰ ਮਰਣਾ।
ਬ੍ਰਹਮ-ਪੁਰੀ ਨਿਹਚਲ ਨਹੀਂ ਰਹਣਾ।
ਸਿਵਪੁਰੀ ਕਾ ਹੋਇਗਾ ਕਾਲਾ।
ਤੈਗੁਣ ਮਾਇਆ ਬਿਨਸਿ ਬਿਤਾਲਾ।"

[ਗੁਰੂ ਮ: ੫]

ਬ੍ਰਹਮ ਲੋਕ ਅਰੁ ਰੁਦ੍ਰ ਲੋਕ
ਆਈ ਇੰਦ੍ਰ ਲੋਕ ਤੇ ਧਾਇ ॥
ਸਾਧ ਸੰਗਤਿ ਕਉ ਜੇਹਿ ਨ ਸਾਕੈ
ਮਲਿ ਮਲਿ ਧੋਵੈ ਪਾਇ ॥

[ਗੁਜਰੀ ਮ: ੫]

ਭਾਵ ਜੋ ਜੋ ਚੀਜ਼ ਤਿੰਨਾਂ ਗੁਣਾਂ-ਤਮੇ, ਰਜੇ, ਸਤੇ-ਵਿਚ ਹੈ ਉਹ ਅਪਣਾ ਸਮਾਂ
ਗੁਜ਼ਾਰਕੇ ਜ਼ਰੂਰ ਬਿਨਸ ਜਾਵੇਗੀ—ਕੀ ਪਹਾੜ, ਕੀ ਤਾਰਾ—ਮੰਡਲ ਤੇ ਕੀ ਪੁਰੀਆਂ ।

ਕਾਲ-ਕੋਠੜੀ ਮਾਨੇ ਮਾਇਆ ਦੀ ਅੰਦਰਲੀ ਟਕਸਾਲ ਹੈ । ਇਥੇ ਉਹ ਜੰਜ਼ੀਰਾਂ
ਘੜੀਆਂ ਜਾਂਦੀਆਂ ਹਨ ਜੋ ਪੰਡਤਾਂ, ਤਪੀਆਂ ਤੇ ਪੈਰਾਂ ਵਿਚ ਪੈਂਦੀਆਂ ਹਨ :—

"ਮੇਹਨੀ"^{*} ਮੇਹਤ ਰਹੈ ਨ ਹੋਰੀ ।

ਸਾਧਿਕ ਸਿਧ ਸਗਲ ਕੀ ਪਿਆਰੀ,

ਤੁਟੈ ਨ ਕਾਹੂ ਤੋਰੀ ।

ਖਟ ਸਾਸਤ੍ਰੂ ਉਚਰਤ ਰਸਨਾਗਰ,

ਤੀਰਥ ਗਵਨ ਨ ਬੋਰੀ ॥ ੧ ॥ ਰਹਾਉ ॥

ਪੂਜਾ ਚਕ੍ਰ ਬਰਤ ਨੇਮ ਤਪੀਆ

ਉਹਾ ਗੈਲਿ ਨ ਛੋਰੀ ।

ਅੰਧਕੂਪ ਮਹਿ ਪਤਿਤ ਹੋਤ ਜਗ੍ਹਾ,

ਸੰਤਹੁ ਕਰਹੁ ਪਰਮਗਤਿ ਮੇਰੀ ।

ਸਾਧ ਸੰਗਤਿ ਨਾਨਕ ਭਇਉ ਮੁਕਤਾ,

ਦਰਸਨੁ ਪੇਖਤ ਭੋਰੀ ।'

(ਸਾਰੰਗ ਮ: ੫)

ਕਾਲ ਦਾ ਭਿਆਨਕ ਰੂਪ 'ਜਮ' ('ਮੁਗਲ') ਹੈ । ਫਿਰ ਇਸੇ ਨੂੰ ਹੀ 'ਸਰਪਣੀ'
ਭਾਵ ਡਸਣ-ਵਾਲੀ ਮਾਇਆ ਯਾ ਪ੍ਰਕਿਰਤੀ ਲਿਖਿਆ ਹੈ । ਇਸ ਦਾ ਵਿਸ਼ੇਸ਼ ਨਾਮ
'ਕਲਾ' ਯਾ ਮਸ਼ੀਨ ਹੈ ਕਿਉਂਕਿ ਗੱਡ੍ਹ-ਖੂਹ ਵਾਂਝੂ ਸਾਰੇ ਸੰਸਾਰ ਦੀ ਕਲਾ ਇਥੇ ਹੀ
ਮਰੋੜੀ ਜਾਂਦੀ ਹੈ । ਪਰ ਗੁਰਮੁਖ ਕਾਲ ਦੀ ਕਲਾ ਵਿਚੋਂ ਨਿਕਲਕੇ ਪਰਮ-ਤੱਤ ਭਾਵ
ਵਾਹਿਗੁਰੂ ਨੂੰ ਅੱਪੜਦੇ ਹਨ :—

'ਜੋ ਜਾਗੋ ਜੋ ਏਕੇ ਜਾਣੈ ।

ਪਰਕਿਰਤਿ¹ ਛੋਡੈ ਤੁਤੁ ਪਛਾਣੈ ।

(ਬੈਰਾਉ ਮ: ੩)

੨. ਅਕਾਲ ਕੋਠੜੀ

(ਪਰਮ-ਕੋਠੜੀ)

ਸਭ ਤੋਂ ਅਖੀਰਲੀ ਕੋਠੜੀ ਜੋ ਸਾਡੇ ਧੁਰ-ਅੰਦਰ ਹੈ ਉਸਨੂੰ 'ਅਕਾਲ-ਕੋਠੜੀ'

* ਮਾਇਆ, ਕਾਲ ਦੀ ਮਾਂ ।

1 ਮਾਇਆ, ਕਾਲ ਦੀ ਮਾਂ

2 ਵਾਹਿਗੁਰ

ਯਾ ਪਰਮ-ਕੋਠੜੀ ਆਖਦੇ ਹਨ । ਇਥੇ ਵਾਹਿਗੁਰੂ ਜੀ ਸਾਵਿਆਤ ਵਸਦੇ ਹਨ ਤੇ ਇਹੋ ਹੋ 'ਸਚ-ਬੰਡ' ਹੈ ; ਇਸ ਦੇ ਅੰਦਰ ਹੋਰ ਕੋਈ 'ਕੋਠੜੀ ਨਹੀਂ' । ਇਸ 'ਪਰਮ-ਕੋਠੜੀ' ਦੀ ਮਹਿਮਾ ਕਬਨੀ-ਬਦਨੀ ਤੋਂ ਬਾਹਰ ਹੈ ਪਰ ਭਿੰਨ ਭਿੰਨ ਅਖਰਾਂ ਦੁਆਰਾ ਇਸ 'ਨਿਜ-ਮਹਲ' ਉਪਰ ਕੁਝ ਕੁਝ ਚਾਨਣਾ ਪੈਂਦਾ ਹੈ । ਪੰਚਮ ਪਿਤਾ ਜੀ ਨੇ ਇਸ ਨੂੰ 'ਕੋਠੜੀ ਖੁਲ੍ਹੀ ਅਨੂਪਾ' 'ਅਨਭਉ ਨਗਰ', 'ਕਰਤਾਰ-ਪੁਰਿ ਕਰਤਾ ਵਸੇ', 'ਨਿਹਚਲ-ਬਾਨਾ', 'ਪਰੂ ਆਸਣ ਕੋਰਕੇ ਲਿਖਿਆ ਹੈ । ਗੁਰੂ ਬਾਬ ਜੀ ਨੇ ਇਸ ਨੂੰ

"ਸਚ-ਬੰਡ ਵਸੇ ਨਿਰਕਾਰੁ ।"

ਕਰਕੇ ਸ੍ਰੀ ਜਪੁਜੀ ਵਿਚ ਦੱਸਿਆ ਹੈ । ਗੁਰੂ ਰਾਮਦਾਸ ਜੀ ਨੇ ਇਸ ਨੂੰ :—

ਜੋਤੀ ਜੋਤਿ ਮਿਲਾਇ ਜੋਤਿ ਰਲ ਜਾਵਹਿੰਗੇ ।

ਕਹਿਕੇ ਨਿਰੂਪਨ ਕੀਤਾ ਹੈ । ਗੁਰੂ ਰਾਮਦਾਸ ਜੀ ਨੇ ਇਸ ਨੂੰ 'ਨਿਜ-ਮਹਲ', 'ਹਰਿ-ਮੰਦਰ ਕਰਕੇ ਦੱਸਿਆ ਹੈ—

ਗੁਰ ਪ੍ਰਸਾਦੀ ਵੇਖੁ ਤੂ ਹਰਿਮੰਦਰ ਤੌਰੈ ਨਾਲਿ ।

ਹਰਿਮੰਦਰ 'ਸਬਦੇ' ਖੇਜੀਐ ਰਹਿ ਨਾਮੇ ਲਹੁ ਸਮਾਲਿ...।

ਹਰਿਮੰਦਰ ਮਹਿ ਹਰਿ ਵਸੇ ਸਰਬ ਨਿਰੰਤਰਿ ਸੋਇ ।

ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ।

ਕਬੀਰ ਜੀ ਨੇ ਇਸ ਨੂੰ 'ਸੁਨ-ਮੰਡਲ' ਕਰਕੇ ਲਿਖਿਆ ਹੈ ;—

'ਅਰਧ ਉਰਧ ਮੁਖਿ ਲਾਗੋ ਕਾਸੁ ।

ਸੁਨ-ਮੰਡਲ ਮਹਿ ਕਰਿ ਪਰਗਾਸੁ ।

ਉਹਾਂ ਸੂਰਜ ਨਾਹੀ ਚੰਦੁ ।

ਆਦਿ ਨਿਰੰਜਨੁ ਕਰੈ ਆਨੰਦੁ ॥ ੫ ॥

ਸੋ ਬ੍ਰਹਮੰਡੀ ਪਿੰਡੀ ਸੋ ਜਾਨੁ ।

'ਮਾਨ ਸਰੋਵਰਿ' ਕਰਿ ਇਸਨਾਨੁ ।'

(ਕ੍ਰੈਂਚੁ ਕਬੀਰ ਜੀ)

ਦਿਨਸੁ ਰੈਨਿ ਬੇਦੁ ਨਹੀਂ ਸਾਸਤ੍ਰੁ

ਤਹਾ ਬਸੈ ਨਿਰੰਕਾਰਾ ।

1 ਅੱਜ ਕਲ ਸਾਡੇ ਭਰਾਵਾਂ ਨੂੰ ਧੋਖਾ ਦੇਣ ਲਈ ਕਈ ਪੁਸਤਕਾਂ ਵਿੱਚ ਸਚ-ਖਡ ਤੋਂ ਛੁੱਟ ਹੋਰ ਅਨੇਕ ਕੋਠੀਆਂ ਦੱਸੀਆਂ ਹਨ, ਜੀਕਣ 'ਅਗਮ ਪੁਰੀ' 'ਅਨਾਮ-ਪੁਰੀ' ਆਦਿ । ਪਰ ਇਹ ਨਿਰਸੰਦੇਹ ਧੋਖਾ ਹੈ ਤਾਂ ਜੋ ਮੁੜ੍ਹ ਪੁਰਸਾਂ ਨੂੰ ਕਾਬੂ ਕੀਤਾ ਜਾਵੇ, ਉਹ ਕਹਿੰਦੇ ਹਨ ਜੇ ਗੁਰੂ ਨਾਨਕ ਜੀ ਮਹਾਰਾਜਾ ਵੀ ਉਥੇ ਨਹੀਂ ਪਹੁੰਚੇ ਜਿੱਥੇ 'ਗੁਰੂ' ਪਹੁੰਚੇ ਹਨ । ਪਰ ਖਾਲਸਾ ਵੀਰ ਇਸ ਧੋਖੇ ਤੋਂ ਬਚਣਗੇ ।

ਕਹਿ ਕਬੀਰ ਨਰ ਤਿਸਹਿ ਧਿਆਵਹੁ
ਬਾਵਰਿਆ ਸੇਜਾਰਾ ।

(ਆਸਾ ਕਬੀਰ ਜੀ)

ਸ੍ਰੀ ਰਵਿਦਾਸ ਜੀ ਇਨ੍ਹੋਂ ਹੀ 'ਬੇ-ਗਮ-ਪੁਰਾ' ਕਰਕੇ ਲਿਖਦੇ ਹਨ ;—

"ਬੇਗਮਪੁਰਾ ਸਹਰ ਕੋ ਨਾਉ ॥
ਦੂਖੁ ਅੰਦੇਹੁ ਨਹੀ ਤਿਹਿ ਠਾਉ ॥...
ਕਾਇਮ ਦਾਇਮੁ ਸਦਾ ਪਾਤਿਜਾਹੀ ॥
ਦੋਮ ਨ ਸੇਮ ਟੇਕ ਸੋ ਆਹੀ ॥

(ਗਉੜੀ)

ਇਨ੍ਹਾਂ ਭਿੰਨ ਭਿੰਨ ਚਿੱਤਰਾਂ ਤੋਂ ਇਤਨੀ ਗੱਲ ਸਪੱਸ਼ਟ ਹੈ ਜੁ ਏਥੇ ਪਹੁੰਚਕੇ (ਅਨਦੇ-ਅਨਦ) ਪਰਮਾਨੰਦ ਦੀ ਪ੍ਰਾਪਤੀ ਹੈ। ਇਹ ਖਾਲਸਾ ਜੀ ਦਾ 'ਨਿਜ-ਘਰ' ਭਾਵ ਉਹ ਘਰ ਹੈ ਜੋ ਧੂਰ-ਅੰਦਰ, ਨਾਲੋਂ ਅਟਲ ਹੈ। ਇਸ ਕੋਠੜੀ ਤੱਕ ਅੱਪੜਨ ਲਈ 'ਨਾਮ' ਰੂਪੀ 'ਸ਼ਬਦ' ਦੀ ਖਿੱਚ (List) ਦੀ ਲੋੜ ਹੈ। ਜਦ ਤੌੜੀ ਇਹ ਪਉੜੀ ਨਾਂ ਮਿਲੇ ਤਦ ਤੌੜੀ ਇਸ ਅੰਦਰਲੀ ਕੋਠੜੀ ਦਾ ਤਾਲਾ ਨਹੀਂ ਖੁੱਲ੍ਹਦਾ। ਨਾਮ ਦੀ ਫੁਹਾਰ ਤਾਂ ਇਸ ਪਰਮ-ਕੋਠੜੀ ਵਿਚੋਂ ਆਪਣੇ ਆਪ ਸਦਾ ਨਿਕਲ ਰਹੀ ਹੈ ਤੇ ਏਹੋ 'ਤਾਰ' ਜਗਤ ਦਾ ਤਾਣਾ-ਬਾਣਾ ਬਣਦੀ ਹੈ, ਪਰ ਇਸ 'ਡੇਰੀ' ਨੂੰ ਪਕੜਨ ਲਈ ਸਿਮਰਨ ਨਾਲ ਭੈ-ਭਗਤੀ ਦੀ ਜੁਗਤੀ ਦੀ ਲੋੜ ਹੈ, ਕਿਉਂਕਿ ਇਹ ਡੇਰੀ ਅਤਿਅੰਤ ਸੁਖਮ ਹੈ। ਇਹ (ਮੁਢਲੀFundamental) ਚੇਤਨ ਸੱਤਾ ਹੈ। ਇਥੇ ਪਹੁੰਚਕੇ 'ਗੁਰੂ' ਤੇ 'ਸਿੱਖ' ਦਾ ਮਿਲਾਪ, ਨਾਲੇ ਏਕਤਾ ਹੋ ਜਾਂਦੀ ਹੈ; ਭਗਤ ਤੇ ਵਾਹਿਗੁਰੂ ਵੀ ਇਕ ਹੋ ਜਾਂਦੇ ਹਨ। ਫਿਰ ਕਰਤਾ ਤੇ ਭੋਗਤਾ (Subject and Object) ਇਕੱਹੀ ਹੋ ਜਾਂਦੇ ਹਨ। ਇਹ ਅਤੀ-ਸੁੱਚੀ, ਅਤਿ-ਉੱਚੀ ਪਦਵੀ ਹੈ, ਕਿਉਂਕਿ ਇਹੋ ਰੂਪ ਤਾਂ 'ਨਿਰਕਾਰ' ਜੀ ਦਾ ਹੈ।

1 ਨਾਮ ਉਹ ਪਰਮ-ਤੱਤ ਹੈ ਜਿਥੇ ਅੱਪੜਕੇ 'ਲਿਵ' (Subjectivity) ਤੇ 'ਯਾਤ' (Purification=Objectivity) ਇਕ ਹੋ ਜਾਂਦੇ ਹਨ। ਇਹ ਪਰਮ-ਤੱਤ 'ਕਾਲ' (Time) ਤੇ 'ਦੇਸ' (Space) ਦੇ ਉਪਰ ਹੈ। ਇਥੇ ਹੀ ਆਕੇ ਦੋਵੇ ਜੁੜਦੇ ਹਨ। ਅੱਜ ਕਲ ਦੀ ਸਾਇੰਸ ਵੀ ਇਸੇ ਸਿੱਟੇ ਉਪਰ ਅੱਪੜੀ ਹੈ। ਇਸ ਗੱਲ ਨੂੰ ਪ੍ਰੱਕਟ ਕਰਨ ਲਈ ਅਸੀਂ ਹੇਠ ਲਿਖਿਆ ਐਡ੍ਰੈਸ ਦੇਂਦੇ ਹਾਂ :—

Extract from the Presidential address of Sir James Jeans F.R.S. Sept. 1934.

"Now we come to the central & most surprising fact of the whole situation.....The birth of new physic has as its general thesis that the nature we study does not consist so much of something we perceive as of

(ਬਾਕੀ ਦੇਖੋ ਅਗਲੇ ਸਫ਼ੇ ਤੋਂ)

ਇਸ 'ਸਚ-ਖੰਡ' ਪਰਮ-ਕੋਠੜੀ ਵਿੱਚ ਕਾਲ-ਦੀ-ਕਲਾ ਵੀ ਨਹੀਂ ਚਲ ਸਕਦੀ, ਕਿਉਂਕਿ ਇਸ ਦੁਆਰਕਾ ਨਗਰੀ ਵਿੱਚ 'ਮੁਗਲ' ਕੀਕਣ ਆ ਸਕਦਾ ਹੈ ! ਇਥੇ ਕਾਲ ਵੀ ਬਿਕਲ ਹੋ ਜਾਂਦਾ ਹੈ :—

'ਤ੍ਰੈ ਵਰਤਾਇ ਚਉਥੈ-ਘਰਿ ਵਾਸਾ ॥
 'ਕਾਲ' 'ਬਿਕਾਲ' ਕੀਏ ਇਕ ਗ੍ਰਾਸਾ ॥
 ਨਿਰਮਲ ਜੋਤਿ ਸਰਬ ਜਗ ਜੀਵਨੁ
 ਗੁਰਿ ਅਨਹਦ ਸਬਿਦ ਦਿਆਇਆ ॥

(ਮਾਰੂ ਮ: ੧)

ਇਸ ਨੂੰ ਚੰਥਾ-ਘਰ ਯਾ ਚੰਥਾ-ਪਦ ਇਸ ਕਰਕੇ ਆਖਿਆ ਹੈ ਜੁ ਮਾਇਆ ਤਾਂ ਤਿੰਨਾਂ ਗੁਣਾਂ ਵਿੱਚ ਹੈ ਇਹ ਤਿੰਨਾਂ ਗੁਣਾਂ ਤੋਂ ਉਪਰਲੀ ਪਦਵੀ ਹੈ । ਇਥੇ ਪਹੁੰਚਕੇ ਰਾਤ-ਦਿਨ ਨਿਰੰਤਰ ਵਾਹਿਗੁਰੂ ਰੂਪੀ 'ਜੋਤ' ਦੇ ਦਰਸ਼ਨ ਹਨ; ਇਥੇ ਪਹੁੰਚਕੇ ਸਦਾ ਹੀ ਦਿਨ (Eternal day) ਹੈ .—

'ਅਹਿਨਿਸ 'ਜੋਤਿ' ਨਿਰੰਤਰ ਪੇਖੈ ।
 ਆਨੰਦ ਰੂਪ ਅਨੂਪ-ਸਰੂਪਾ
 ਗੁਰ ਪੂਰੇ ਦੇਖਾਓਇਆ ।'

(ਮਾਰੂ ਮ: ੧)

ਜੋ ਪ੍ਰਾਣੀ ਇਸ ਅਵਸਥਾ ਨੂੰ ਅੱਪੜਦੇ ਹਨ ਉਹ 'ਸਹਿਜ-ਰਸ' ਨੂੰ ਅਨੁਭਵ ਕਰਦੇ ਹੋਏ ਅਮਰ ਹੋ ਜਾਂਦ ਹਨ :—

'ਮਰੈ ਨਾਹੀ ਸਦ ਸਦ ਹੀ ਜੀਵੈ ॥
 ਅਮਰੁ ਭਇਆ ਅਬਿਨਾਸੀ ਥੀਵੈ ॥

(ਪਿਛਲੇ ਸਫੇ ਦਾ ਬਾਕੀ)

our perceptions; it is not the object of the subject-object relation, but the relation itself. "There is, in fact, no clear-cut division between the subject & object ; they form an in-divisible whole now becomes Nature..... The old, particle-picture, which lay within the limits of space & time, broke matter up into a crowd of distinct particles, and radiation into a shower of distinct protons. The newer & more accurate wave-picture, which transcends the framework of space & time, recombines the protons into single beam of light.....when we view ourselves in space & time we are quite obviously distinct individuals ; when we pass beyond space & time we may perhaps form ingredients of a continuous stream of life"—(ਨਾਮ) । ਇਸ ਤੋਂ ਸਪੱਸ਼ਟ ਹੈ ਜੁ ਕਾਲ ਤੇ ਦੇਸ ਉੱਪਰ ਆਕੇ ਸਭ 'ਨਾਮ' ਵਿੱਚ ਜੁੜੇ ਹਨ !

ਨਾ ਕੇ ਆਵੈ ਨਾ ਕੇ ਜਾਵੈ
ਗੁਰਿ ਦੂਰਿ ਕੀਆ ਭਰਮੀਜਾ ਹੋ ॥'

(ਮਾਚੂ ਮ: ੫)

ਵਾਹ ! ਵਾਹ ! ਅਕਾਲ-ਕੋਠੜੀ ! ਵਾਹ ! ਵਾਹ !
ਵਾਹ ! ਵਾਹ ! ਪਰਮ-ਕੋਠੜੀ ! ਵਾਹ ! ਵਾਹ !
ਵਾਹ ! ਵਾਹ ! ਵਾਹਿਗੁਰੂ-ਦਰਸ਼ਨ ! ਵਾਹ ! ਵਾਹ !

ਇਸ ਤੋਂ ਉਤੇ ਹਰ ਕੁਝ ਵੀ ਨਹੀਂ ! ਪਰ ਵਾਹਿਗੁਰੂ-ਦਰਸ਼ਨ ਵਿਚ ਤਿੰਨ ਮੰਲਵੇ ਝਲਕਾਰੇ (Joint Supervision) ਆਉਂਦੇ ਹਨ :—

(੧) ਓਅੰਕਾਰ-ਦਰਸ਼ਨ—ਜਦ ਸਿਸ਼ਟੀ ਦੀ ਉਤਪਤੀ ਭਾਸਦੀ ਹੈ ; ਮਾਇਆ 'ਦਾਸੀ' ਬਣਕੇ ਅੱਗੇ ਕਾਰ ਕਰਦੀ ਹੈ ਤੇ 'ਕਾਲ' ਦੀ ਕਲਮ ਚਲਾਉਂਦੀ ਹੈ ।

(੨) ਏਕੰਕਾਰ-ਦਰਸ਼ਨ—ਜਦ ਅਨੰਤ-ਸੰਸਾਰ (ਵਿਸ਼ਵ) ਇਕੋ 'ਨਾਮ' ਰੂਪੀ ਤਾਣੇ ਬਾਣੇ ਵਿੱਚ ਪਰੋਇਆ ਹੋਇਆ ਭਾਸਦਾ ਹੈ ।

(੩) ਨਿਰਕਾਰ-ਦਰਸ਼ਨ—ਜਿਥੇ ਜਾਕੇ ਸਭੇ ਅਕਾਰ 'ਨਿਰਕਾਰ' ਵਿਚ ਲੀਨ ਹੋ ਜਾਣ ਤੇ ਆਤਮਾ ਪਰਮਾਤਮਾ ਵਿਚ ਅਲੋਪ ਹੋ ਜਾਂਦਾ ਹੈ, ਸਰਗੁਣ ਵਿਚ ਤੇ ਨਿਰਗੁਣ ਪਾਰਬ੍ਰਹਮ ਵਿਚ ਅਲੋਪ ਹੋਕੇ 'ਨੇਤ ਨੇਤ' ਨਿਰਕਾਰ ਹੋ ਰਹਿ ਜਾਂਦਾ ਹੈ ।

ਇਨ੍ਹਾਂ ਤਿੰਨਾਂ ਝਲਕਾਰਿਆਂ ਦਾ ਸਮੁੱਚਾ ਸਾਂਝਾ—ਦਰਸ਼ਨ 'ਵਾਹਿਗੁਰੂ-ਦਰਸ਼ਨ' ਹੈ, ਤੇ ਇਸ ਦੇ ਸੰਬੋਧਕ ਚਿੰਨ੍ਹ (Symbol) 'ਵਾਹ ! ਵਾਹ !' ਤੋਂ ਪਰੇ ਹੋਰ ਕੁਝ ਵੀ ਉਚੇਰਾ ਨਹੀਂ :—

'ਵਾਹ ! ਵਾਹ ! ਨਾਮ ਅਚਰਜ ਕੇ ਹੋਈ ।
ਅਚਰਜ ਤੇ ਪਰ ਉਕਤਿ ਨ ਕੋਈ ।'

(ਨਾਨਕ ਪ੍ਰਕਾਸ਼)

'ਵਾਹਿਗੁਰੂ-ਦਰਸ਼ਨ' ਦੇ ਝਲਕਾਰੇ ਬੇਅੰਤ ਹਨ ਜੋ ਕਥਨੀ ਬਦਨੀ ਤੋਂ ਬਾਹਰ ਹਨ । ਪਰ ਏਥੇ ਇਤਨਾ ਹੀ ਕਹਿਣਾ ਯੋਗ ਹੈ ਜੇ ਅੰਤਮ-ਕੋਠੜੀ ਤਾਂ 'ਅਕਾਲ-ਕੋਠੜੀ' ਹੀ ਹੈ । ਇਹੋ ਸਚਖਡੀ ਹੈ ! ਇਥੇ ਹੀ ਨਿਰਕਾਰ-ਏਕੰਕਾਰ-ਓਅੰਕਾਰ ਰੂਪੀ ਵਾਹਿਗੁਰੂ ਦਾ ਨਿਹਚਲ ਥਾਂ ਹੈ !

* * *

ਉਪਰਲੇ ਲੇਖ ਵਿਚ ਅਸਾਂ ਕੋਠੀਆਂ ਤੇ 'ਕੋਠੜੀਆਂ' ਦਾ ਵਰਣਨ ਕੀਤਾ ਹੈ । ਇਸ ਦਾ ਭਾਵ ਇਹ ਹੈ ਜੇ ਇਹ ਸੱਤ-ਕੋਠੀਆਂ ਸਾਡੇ ਅੰਦਰ ਹੀ ਹਨ । ਜਿਉਂ ਜਿਉਂ ਬਾਹਰ ਆਈਏ ਤਿਉਂ ਤਿਉਂ ਅਸੀਂ ਸਥਲ, ਅੜ੍ਹ ਤੱਤਾਂ ਵੱਲ ਆਉਂਦੇ ਹਾਂ । ਜਿਉਂ ਜਿਉਂ ਅੰਦਰ ਜਾਈਏ ਤਿਉਂ ਤਿਉਂ ਸੂਖਮ ਤੋਂ ਸੂਖਮ ਪਰਮ ਤੱਤ ਵੱਲ ਜਾਂਦੇ ਹਾਂ ਤੇ

1 ਇਸ 'ਦਰਸ਼ਨ' ਨੂੰ ਖੇਲ੍ਹਣ ਲਈ ਵੱਖ ਪੋਥੀ ਵਾਹਿਗੁਰੂ-ਦਰਸ਼ਨ ਲਿਖੀ ਜਾ ਰਹੀ ਹੈ ।

ਅੰਤ ਨੂੰ ਨਿਰੰਕਾਰ ਵਾਹਿਗੁਰੂ ਜੀ ਦੇ ਦਰਸ਼ਨ ਹੁੰਦੇ ਹਨ ਜਿਨ੍ਹਾਂ ਦਾ ਰੂਪ-ਰੇਖ, ਚੱਕ੍ਰ ਚਿਹਨ ਕੋਈ ਨਹੀਂ । ਪਰ ਵਾਹਿਗੁਰੂ ਜੀ 'ਨੇਤਿ ਨੇਤਿ' ਹੋਕੇ ਵੀ ਅਕਾਲ-ਮੁਰਤਿ ਹਨ, ਭਾਵ ਉਨ੍ਹਾਂ ਦੀ ਹੋਂਦ (Existence) ਹੈ । ਜੇ ਸੂਖਮਤਾ ਵੱਲ ਜਾਈਏ ਤਾਂ ਮਾਨੋਂ ਅਸੀਂ ਇਕ ਘਾਟੀ ਤੌਂ ਟੱਪ ਦੂਜੀ ਉੱਚੀ ਆਤਮ-ਘਾਟੀ ਵੱਲ ਜਾ ਰਹੇ ਹਾਂ, ਪਰ ਜੇ ਆਪਣੇ ਅੰਦਰ ਵੱਲ ਜਾਈਏ ਤਾਂ ਮਾਨੋਂ ਅਸੀਂ ਇਕ ਕੌਠੀ ਵਿਚੋਂ ਲੰਘਕੇ ਦੂਜੀ ਵਿਚ ਤੇ ਦੂਜੀ ਵਿਚੋਂ ਤੀਜੀ.....ਪਰਮ ਕੋਠੜੀ ਵਿਚ ; ਸਾਨੋ ਕਿਸੇ ਪਹਾੜ ਦੀ ਕੰਦਰਾ ਵਿਚ ਰਹੇ ਹਾਂ । ਪਹਿਲੇ ਤਰੀਕੇ ਨਾਲ ਅਸੀਂ 'ਉਚਿਆਈ' ਦਾ ਅਲੰਕਾਰ ਬੰਨ੍ਹਦੇ ਹਾਂ, ਤੇ ਦੂਜੇ ਤਰੀਕੇ ਨਾਲ 'ਛੂਝਿਆਈ' ਦਾ । ਪਰ ਵਾਸਤਵ ਵਿਚ ਇਹ ਦੇ ਰਾਹ ਇਕ ਹੀ ਹਨ, ਅੱਖਰਾਂ ਦਾ ਹੀ ਹੋਰ ਫੇਰ ਹੈ, ਕਿਉਂਕਿ ਆਤਮਾ ਵਿਚ ਤਾਂ ਉਚਾਈ ਛੂਝਾਈ, ਅੰਤ ਬੇਅੰਤ ਆਦਿ ਅੰਤ, ਉੱਚ-ਨੀਂਚ, ਦਿਨ--ਰਾਤ, ਦੁਖ ਸੁਖ, ਹਰਖ ਸੋਗ ਕੋਈ ਨਹੀਂ :—

ਨਾ ਇਹੁ ਬੂਢਾ ਨਾ ਇਹੁ ਬਾਲਾ ।
 ਨਾ ਇਸੁ ਦੁਖੁ ਨਹੀਂ ਜਮ ਜਾਲਾ ।
 ਨਾ ਇਹੁ ਬਿਨਸੈ ਨਾ ਇਹੁ ਜਾਇ ।
 ਆਦਿ ਜੁਗਾਦੀ ਰਹਿਆ ਸਮਾਇ ॥ ੧ ॥

ਨਾ ਇਸੁ ਉਸਨੁ ਨਹੀਂ ਇਸੁ ਸੀਤੁ ।
 ਨਾ ਇਸੁ ਦੁਸਮਨੁ ਨਾ ਇਸੁ ਮੀਤੁ ।
 ਨਾ ਇਸੁ ਹਰਖੁ ਨਹੀਂ ਇਸੁ ਸੋਗੁ ।
 ਸਭ ਕਿਛੁ ਇਸਕਾ ਇਹੁ ਕਰਨੈ ਜੋਗੁ ॥ ੨ ॥

ਨਾ ਇਸੁ ਬਾਪੁ ਨਹੀਂ ਇਸੁ ਮਾਇਆ ।
 ਇਹੁ ਅਪਰੰਪਰ ਹੋਤਾ ਆਇਆ ।
 ਪਾਪ ਪੁੰਨ ਕਾ ਇਸੁ ਲੇਪ ਨਾ ਲਾਗੈ ।
 ਘਟ ਘਟ ਅੰਤਰਿ ਸਦ ਹੀ ਜਾਗੈ ॥ ੩ ॥

ਤੀਨਿ ਗੁਣਾ ਇਕ ਸਕਤਿ ਉਪਾਇਆ ।
 ਮਹਾ ਮਾਣਿਆ ਤਾ ਕੀ ਹੈ ਛਾਇਆ ।
 ਅਛਲ ਅਛੇਦ ਅਭੇਦ ਦਇਆਲ ॥
 ਦੀਨ ਦਇਆਲ ਸਦਾ ਕਿਰਪਾਲ ।
 ਤਾਕੀ ਗਤਿ ਸਿਤਿ ਕਛੂ ਨ ਪਾਇ ॥
 ਨਾਨਕ ਤਾ ਕੈ ਬਲਿ ਬਲਿ ਜਾਇ ॥ ੪ ॥ ੧੯ ॥ ੨੧ ॥

(ਗੋੰਡ ਮ ੫)

ਇਹ ਅੰਤਮ-ਆਤਮਾ ਸਾਡਾ ਸਾਖੀ-ਪੁਰਖ ਹੈ, ਨਾਲੇ ਕਰਤਾ-ਪੁਰਖ ਹੈ ।
 ਇਹੋ ਲੱਭਣ ਅਸੀਂ ਟੁਰੇ ਸਾਂ ਤੇ ਇੱਥੋਂ ਹੀ ਆਕੇ ਫਲਾਸਫੀ ਤੇ ਸਾਧਨਾ ਦਾ ਅੰਤ

ਹੈ। ਹੇਠਲੇ ਟੇਬਲ ਵਿਚ ਇਨ੍ਹਾਂ ਸੱਤ-ਕੌਠੀਆਂ ਦਾ ਸੰਖੇਪ ਹਾਲ ਦਿੱਤਾ ਹੈ, ਤੇ ਨਾਲ ਹੀ ਦੱਸਿਆ ਹੈ ਜੇ ਅਗਿਆਨ ਅਵਸਥਾ ਵਿਚ ਇਨ੍ਹਾਂ ਦੇ ਕੀ ਨਾਮ ਹਨ ਤੇ ਗਿਆਨ ਅਵਸਥਾ ਵਿਚ ਕੀ ਹਨ :-

ਨੋਟ :— ਹੇਠਲੇ ਚਿੱਤ੍ਰ ਵਿਚ (੧-੫) ਵਿਚ ਹਉਂਦੇ ਦਾ ਜ਼ੋਰ ਹੈ। (੬) ਵਿਚ ਮਾਇਆ ਦਾ ਜ਼ੋਰ ਹੈ ਤੇ (੭), ਵਿਚ ਨਿਰੋਲ ਪੁਰਖ ਵਾਹਿਗੁਰੂ ਹੈ।

(PSYCHIC MAN & SPIRIT.)

Body		ਨੰ:	ਕੌਠੀ ਦਾ ਨਾਂ	ਅਗਿਆਨ ਅਵਸਥਾ ਦੇ ਨਾਮ	ਗਿਆਨ ਅਵਸਥਾ ਵਿਚ ਨਾਂ	ਨੋਟ
Psychic Base	ਸਥੂਲ	੧	ਤਨ-ਮਈ ਕੌਠੀ	ਭਰਮ-ਗੜ੍ਹ ਕਾਇਆਂ ਨਗਰ	ਆਤਮ-ਗੜ੍ਹ, ਹਰਿ-ਮੰਦਰ	ਨੌਗਲਕਾ, ਦਸ ਇੰਦਰੇ ਤੇ ਪੰਜ ਤੱਤ ਇਸ ਵਿਚ ਹਨ।
		੨	ਪ੍ਰਾਣ-ਮਈ	ਹਵਾ-ਫਰਨੀ ਯਾ ਖੱਲਾਂ	'ਭਉ-ਖੱਲਾ'	ਪ੍ਰਾਣ ਵੀ ਪੰਜ ਕਿਸਮ ਦੇ ਕਈ ਮੰਨਦੇ ਹਨ।
Spirit	ਅਤੀ ਸੂਖਮ	੩	ਮਨ-ਮਈ ਕੌਠੀ	ਡੀਲ, ਬਾਂ, 'ਅਰੂਣ'	ਗੀਟੀ, ਹੰਸ, ਧਵਲ, ਧਰਮ	ਨਿਮਰਤਾ; ਅਗਿਆਨ ਤੋਂ ਗਿਆਨ; ਦੁਖ ਸੂਖ ਤੋਂ ਪਰਮ-ਸੂਖ
	"	੪	ਮੱਤ-ਮਈ ਕੌਠੀ	'ਕੁਬਜ਼' ਦੁਰਮਤ'	'ਸਿੱਧੀ', ਗੁਰਮਤ	ਦੂਰਮਤ ਤੋਂ ਗੁਰਮਤ
		੫	ਮੈ-ਮਈ ਕੌਠੀ	ਕੰਸ, ਰਾਵਣ	'ਕਛੂਆ' 'ਸੰਮ-ਸਰ	'ਕਛੂਆ' ਹਉਮੈ ਸਮੇਟਣ ਵਾਲਾ ਹੈ = ਧਿਆਨ
	ਅਤਿਅੰਤ ਸੂਖਮ	੬	ਕਾਲ-ਮਈ (ਦ੍ਰੂਪਦੀ ਵਾਲੀ)	ਜੰਮ (ਮੁਗਲ) 'ਸਰਪਣੀ' ਕਾਲੀਨਾਗ	'ਰਾਮ' 'ਗਰੁੜ'	ਮਾਇਆ ਯਾ ਦ੍ਰੂਪਦੀ ਇਸ ਅੰਦਰ ਹੈ।
	ਨਿਰੰਕਾਰ ਵਾਹਿਗੁਰੂ	੭	ਅਕਲ ਕੌਠੀ (ਪਰਮ ਕੌਠੀ)	ਜੀਵ-ਆਤਮਾ	ਪਰਮਾਤਮਾ; 'ਸੰਚ-ਖੰਡ'	(੧) ਨਾਮ ਇਥੇ ਹੀ ਹੈ (੨) ਸਰ ਖੰਡ ਇਥੇ ਹੀ ਹੈ

ਆਉ ਹੁਣ ਅਸੀਂ ਪਿੱਛੇ ਮੁੜਕੇ ਤੱਕੀਏ ਤੇ ਇਸ ਗਲ ਦਾ ਉੱਤਰ ਢੂਡੀਏ ਜੁ
'ਬਸਤ੍ਰੀ ਛੀਨਤ ਦ੍ਰੋਪਦੀ ਰਖੀ ਲਾਜ'।

ਵਾਲੀ ਪਰਮ-ਘੰਡੀ ਦਾ ਕੀ ਤਰ੍ਹਾਂ ਭਾਵ ਹੈ। ਪਾਠਕਾਂ ਨੂੰ ਪਤਾ ਹੀ ਹੈ ਜੁ ਦ੍ਰੋਪਦੀ ਪੰਜਾ-
ਭਰਾਵਾਂ ਦੀ ਸਾਂਝੀ-ਵਹੁਟੀ ਸੀ। ਇਸ ਤੋਂ ਹੀ ਸਪਸ਼ਟ ਹੋਣਾ ਚਾਹੀਦਾ ਹੈ ਜੁ ਦ੍ਰੋਪਦੀ
ਪ੍ਰਕਿਪਤੀ (ਮਾਇਆ) ਵਾਸਤੇ ਇਕ ਤਸਵੀਰ ਯਾ ਹੋਣੇ ਹੈ ਜੋ ਪੰਜਾਂ ਤੱਤਾਂ (ਪਾਂਡਵਾਂ)
ਨਾਕ ਵਿਆਹੀ ਹੋਈ ਹੈ। ਨਹੀਂ ਤਾਂ ਕੈਣ ਐਸਾ ਸੁਖਸ ਹੈ ਜੋ ਅਜਿਹੀ 'ਇਸਤਰੀ' ਦੀ
ਪੂਜਾ ਕਰੇ ਜਿਸ ਦੇ ਪੰਜ ਖਾਵੰਦ ਸਨ। ਦੋ ਖਾਵੰਦਾਂ ਵਾਲੀ ਇਸਤ੍ਰੀ ਨੂੰ ਵੀ ਅਸੀਂ
ਦੁਹਾਗਣ ਹੀ ਆਖਦੇ ਹਾਂ, ਫਿਰ ਪੰਜਾਂ ਖਾਵੰਦਾਂ ਵਾਲੀ ਇਸਤ੍ਰੀ ਦੀ ਪੂਜਾ ਕਿਉਂ ?
ਨਹੀਂ, ਨਹੀਂ ਤੱਤ-ਵੇਡਾ ਸੱਜਣ ਇਸ ਗੱਲ ਨੂੰ ਭਲੀ ਭਾਂਤ ਸਮਝਦੇ ਹਨ ਜੁ ਦ੍ਰੋਪਦੀ
ਇੱਥੇ ਮਾਇਆ ਦਾ ਰੂਪ ਹੈ ਤੇ ਕ੍ਰਿਸ਼ਨ 'ਆਤਮਾ' ਦਾ ਰੂਪ ਹੈ। ਹੁਣ ਪ੍ਰਸ਼ਨ ਇਹ
ਉਠਦਾ ਹੈ ਜੁ ਦ੍ਰੋਪਦੀ ਦੇ ਚੀਰ ਹਰਨ ਵੇਲੇ ਉਹ ਕਿਹੜੀ 'ਸਾਡੀ' ਸਾ ਜੋ ਖਤਮ ਹੋਣ
ਵਿਚ ਹੀ ਨਹੀਂ ਸੀ ਆਉਂਦੀ ? ਜਿਨ੍ਹਾਂ ਪਾਠਕਾਂ ਨੇ ਉਪਰਲੀਆਂ ਕੌਠੀਆਂ ਦਾ ਹਾਲ
ਗਹੁ ਨਾਲ ਪੜ੍ਹਿਆ ਹੈ ਉਨ੍ਹਾਂ ਨੂੰ ਪਤਾ ਹੈ ਜੁ 'ਬਾਹਰਲੇ-ਬਸਤਰ' ਤਾਂ ਪ੍ਰਾਣ, ਮਨ, ਚਿਤ,
ਬੁਧ, ਅਹੰਕਾਰ ਹਨ ਤੇ ਇੱਥੇ ਤੋੜੀ ਹੀ ਜੀਵ-ਮਾਤਰ ਦੀ ਗੱਮਤਾ ਹੈ। ਦੁਸ਼ਟ 'ਦੁਸਾਸਨ'
(ਮਨਮੁਖ) ਦਾ ਜ਼ੋਰ ਇੱਥੇ ਤਕ ਹੀ ਹੈ, ਭਾਵ ਹਉਮੈ-ਕੋਠੀ ਤਕ। ਇਸ ਤੋਂ ਉਪਰੰਤ
ਕੀ ਹੈ ? ਅਸੀਂ ਉਪਰ ਵੇਖ ਆਏ ਹਾਂ ਜੁ ਇਸ ਦੇ ਉਪਰੰਤ 'ਕਾਲ-ਕੇਨੀ' ਹੈ, ਭਾਵ
ਕਾਲ (Time) ਦਾ ਹੀ ਲੰਮੀ 'ਸਾਡੀ' ਹੈ ਜੋ ਭੂਤ, ਭਵਿਖਤ, ਵਰਤਮਾਨ ਵਿਚ ਇਕ-ਰਸ
ਬੇਅੰਤ (Infinite) ਚਲੀ ਜਾਂਦੀ ਹੈ। ਇਹ ਉਹ ਸੂਖਮ-ਸਾਡੀ ਹੈ ਜਿਸ ਨਾਲ ਮਾਇਆ-
ਮਾਤਾ ਨੇ ਆਪਣਾ ਨੇਗੋਜ਼ ਢਕਿਆ ਹੋਇਆ ਹੈ। ਇਹ ਅਖੀਰਲਾ ਚੀਰ (ਕਪੜਾ) ਹੈ।
ਜਿਸ ਨੂੰ ਹਰਨਾ ਇਕ ਮਨਮੁਖ (ਦੁਸਾਸਨ ਯਾ ਦੁਰਯੋਧਨ ਵਾਸਤੇ ਅਤਿਅੰਤ ਮੁਸ਼ਕਲ
ਹੈ। ਇਹ ਪਰਦਾ ਮਾਇਆ ਨੂੰ ਕਿਸ ਦੱਤਾ ਹੈ ? ਹਾਂ ਜੀ, ਇਸ ਪੜਦਾ ਯਾ ਢਕਣਾ ਉਸ
ਵਾਹਿਗੁਰੂ ਜੀ ਨੇ ਮਾਇਆ ਨੂੰ ਆਪ ਹੀ ਦਿੱਤਾ ਹੈ ਕਿਸ ਵਾਹਿਗੁਰੂ ਨੇ ? ਜੋ ਆਪ

'ਨਾਰਿ ਨ ਪੁਰਖ ਨ ਪੰਖਣੂ ਸਾਸਉ ਚਤੁਰੁ ਸਰੂਪੁ ।'

ਹੈ; ਜੋ ਕਾਲ ਤੋਂ ਵੀ ਉਪਰੰਤ ਅਕਾਲ ਪੁਰਖ ਹੈ ਤੇ 'ਅਕਾਲ—ਕੋਠੜੀ' ਵਿਚ ਰਹਿੰਦਾ ਹੈ।

ਤਾਂ ਪਤਾ ਲੱਗਾ ਜੁ ਦ੍ਰੋਪਦੀ ਦੇ ਚੀਰ ਹਰਨ ਵਾਲੀ ਕਹਣੀ ਸਾਨੂੰ ਉਸ
ਅਖੀਰਲੀ ਅਵਸਥਾ ਵੱਲ ਖਿੱਚਦੀ ਹੈ ਜਿੱਥੇ 'ਕਾਲ' (Time) ਦਾ ਫੈਲਾਓ ਹੈ, ਜਿੱਥੇ
ਬੇਅੰਤ ਜੁਗ (ਸਤਜੁਗ) ਤਰੇਤਾ, ਦੁਆਪਰ, ਕਲਜੁਗ, ਆਦਿ) ਪੈਦਾ ਹੋਏ ਹਨ, ਤੇ
ਜਿਸ ਕਾਲ ਦੀ ਲਪੇਟ ਵਿਚ ਸਭ ਕੁਦਰਤ ਹੈ। ਪਰ ਕੀ 'ਕਾਲ' ਰੂਪੀ ਸਾਡੀ ਨੂੰ ਚੀਰ
ਕੇ ਕੋਈ ਪ੍ਰਾਣੀ ਅੰਦਰ ਜਾ ਸਕਦਾ ਹੈ ਤੇ ਪਰਤੱਖ (ਨੁਗੋਜ਼) ਦਾ ਦਰਸ਼ਨ ਕਰ ਸਕਦਾ
ਹੈ ? ਕਿਉਂ ਨਹੀਂ !ਪਰ ਦੁਸ਼ਟ ਆਤਮਾ ਨਹੀਂ, ਸਿਰਫ਼ ਉਹ ਗੁਰਮੁਖ ਉਥ
ਜਾ ਸਕਦਾ ਹੈ ਜੋ ਆਪਣਾ 'ਪੁਰਖ'-ਭਾਵ ਛੱਡਕੇ 'ਨਾਰਿ ਨ ਪੁਰਖ ਨ ਪੰਖਣੂ' (Neuter)
ਭਾਵ ਧਾਰਦਾ ਹੈ, ਭਾਵ ਸੂਛ ਆਤਮਾ-ਰੂਪ ਹੋ ਜਾਂਦਾ ਹੈ।

ਦ੍ਰੋਪਦੀ (ਮਾਇਆ) ਕਿਸ ਆਸਰੇ ਬਚੀ ਹੋਈ ਹੈ ? ਉੱਤਰ ਹੈ—

“ਸਿਮਰਨ ਦ੍ਰੋਪਦੀ-ਸੁਤ ਉਧਰੀ ।”

ਭਾਵ ‘ਸਿਮਰਨ ਦੇ ਆਸਰੇ ਮਾਇਆ ਦਾ ਨੰਗੇਜ ਵੀ ਕਾਲ-ਰੂਪੀ ਰੇਸ਼ਮੀ-ਸਾੜੀ ਨਾਲ ਢਕਿਆ ਹੋਇਆ ਹੈ । ਸਖੀ-ਸਹੇਲੜੀਓ ! ਆਓ ! ਆਓ ! ਤੇਸਿਮਰਨ-ਰਸ ਨਾਲ ਗੁੱਟ ਹੋਕੇ ਦ੍ਰੋਪਦੀ ਵਾਂਝ ਬੇਅੰਤ-ਸਾੜੀ ਵਿਚ ਜਾਓ ।

—○:—

ੴ

ਗੁਰਮਤ ਦੀ ਨੀਂਹ !

ਕਰਮ-ਕਾਂਡ ਕਿ ਗਿਆਨ-ਕਾਂਡ ?

ਸਹਜ-ਅਵਸਥਾ !!

—
ਕਾਂਡ ੧੩-੧੫

ਭਾਵੇਂ ਗੁਰਮਤ ਵਿਚ ਸਰੋਸ਼ਟ ਕਰਮ ਤੇ ਉੱਦਮ ਮੁਖੀ ਹਨ, ਮੁਕਤੀ ਕਰਮ ਕਰਨ ਵਿਚ ਵੀ ਨਹੀਂ। ਮੁਕਤੀ ਦੀ ਜੁਗਤੀ 'ਨਾਮ' ਨੂੰ ਅਨੁਭਵ ਕਰਨ ਵਿਚ ਹੈ, ਤੇ 'ਅਥਰਲੀ-ਜੋਤ' ਨਾਲ ਇਕ-ਮਿਕ ਹੋਕੇ ਵਾਹਿਗੁਰੂ ਜੀ ਨਾਲ ਅਭੇਦ ਹੋਣਾ ਹੈ। ਤਦ ਫਿਰ ਏਹੋ ਸੰਸਾਰ ਬੈਕੁਠ ਯਾ 'ਸਚ-ਖੰਡ' ਬਣ ਜਾਂਦਾ ਹੈ। ਬੈਕੁਠ ਕੋਈ ਥਾਂ ਨਹੀਂ, ਏਹੋ ਤਾਂ ਅਧਿਆਤਮਕ-ਅਵਸਥਾ (Spiritual Phase) ਹੈ

ਪਰ 'ਨਾਮ' ਅਨੁਭਵ ਕਰਕੇ ਅਸਾਂ ਸੰਸਾਰ ਨੂੰ ਛੱਡੋ ਕੇ ਦੁਰੇਡੇ ਨਹੀਂ ਹੋ ਜਾਣਾ, ਸਗੋਂ ਹੁਣ ਗੱਜ ਵੱਜ ਕੇ ਦਸਾਂ ਨਹੀਂਅਂ ਦੀ ਕਾਰ ਕਰਨੀ ਹੈ। 'ਹੱਥ ਕਾਰ ਵਲ ਦਿਲ ਯਾਰ ਵਲ' ਇਹ ਗੁਰਸਿੱਖੀ ਦੀ ਗੁੜ੍ਹਤੀ ਹੈ। ਇਸੇ ਸੁਧ-ਅਧਿਆਤਮਕ ਅਵਸਥਾ ਦੀ ਟੀਸੀ "ਸਹਜ" ਅਖਵਾਂਦੀ ਹੈ।

੧੩

ਕੀ ਕਰਮਾਂ ਉਪਰ ਮੁਕਤੀ ਹੈ ?

ਸਨਕਾਦਿਕ ਕੌਣ ਹਨ ?

- (੧) “ਕਰਮ ਸੁ-ਕਰਮ ਕਰਾਏ ਆਪੇ
ਇਸੁ ਜੇਤੈ ਵਸਿ ਕਿਛੁ ਨਾਹਿ ॥”
- (੨) “ਚੂਕਾ ਭਾਰਾ ਕਰਮ ਕਾ ਹੋਇ ਨਿਹਕਰਮਾ ॥”

(ਮਾਰੂ ਮ: ੫)

ਜੇ ਕੋਈ ਮੇਰੇ ਕੋਲੋਂ ਪੁੱਛ ਜੁ ਜੁਗ-ਪਲਟਾਊ (Revolutionary) ਤਬਦੀਲੀ ਲੇਖਕ ਦੇ ਖਿਆਲਾਂ ਵਿਚ ਕੀ ਆਈ ਹੈ ਤਾਂ ਮੈਂ ਝਟ ਪਟ ਇਹ ਆਖਾਂਗਾ ਜੁ ਹੁਣ ਮੌਨ੍ਹੀ ਇਸ ਗੱਲ ਦੀ ਸੋਭਾ ਹੋ ਗਈ ਹੈ ਕਿ ਨਿਰੇਪੁਰੇ ਕਰਮ-ਸਰਮਾਂ ਵਿਚ ਮੁਕਤੀ ਨਹੀਂ, ਮੁਕਤੀ ਤਾਂ ਤਦ ਹੈ ਜੇ ਪ੍ਰਾਣੀ ਇਨ੍ਹਾਂ ਕੰਡਿਆ ਦੀ ਵਾੜੀ ਤੋਂ ਨਿਕਲਕੇ ਗੁਰਮਤ ਦੇ ਗਾੜੀ ਰਾਹ ਉਪਰ ਆਵੇ ਹੁਕਮ ਦੀ ਕਾਰ ਕਰੋ। ਸਕੂਲ, ਕਾਲਜ ਵਿਚ ਮੈਂ ਪੜ੍ਹਿਆ ਸੀ ਜੁ ਕਰਮ ਹੀ ਸਭ ਕੁਝ ਹਨ—‘ਜਿਹ ਕਰਨਾ ਤਿਹਾ ਭਰਨਾ। (As you sow so shall you reap)। ਇਹ ਤਾਂ ਇਕ ਸੁਨਹਿਰੀ ਅਸੂਲ, ਇਸ ਵਿਚ ਕੋਈ ਸ਼ੱਕ ਨਹੀਂ, ਪਰ ਕੀ ਸਾਡੀ ਮੁਕਤੀ ਸਿਰਫ ਕਰਮਾਂ ਨਾਲ ਹੈ ? ਵਕਤ ਸੀ ਜਦ ਮੈਂ ਇਹ ਆਖਣ ਵਾਸਤੇ ਤਿਆਰ ਸਾਂ ਜੁ ਹਾਂ ਜੀ, ਮੁਕਤੀ ਦਾ ਨਿਰਭਰ ਸਿਰਫ ਕਰਮਾਂ ਉਪਰ ਹੀ ਹੈ, ਪਰ ਹੁਣ ਮੇਰੇ ਖਿਆਲਾਂ ਵਿਚ ਇਕ ਅਜੀਬ ਤਬਦੀਲੀ ਆਈ ਹੈ ਤੇ ਇਹ ਪ੍ਰਤੀਤ ਹੁੰਦਾ ਹੈ ਜੁ ਸੁਕਰਮ ਕੁਕਰਮ (ਪਾਪ ਪੁੰਨ) ਤਾਂ ਮਨ ਗੱਡੀ ਦੇ ਦੋ ਪਹੀਏ ਹੀ ਹਨ; ਗੱਡੀ ਨੂੰ ਅਗਾਹ ਖਿੱਚਣ ਵਾਲੀ ਸ਼ਕਤੀ ਤਾਂ ਕੋਈ ਹੋਰ ਹੈ; ਭਾਵੇਂ ਪੈਟਰੋਲ, ਭਾਵ ਯਾ ਘੋੜਾ ਘੋੜੀ ਹੋਵੇ। ਮੇਰਾ ਭਾਵ ਇਹ ਹੈ ਜੁ ਪਾਪ ਪੁੰਨ ਵੀ ਆਪਣੀ ਥਾਂ ਗੱਡੀ ਨੂੰ ਟੁਰਨ ਵਿਚ ਮਦਦ ਦੇਂਦੇ ਹਨ, ਪਰ ਗੱਡੀ ਨੂੰ ਅੱਗੇ ਖਿੱਚਣ ਵਾਲੀ ਕਲਾ ਕੋਈ ਹੋਰ ਹੀ ਹੈ, ਤੇ ਤਦ ਤੋਤੀ ਇਸ ਉਪਰਲੀ ਅੰਗਮੀ ਤਾਕਤ (Mysterious Force) ਦਾ ਅਨੁਭਵ ਨਾ ਹੋਵ ਤਦ ਤੋਤੀ ਮੁਕਤੀ ਦਾ ਦਰ ਸਾਡੇ ਕੋਲੋਂ ਕ੍ਰੋੜਾਂ ਕੋਹ ਦੂਰ ਹੈ। ਇਹ ਵੱਖਰੀ; ਅੱਡਰੋ, ਉਚੇਰੀ ਸੱਤਾ, ਇਹ ਗੁੜੀ ਤਾਕਤ ਮੈਨੂੰ ਹੈਲੀ ੨ ? ਪਰਤੀਤ ਹੋਈ ਜਿਸਨੇ ਕਰਮਾਂ ਦੀ ਵਾੜੀ ਨੂੰ ਦਾਤਰੀ ਨਾਲ ਕੱਟ ਮੈਨੂੰ ਨਿਜ-ਘਰ ਵਿਚ ਵੜਨ ਦਿੱਤਾ। ਇਹ ਦੱਸਣਾ ਮੁਸ਼ਕਿਲ ਨਹੀਂ ਜੁ ਇਸ ਨਵੇਂ

ਵਿਸ਼ਵਾਸ, ਨਿਸ਼ਕਾਮ ਕੰਮ ਨੂੰ ਹਿਰਦੇ ਦੀ ਫੁਲਵਾੜੀ ਵਿਚ ਵਸਾਉਣ ਵਾਲਾ ਖਾਸ ਮਾਲੀ ਕੌਣ ਸੀ ! ਇਹ ਮੈਂ ਦਾਵੇ ਨਾਲ ਕਹਿ ਸਕਦਾ ਹਾਂ ਜੁ ਇਹ ਸ੍ਰੀ ਮਦ ਭਗਵਤ-ਗੀਤਾ ਨਹੀਂ ਸੀ, ਇਹ ਗੁਰਬਾਣੀ ਦੀ ਮਿੱਠੀ ਜਾਦੂ-ਲੇਖਨੀ ਸੀ ਜਿਸ ਨੇ ਹੈਲੇ ਹੈਲੇ ਮੇਰੇ ਹਿਰਦੇ ਦੇ ਕੰਡਿਆਂ ਦੀ ਵਾੜੀ ਨੂੰ ਕੱਟਿਆ ਤੇ ਅਸਲੀਅਤ ਵੱਲ ਖਿੱਚਿਆ । ਸਬਦ ਤਾਂ ਅਨੇਕ ਹਨ, ਪਰ ਦੋ ਇਕ ਅਜਿਹੇ ਦੱਸੇ ਜਾ ਸਕਦੇ ਹਨ ਜਿਨ੍ਹਾਂ ਨੇ ਮੈਨੂੰ ਕਰਮ-ਫਲਾਸਫੀ (ਜੋ ਵਾਸਤਵ ਵਿਚ ਗੁੱਝੀ ਨਾਸਤਕਤਾ ਹੈ) ਤੋਂ ਖਿੱਚਕੇ 'ਹੁਕਮ' ਰੂਪੀ ਸਰ-ਖੜ ਵੱਲ ਲਿਆਂਦਾ । ਮੈਨੂੰ ਯਾਦ ਹੈ ਜੁ ਕੋਈ ਸੱਜਨ ਮੇਰੇ ਕੋਲੋਂ ਪੁੱਛਦਾ ਹੁੰਦਾ ਸੀ ਕਿ ਭਾਈ, ਅਮਕੇ ਨੂੰ ਫਲਾਣੀ ਪਦਵੀ ਕੀਕਣ ਮਿਲੀ ਹੈ । ਤਾਂ ਮੈਂ ਤੁਤੇ ਵਾਂਝ ਝੱਟ ਆਖਦਾ ਹੁੰਦਾ ਸਾਂ, 'ਪਿਛਲੇ ਜਨਮ ਵਿਚ ਇਸ ਨੇ ਕੋਈ ਚੰਗਾ ਕੰਮ ਕੀਤਾ ਹੋਵੇਗਾ, ਉੱਦਮ ਤੇ ਤਪ ਕੀਤਾ ਹੋਵੇਗਾ ਤਾਂ ਇਸ ਮੁਰਾਤਬੇ ਉਪਰ ਉਹ ਇਸ ਜਨਮ ਵਿਚ ਅੱਪਤਿਆ ਹੈ ।' ਇਹ ਗੱਲ ਵੀ ਸੱਚ, ਇਸ ਜਨਮ ਦਾ ਬੀਜ ਅਸੀਂ ਪਿਛਲਾ ਜਨਮ ਦੱਸਦੇ ਹਾਂ, ਤੇ ਉਸ ਦਾ ਬੀਜ ਉਸ ਤੋਂ ਪਿਛਲਾ ਜਨਮ । ਇਸ ਤਰ੍ਹਾਂ ਅਰਬਦ-ਨਰਬਦ ਸਮਾਂ ਟੱਪਕੇ ਉੱਥੇ ਆ ਪੁੱਜਦੇ ਹਾਂ ਜਿੱਥੇ ਅਸੀਂ ਆਪਣੇ ਆਪ ਨੂੰ ਇਹ ਪੁੱਛਣ ਯੋਗ ਸਮਝਦੇ ਹਾਂ ਜੁ 'ਪਾਹਲੇ' ਪਹਿਲ ਪ੍ਰਿਥਮੀ ਕੀਕਣ ਪੈਦਾ ਹੋਈ । ਹੁਣ ਜੇ ਆਖੀਏ ਜੁ ਪੂਰਬਲੇ ਕਰਮਾਂ ਕਰਕੇ ਹੋਈ, ਜੀਕਣ ਸਾਡੇ ਆਰੀਆ ਸਮਾਜੀ ਭਰਾ ਆਖਦੇ ਹਨ, ਤਾਂ ਅਸੀਂ ਉਸੇ ਗੋਰਖ ਧੰਦੇ ਵਿਚ ਫਸ ਜਾਂਦੇ ਹਾਂ ਜਿਸ ਵਿਚ ਅਨੇਕ ਸੱਜਨ ਫਸੇ ਹੋਏ ਹਨ । ਕੀ ? ਕੁਕੜੀ ਪਹਿਲੇ ਹੋਈ ਯਾ ਕੁਕੜੀ ਦਾ ਅੰਡਾ ? ਜੇ ਕੁਕੜੀ ਅੰਡੇ ਤੋਂ ਹੋਈ ਤਾਂ ਫਿਰ ਅੰਡਾ ਕਿਸ ਥੀਂ ਹੋਇਆ ? ਜੋ ਅੰਡਾ ਕੁਕੜੀ ਥੀਂ ਜਮਿਆ, ਤਾਂ ਉਹ ਜੰਮਣ ਵਾਲੀ ਪਹਿਲੀ ਕੇਢ੍ਹੀ ਸੀ ? ਇਹ ਇਕ ਅਸਾ ਹੋਰ ਫੇਰ ਯਾ ਗੋਰਖਧੰਦਾ ਹੈ, ਜੁ ਇੱਥੋਂ ਜਾਕੇ ਅਕਲ ਕੰਮ ਨਹੀਂ ਕਰ ਸਕਦੀ, ਕਿਉਂਕਿ ਅਕਲ-ਰਾਣੀ ਦਾ ਰਾਜ ਤਾਂ ਹੇਠ ਹੇਠ ਹੀ ਹੈ । ਇਸੇ ਕਰਕੇ ਸਾਡੇ ਵੀਰ ਇਥੇ ਪੁੱਜ ਕੇ ਰਹਿ ਜਾਂਦ ਹਨ ਤੇ ਆਪਣੀ ਬੇ-ਸਮਝੀ ਨੂੰ ਢੁਕਣ ਲਈ ਆਖ ਛੱਡਦੇ ਹਨ, 'ਭਾਈ ਪ੍ਰਕਿਰਤੀ (ਮਾਇਆ) ਅਨਾਦੀ ਹੈ, ਕੁਕੜੀ ਅੰਡ ਤੋਂ ਹੋਈ, ਤ ਅੰਡਾ ਕੁਕੜੀ ਤੋਂ..... ਅਨੰਤ ਤਕ -like recurring decimal—ਇਕ ਦੇ ਪਿੱਛੇ ਦੂਜਾ; ਇਹ ਦੱਸਣ ਦੀ ਲੋੜ ਨਹੀਂ ਜੁ ਕੌਣ ਪਹਿਲਾਂ ਹੋਇਆ ।' ਹੁਣ ਭਾਵੇਂ ਉਹ ਸ਼ੁਤਰਮੁਰਗ ਵਾਂਝ ਆਪਣਾ ਸਿਰ ਲੁਕਾ ਕੇ ਆਪਣੇ ਚਿੱਤ ਨੂੰ ਥੜੀ ਦੇਰ ਲਈ ਸ਼ਾਂਤ ਕਰ ਲੈਣ ਜੁ ਉਨ੍ਹਾਂ ਨ ਆਪਣੇ ਆਪ ਨੂੰ ਬਚਾ ਲਿਆ ਹੈ, ਪਰ ਦੀਰਘ-ਦ੍ਰਿਸ਼ਟੀ ਵਾਲੇ ਇਸ ਗੋਰਖ-ਧੰਦੇ ਨੂੰ ਵੇਖਕੇ ਡਰਦੇ ਨਹੀਂ, ਸਗੋਂ ਇਸ ਨੂੰ ਵੇਖਕੇ ਉਨ੍ਹਾਂ ਨੂੰ ਉਸ ਵੱਡ ਗੁਰੂ-ਗੋਰਖ ਭਾਵ ਵਾਹਿਗੁਰੂ ਦੀ ਲੜ ਭਾਸਦੀ ਹੈ ਜਿਸ ਨੇ ਇਹ ਪ੍ਰਚੰਚ ਰੂਪੀ ਠਗਉਰੀ ਪਾਈ ਹੈ । ਲੇਖਕ ਇਸ ਅੰਡੇ-ਮੁਰਗੀ ਵਾਲੀ ਫਲਾਸਫੀ ਦੇ ਗੋਰਖ-ਧੰਦੇ ਵਿਕ ਫਸਿਆ ਹੋਇਆ ਇਕ ਕਿਰਪਾਲੂ ਵੀਰ ਜੀ ਪਾਸ ਗਿਆ ਤੇ ਇਉਂ ਪ੍ਰਸ਼ਨ ਕੀਤਾ, 'ਵੀਰ ਜੀ ਕੀ ਕਰਮਾਂ ਦਾ ਕਿਧਰੇ ਅੰਤ ਵੀ ਹੈ ਕਿ ਨਹੀਂ, ਯਾ ਇਹ ਕਰਮ ਸਾਨੂੰ ਜਿੰਨਾਂ ਭੂਤਾਂ ਵਾਗੂ ਰਾਤ ਦਿਨ ਸਦਾ ਲਈ ਚਮੁੱਟੇ ਰਹਿਣਗੇ ?' ਉਸ ਵੇਲੇ ਲੇਖਕ ਦੇ ਦਿਲ ਦੀ ਅਨੇਖੀ ਤਜਬਜਬ

ਵਾਲੀ ਹਾਲਤ ਸੀ। ਮਾਨੋ ਹਿਰਦਾ ਤਪਸ ਵਿਚ ਸੀ ਤੇ ਸੁਆਂਤੀ ਬੁੰਦ ਵਾਸਤੇ ਡਾਢਾ ਤੜਫ਼ ਰਿਹਾ ਸੀ, ਜੀਕਣ ਚਾਤ੍ਰਕ ਤਰਸਦਾ ਹੈ। ਇਸ ਅੰਦਰਲੀ ਕਸਮਕਸ ਵਿਚ, ਇਸ ਗੁੱਝੜੀ ਘੁੰਮਣ ਘੇਰੜੀ ਵਿਚ, ਮੇਰੇ ਕ੍ਰਿਪਾਲੂ ਵੀਰ ਜੀ ਨੇ ਹੇਠ ਲਿਖਿਆ ਸ਼ਬਦ ਉਚਾਰਿਆ :—

ਪ੍ਰਸ਼ਨ :—‘ਜਬ ਕਛੂ ਨ ਸੀਓ ਤਬ ਕਿਆ ਕਰਤਾ,
ਕਵਨ ਕਰਮ ਕਰਿ ਆਇਆ ?’

ਉੱਤਰ :—‘ਅਪਨਾ ਖੇਲੁ ਆਪਿ ਕਰਿ ਦੇਖੈ
ਠਾਕੁਰਿ ਰਚਨੁ ਰਚਾਇਆ ॥੧॥
ਮੇਰੇ ਰਾਮ ਰਾਸਿ ਮੁਝ ਤੇ ਕਛੂ ਨ ਹੋਈ ।
ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰ ਸੇਈ ।’

(ਸੂਹੀ ਮ: ੫)

ਇਸ ਮਹਾਂ ਵਾਕ ਵਿਚ ਪਹਿਲਾ ਪ੍ਰਸ਼ਨ ਓਹ ਸੀ ਜੋ ਮੇਰੇ ਦਿਲ ਨੂੰ ਦੇਰ ਦਾ ਤੜਫ਼ਾ ਰਿਹਾ ਸੀ। ਕੀ? ਜਦ ਇਹ ਸ਼੍ਰੀਸ਼ਟੀ ਪਹਿਲੋਂ ਪਹਿਲ ਹੋਈ, ਭਾਵ ਜਦ ਕਿਸੇ ਨੇ ਵੀ ਕੁਝ ਨਹੀਂ ਕੀਤਾ ਹੋਇਆ ਸੀ' (ਜਬ ਕੁਛ ਨਾ ਸੀ) ਤਦ ਭਿੰਨ ਭੇਦ ਕੀਕਣ ਹੋਇਆ? ਹਾਂ ਜੀ, ਤਦ ਤਾਂ ਅਸੀਂ ਕੁਝ ਵੀ ਨਹੀਂ ਕੀਤਾ ਹੋਇਆ ਸੀ, ਫਿਰ ਕਿਉਂ ਕੋਈ ਦੁਰਲਭ ਮਨੁੱਖਾ-ਦੋਹੀ ਪਾ ਗਿਆ ਤੇ ਕੋਈ ਪਸੂ ਪੰਡੀ ਹੋ ਗਿਆ?—

“ਕਵਨ ਕਰਮ ਕਰਿ ਆਇਆ ?”

ਇਸ ਪ੍ਰਸ਼ਨ ਦਾ ਉੱਤਰ, ਜਿਹਾ ਕਿ ਮੈਂ ਉਪਰ ਦੱਸ ਆਇਆ ਹਾਂ, ਮੇਰੇ ਪਾਸ ਕਈ ਨਹੀਂ, ਪਰ ਗੁਰੂ ਮਹਾਰਾਜ ਜੀ ਨੇ ਆਪ ਹੀ ਮਹਾਂ-ਕ੍ਰਿਪਾਲਤਾ ਦੁਆਰਾ ਇਸ ਘੁੰਡੀ ਖੌਲ੍ਹੀ ਆਇਆ :—

“ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ।”

ਭਾਵ ਇਹ ਪ੍ਰਪੰਚ ਸਿਰਫ਼ ਕਰਮਾਂ ਕਰਕੇ ਹੀ ਨਹੀਂ ਸਗੋਂ ਵਾਹਿਗੁਰੂ ਜੀ ਦੀ ਇੱਕ ਅਪਣੀ ਗੁੱਝੜੀ-ਲੀਲਾ ਹੈ। ਹੁਣ ਜਦ ਗੱਲ ਵਾਹਿਗੁਰੂ ਜੀ ਦੇ ‘ਹੁਕਮ’ ਅਗੰਮੀ-ਫੁਰਮਾਨ ਉਪਰ ਪਹੁੰਚ ਗਈ ਤਾਂ ਫਿਰ ਉਥੇ ਜਾਕੇ ਇਹ ਸੁਆਲ ਨਹੀਂ ਬਣਦਾ ਜੁ ਇਹ ਸ਼੍ਰੀਸ਼ਟੀ ਕਿਸ ‘ਕਰਮ’ ਕਰਕੇ ਬਣੀ, ਕਿਉਂਕਿ ਜਿਉਂ ਜਿਉਂ ਵਾਹਿਗੁਰੂ ਜੀ ਨੂੰ ਭਾਇਆ ਤਿਉਂ ਤਿਉਂ ਹੁਕਮ ਵਰਤਾਇਆ-ਕਿਧਰੇ ਆਕਾਸ਼’ ਕਿਧਰੇ ਪਾਤਾਲ, ਕਿਧਰੇ ਜੀਵ, ਕਿਧਰੇ ਜੜ੍ਹ ਆਦਿ। ਹੁਣ ਭਾਵੇਂ ਕਈ ਸੱਜਨਾਂ ਨੇ ਇਹ ਮਹਾਂ-ਵਾਕ ਅੱਗੇ ਅਨੇਕਾਂ ਵਾਰੀ ਪੜ੍ਹਿਆ ਹੋਵੇਗਾ, ਪਰ ਪਤਾ ਨਹੀਂ ਉਨ੍ਹਾਂ ਦੇ ਦਿਲਾਂ ਵਿਚ ਵੀ ਹੁਕਮ-ਦੀ-ਕਾਨੀ ਲੱਗੀ ਹੈ ਕਿ ਨਹੀਂ। ਪਰ ਇਸ ਪਵਿੱਤ੍ਰ ਵਾਕ ਨੇ ਮੇਰੇ ਹਿਰਦੇ ਉਪਰ ਤਾਂ ਅਣਿਆਲੇ ਤੀਰਾਂ ਜਾਂ ਬਿਜਲੀ ਵਾਲਾ ਕੰਮ ਕੀਤਾ ਜੋ ਹੇਠ ਲਿਖਿਆ ਹੈ :—

“ਗੁਰ ਸੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ—ਬਾਣੀ ਮਨੁ ਮਾਰਿਆ ।
ਮੇਰੇ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ।”

(ਸੂਰੀ ਮ: ੪)

ਇਸ ਅਣਿਆਲੇ ਤੀਰ ਨੇ ਮੇਰੇ ਹਿਰਦੇ ਭਰਮ-ਗੜ੍ਹ ਨੂੰ ਛੱਡਿਆ । ਮੈਨੂੰ ਇੰਵੇ ਪ੍ਰਤੀਤ ਹੋਇਆ ਜੀਕਣ ਇਹ ਤੀਰ ਇਕ ਪਾਸਿਓਂ ਵੜਕੇ ਦੂਜੇ ਪਾਸੇ ਤੋਂ ਨਿਕਲ ਗਿਆ ਹੈ, ਜੀਕਨ ਸਲੀਬ ਉਪਰ ਟੰਗੇ ਹੋਏ ਯਸੂ ਮਸੀਹ (Jesus Christ) ਨੂੰ ਬਰਛੀ ਨਾਲ ਸਿਪਾਹੀਆਂ ਨੇ ਵੇਖਿਆ ਸੀ, ਯਾ ਜੀਕਣ ਭਾਈ ਮਨੀਂ ਸਿੰਘ ਜੀ ਨੂੰ ਜਰਵਾਣਿਆਂ ਨੇ । ਜਿਸ ਤਰ੍ਹਾਂ ਲਹੂ ਤੇ ਪਾਣੀ (Blood & Water) ਯਸੂ ਮਸੀਹ ਜੀ ਦੇ ਵਿੰਨ੍ਹਣੇ ਉਪਰੋਂ ਉਨ੍ਹਾਂ ਦੀ ਛਾਤੀ ਤੋਂ ਨਿਕਲਿਆ ਸੀ, ਠੀਕ ਉਸੇ ਤਰ੍ਹਾਂ ‘ਨਾਮ’ ਰੂਪੀ ਅੰਮ੍ਰਿਤ ਦਾ ਚਸਮਾ ਮੇਰੇ ਅੰਦਰੋਂ ਛੁੱਟ ਨਿਕਲਿਆ । ਆਹ ! ਇਹ ਵੀ ਇਕ ਡਾਢਾ ਅਚੰਭਾ, ਅਲੋਕਿਕ, ਅਦਭੁਤ, ਚਿਲਚੀਰਵਾਂ, ਮਨ ਨੂੰ ਖੀਵਾ ਕਰਨ ਵਾਲਾ ਸਮਾ ਸੀ । ਮੇਰੇ ਪਾਸ ਉਹ ਅੱਖਰ ਨਹੀਂ ਜੁ ਇਸ ਨਵੇਂ ਛੁੱਟੇ ਸੌਮੇ ਦੇ ਗੁੱਝੇ ਭੇਦ ਸਿਧੇ ਅੱਖਰਾਂ ਵਿਚ ਖੇਲ੍ਹਕੇ ਦੱਸਾਂ ਇਸ ਕਰਕੇ ਦੋ ਇਕ ਅਲੰਕਾਰਾਂ ਦੁਆਰਾ ਆਪਣੀ ਹੌਲੀ ਹੋਈ, ਬਦਲਵੀਂ ਹਾਲਤ ਨੂੰ ਦੱਸਣ ਦੀ ਕੋਸ਼ਿਸ਼ ਕਰਾਂਗਾ ।

ਮੈਨੂੰ ਇਹ ਪ੍ਰਤੀਤ ਹੁੰਦਾ ਸੀ ਜੁ ਇਸ ਅਣਿਆਲੇ ਤੀਰ ਦੇ ਲੱਗਣ ਤੋਂ ਪਹਿਲੋਂ ਮੈਂ ਆਪਣੇ ਸਿਰ ਉਪਰ ਇੱਕ ਵੱਡਾ ਬੋਝ-ਮਾਨੋ ਇਕ ਪਾਰੇ ਦੀ ਗਾਗਰ ਜਿੱਡਾ ਸਿਥਲ ਭਾਰ ਚੁਕੀ ਸੰਸਾਰ ਤੇ ਖੜੋਤਾ ਸਾਂ । ਹਾਂ ਜੀ, ਇਹ ਭਾਰ ਮਣ ਦੇ ਮਣ ਹੀ ਨਹੀਂ ਸੀ, ਇਹ ਮੈਨੂੰ ਸੈਂਕੜੇ ਹਜ਼ਾਰਾਂ, ਕ੍ਰੋੜਾਂ ਮਣਾਂ ਦਾ ਭਾਰ ਸੀ । ਨਹੀਂ, ਬਲਕਿ ਇਉਂ ਭਾਸਦਾ ਸੀ ਜੁ ਸਾਰੀ ਪ੍ਰਿਬਵੀ, ਸਾਰਾ ਤ੍ਰਿਭਵਣ ਦਾ ਭਾਰ ਮੇਰੀ ਨਿੱਕੀ ਜਿਹੀ ਕੋਮਲ ਪਿੱਠ ਯਾ ਸਿਰ ਉਪਰ ਰੱਖਿਆ ਹੋਇਆ ਹੈ, ਤੇ ਇਸ ਭਾਰ ਹੇਠ ਮੇਰੀ ਧੋਣ ਕੁੱਬੀ ਹੋਈ ਜਾਂਦੀ ਹੈ । ਪਰ ਜਦ ਮੈਨੂੰ ਹੁਕਮੀ ਦਾ ‘ਹੁਕਮ’ ਰੂਪੀ ਅਣਿਆਲਾ-ਤੀਰ ਲੱਗਾ ਤਾਂ ਕੀ ਹੋਇਆ? ਇਹ ਜੁ ਮੈਨੂੰ ਇਵੇਂ ਪ੍ਰਤੀਤ ਹੋਇਆ ਜਿਸ ਤਰ੍ਹਾਂ ਕਿਰਪਾਲੁ ਗੁਰੂ-ਬਾਬੇ ਜੀ ਨੇ ਆਪਣਾ ਹਸਤ-ਕਮਲ ਦੇ ਕੇ ਇਹ ਸਾਰਾ ਬੋਝ ਚੁੱਕ ਕੇ ਪਰੇ ਕਰ ਦਿਤਾ ਹੈ । ਹਾਂ ਜੀ, ਉਹ ਵਿੱਡਲ ਪੋਟਲੀ, ਇਹ ਕਰਮਾਂ ਦਾ ਅਸਹਿ ਅਕਹਿ ਭਾਰ ਜੇ ਮੈਨੂੰ ਬ੍ਰਾਮਾ ਪ੍ਰੈਸ (Bramah Press) ਵਾਂਝ ਨਚੋੜ ਰਿਹਾ ਸੀ, ਮੇਰੇ ਸਿਰੋਂ ਲਹਿ ਗਿਆ ਤੇ ਮੈਂ ਉਸ ਬੋਝ ਨੂੰ ਪਰੂ ਸੁੱਟਕੇ ਨਿਹੰਗ, ਨਿਹਾਲ, ਸੁਖਾਲਾ ਹੋ ਗਿਆ । ਨਾਲੇ ਇਸ ਮਹਾਵਾਕ ਦੀ ਪੂਰੀ ਪੂਰੀ ਸੰਭਾਵੀ ਹੋਈ :—

“ਜਉ ਲਉ ‘ਪੇਟ’ ਉਠਾਈ ਚਲਿਅਉ ਤਉ ਲਉ ਡਾਨ ਭਰੇ ।
‘ਪੇਟ’ ਡਾਰਿ ਗੁਰੂ ਪੂਰਾ ਮਿਲਿਆ ਤਉ ਨਾਨਕ ਨਿਰਭਈ ।

ਜਉ ਲਉ ਮੇਰੇ ਮਰੇ ਕਰਤੇ ਤਉ ਲਉ ਬਿਖੁ ਘੇਰੇ ।

ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ 'ਸਹਜਿ ਸੇਏ ॥੩॥

(ਗੁਣਕੀ ਮ: ੫)

ਹਾਂ ਜੀ, 'ਹੁਕਮ' ਦੇ ਅਨੁਕਵਵ ਕਰਨ ਉਪਰ ਕਰਮਾਂ ਵਾਲੀ ਉਹ ਤਿੰਭਵਣੀ ਛਟ 'ਕਰਮ ਪੋਟ' ਮੇਰੇ ਸਿਰ ਤੋਂ ਉਠ ਗਈ !! ਯਾ ਇਉਂ ਆਖੋਂ ਪਾਣੀ ਵਿਚੋਂ ਹੱਥ ਕਢਕੇ ਘੜਾ ਭਰ ਰਿਹਾ ਸਾਂ ਤ ਪਾਣੀ ਨੂੰ ਸਿਰ ਉਪਰ ਪਾਕੇ ਨਹਾ ਰਿਹਾ ਸਾਂ । ਜਿਤਨੀ ਵਾਰੀ ਘੜਾ ਉਪਰ ਚੁਕਦਾ ਸਾਂ ਉਤਨੀ ਹੀ ਵਾਰੀ ਮੈਨੂੰ ਖੇਚਲ ਤੇ ਤਕਲੀਫ਼ ਹੁੰਦੀ ਸੀ, ਭਰੇ-ਘੜੇ ਦਾ ਬੋਝ ਮੇਰੀਆਂ ਬਾਹਵਾਂ ਤੇ ਧੋਣ ਉਪਰ ਪੈਂਦਾ ਸੀ । ਕਿਸੇ ਰਾਹ-ਗੁਜਰੂ ਰਾਹਬਰ ਨੇ ਨ੍ਹਾਉਣ ਦੀ ਜੁਗਤੀ ਦੱਸੀ ਤੇ ਮੈਂ ਖੜੋਣਾ ਛੱਡ ਸਿਰ-ਮੁੜ ਪਾਣੀ ਵਿਚ ਪਾ ਟੁੱਭੀ ਮਾਰਕੇ ਨ੍ਹਾਉਣ ਲੱਗ ਪਿਆ । ਹਾਂ ਜੀ, ਫਿਰ ਇਸ ਤਲਾ ਦੇ ਅੰਦਰ ਭਰੇ ਹੋਏ ਘੜੇ ਦਾ ਵੀ ਬੋਝ ਨਾ ਰਿਹਾ । ਭਾਸ਼ ਤਾਂ ਤਦ ਤਕ ਸੀ ਜਦ ਤੌੜੀ ਘੜਾ ਪਾਣੀ ਕੋਲੋਂ ਭਿੰਨ ਸੀ ਯਾ ਮੈਂ ਪਾਣੀ ਤੋਂ ਦੂਰ ਸਾਂ । ਅੰਦਰ ਹਕੇ ਭਾਰ ਕਿਥੇ ? ਇਹ ਟੁੱਭੀ ਕਦ ਮਾਰੀ ? ਜਦ 'ਨ ਮ' ਰੂਪੀ ਜਲ ਵਿਚ ਗੋਤੇ ਤੇ ਤਾਰੀਆਂ ਮਾਰੀਆਂ :—

"ਜਬ ਨਖੁ ਸਿਖ ਇਹੁ ਮਨੁ ਚੀਨਾ ।

ਤਬ ਅੰਤਰਿ ਮਜਨੁ ਕੀਨਾ ।"

(ਰਾਮਕਲੀ ਕਬੀਰ ਜੀ)

ਹਾਂ ਜੀ ਜਦ ਇਸ ਡੂੰਘੇ 'ਨਾਮ' ਰੂਪੀ ਅੰਮ੍ਰਿਤ-ਸਰ ਵਿਚ ਸਿਰ ਤੋਂ ਲੈਕੇ ਪੈਰਾਂ ਤੌੜੀ ਟੁੱਭੀ ਮਾਰੀ ਤਾਂ ਕਰਮ-ਰੂਪੀ ਘੜੇ ਦਾ ਬੋਝ ਮੇਰੇ ਸਿਰ ਤੋਂ ਆਪ-ਮੁਹਾਰੇ ਗਿਆ । ਜਦ ਤਕ ਘੜਾ ਤਲਾ ਤੋਂ ਅੱਡ ਸੀ ਤਦ ਤੌੜੀ ਹੀ ਉਸ ਦਾ ਬੋਝ ਸੀ, ਹੁਣ ਬੋਝ ਕਿਥੇ ?

ਹੋਰ ਕੀ ਹੋਇਆ ? ਮੈਨੂੰ ਇਹ ਪ੍ਰਤੀਤ ਹੋਇਆ ਜੁ ਕਰਮਾਂ ਦੀ ਤ੍ਰੈਮਣੀ ਛੱਟ ਜ ਮੇਰੇ ਮੇਦਿਆਂ ਉਪਰ ਲੱਦੀ ਹੋਈ ਸੀ, ਤੇ ਮੇਰੇ ਪੈਰਾਂ ਵਿਚ ਜੋ ਲੋਹੇ (ਕੁਕਰਮਾਂ) ਦੀਆਂ ਜ਼ੋਜ਼ੀਰੀਆਂ ਪਈਆਂ ਹੋਈਆਂ ਸਨ, ਨਾਲੋਂ ਜੋ ਮੇਰੀਆਂ ਅੱਖਾਂ ਅਗੇ ਖੇਪ ਲਗੇ ਹੋਏ ਸਨ ਉਹ ਸਭ ਖੁਲ੍ਹ ਗਏ । ਪਹਿਲੋਂ ਮੈਂ ਤੇਲੀ ਦੇ ਬਲਦ ਵਾਂਗੂ ਫਿਰ ਫਿਰ, ਮੁੜ ਮੁੜ ਓਥੇ ਦਾ ਉਥੇ ਹੀ ਕੈਦ ਸਾਂ, ਪਰ ਇਹ ਪੋਟਲੀ ਪਰਾਂ ਸੁਟਣ ਨਾਲ ਤੇ ਬੇੜੀਆਂ ਟੁੱਟਣ ਨਾਲ ਮੇਰੇ ਪੈਰਾਂ ਤੇ ਹੱਥਾਂ ਵਿਚ ਹਨੂਮਾਨ ਜਿੰਡਾ ਬੜ ਆਇਆ, ਤੇ ਇਹ ਪਿੰਗਲਾ ਸਰੀਰ ਸੁਮੇਰ ਪਰਬਤ ਜਿੰਡੀਆਂ ਉੱਚੀਆਂ ਉਡਾਰੀਆਂ ਮਾਰਨ ਜਾਗਾ ਹੋ ਗਿਆ; ਮਾਨੋ ਇਸ ਸਰੀਰ ਨਾਲ ਕੋਈ ਸੂਖਮ, ਗੁਪਤ ਖੰਭ ਲਗ ਗਏ ਹਨ । ਤੇ ਇਹ ਸੋਝੀ ਹੋਈ :—

"ਪਿੰਗੁਲ ਪਰਬਤ ਪਾਰਿ ਪਰੇ, 'ਖਲ ਚਤੁਰ ਬਕੀਤਾ ।

1 ਸਿਰ ਤੋਂ ਲੈਕੇ ਪੈਰਾਂ ਟੁੱਭੀ 'ਅੰਮ੍ਰਿਤ' ਵਿਚ ਟੁੱਭੀ ਮਾਰਕੇ ਇਸ਼ਨਾਨ ਕੀਤਾ ।

2 ਮੁੜ ਵੇਦਾਂ ਦਾ ਵਕਤਾ (ਜਾਣਨ ਵਾਲਾ) ਹੋ ਗਿਆ ।

ਅੰਧੁਲੇ ਤ੍ਰਿਭਵਣ ਸੂਝਿਆ, ਗੁਰ ਭੇਟਿ ਪੁਨੀਤਾ...।
ਮੈਲੁ ਖੋਈ ਕੋਟਿ ਅਘ ਹਰੇ, ਨਿਰਮਲ ਭਏ ਚੀਤਾ॥ ਰਹਾਉ ।
ਸਿੰਘ ਬਿਲਾਈ ਹੋਇ ਗਇਓ, ਤ੍ਰਿਣੁ ਮੇਰੁ ਦਿਖੀਤਾ ।
ਸਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥ ੩ ॥

(ਬਿਲਾਵਲ ਮ: ੫)

ਵਾਹ ! ਵਾਹ ! 'ਹੁਕਮ' ! ਵਾਹ ! ਵਾਹ !

ਤ੍ਰਾਹ ! ਤ੍ਰਾਹ ! ਕਰਮ—ਜੰਜਾਲ ! ਤ੍ਰਾਹ ! ਤ੍ਰਾਹ !

ਹਾਂ ਜੀ, ਇਸ ਅਵਸਥਾ ਵਿੱਚ ਅਰੁਨ (ਪਿੰਗਲੇ ਮਨ) ਨੂੰ ਗਰੂੜ ਰੂਪੀ ਖੰਡ ਲਗ ਗਏ । ਇਸ ਮੂੜ੍ਹ ਅਣਜਾਣ, ਅਗਿਆਨੀ ਨੂੰ ਵੇਦਾਂ, ਸ਼ਾਸਤਰਾਂ ਦੀ ਗਿਆਤ ਹੋਈ । ਇਸ ਅੰਨ੍ਹੇ, ਭੁੱਲਣਹਾਰ, ਸੁੱਕ੍ਰ—ਵਰਗੇ-ਕਾਣੇ ਮਨੁੱਖ ਨੂੰ ਸਾਰੇ ਤ੍ਰਿਭਵਣ ਦੀ ਸੋਝੀ ਹੋ ਗਈ । ਹਾਂ ਜੀ, ਤਾਂ ਪਤਾ ਲਗਾ ਜੁ ਅਕਾਸ਼ ਮਾਤ-ਲੋਕ ਤੇ ਪਾਤਾਲ ਕਿਸ ਦੇ ਆਸਰੇ ਉਪਰ ਹਨ, ਕਿਥੋਂ ਆਏ ਤੇ ਕਿਧਰ ਜਾ ਰਹੇ ਹਨ । ਹੁਕਮ ਬਿਨਾਂ ਨਹੀਂ ਝੂਲੇ ਪਾਤਾ ! ਵਾਹ ਵਾਹ ! ਹੁਕਮ ! ਵਾਹ ! ਵਾਹ !

ਹਾਂ ਜੀ, ਇਸ ਮਹਾ ਦਲਿੱਦਰੀ, ਕੋੜੀਂ ਤਪਤ ਹਿਰਦੇ ਨੂੰ ਨਿਰਮਲਤਾ, ਸੀਤਲਤਾ ਤੇ ਸਵਾਹਤਾ ਦੀ ਸੁਆਤੀ ਬੂੰਦ ਮਿਲ ਗਈ । ਹਾਂ ਜੀ, ਦੋ ਕੌਡੀਂ ਵਾਲੇ ਆਦਮੀ ਨੂੰ ਨੌ-ਨਿਧਾਂ ਤੇ ਅਠਾਰਾਂ-ਸਿੱਧੀਆਂ ਲਭ ਪਈਆਂ ! ਸਿਕੰਦਰ, 'ਕਾਰੂੰ ਤੇ ਕੁਬੇਰ ਦੇ ਗੁਪਤ ਖਜ਼ਾਨੇ ਹੱਥ ਆਏ !

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ,
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਗੋਬਿੰਦ ਰੂਪ
ਸ੍ਰੀ ਗੁਰੂ ਗ੍ਰੰਥ ਜੀਉ ।

...

ਇਥੇ ਹੋ ਬੱਸ ਨਹੀਂ, ਇਕ ਹੋਰ ਵੱਡੀ ਗੁੜੀ ਸੋਝੀ ਹੋਈ । ਕੋ ? ਪਰਮਾਤਮਾ ਦੇ ਦਰ ਦੀ ! ਵਾਹਿਗੁਰੂ ਦੇ ਘਰ ਦੀ !! ਕੀ ? ਮੈਂ ਸ਼ਾਸਤਰਾਂ ਵਿੱਚ ਪੁਰਾਣਾਂ ਵਿੱਚ ਪੜ੍ਹਿਆ ਹੋਇਆ ਸੀ ਜੁ ਜਿਥੇ ਬੈਕੁਠ ਹੈ ਉਸ ਦੇ ਬੂਹੇ ਦੇ ਬਾਹਰ (੧) ਜੇ (੨) ਬਿਜੈ ਦੇ ਚੌਂਕੀਦਾਰ ਨਾਰਦ—ਮੁਨੀ ਨੂੰ ਵੀ ਅੰਦਰ ਜਾਣ ਤੋਂ ਹੋਝਦੇ ਹਨ ਤੇ ਨਾਲ ਹੀ ਬ੍ਰਹਮਾਂ ਦੇ ਚਾਰ ਪੁੱਤਰਾਂ (ਸਨਕਾਦਿਕ) ਨੂੰ ਵੀ ਅੰਦਰ ਨਹੀਂ ਜਾਣ ਦੇਂਦੇ । ਯਥਾ ਭਾਈ ਗੁਰਦਾਸ ਜੀ :—

'ਨਾਰਦ—ਮੁਨੀ' ਅਖਾਇਦਾ 'ਆਗਮ ਜਾਣ ਨ ਧੀਰਜ ਆਣੈ ।
ਸੁਣ ਸੁਣ ਮਸਲਤ ਮਜਲਸੈ ਕਰੋ, ਕਰ ਚੁਗਲੀ ਆਖ ਵਖਾਣੈ ।

ਬਾਲ ਬੁਧ ਸਨਕਾਦਕਾਂ ਬਾਲ ਸੁਭਾਉ ਨ ਵਿਰਤੀ ਹਾਣੇ ।
ਜਾਇ ਬੈਕੁਠ ਕਰੋਧ ਕਰ ਦੇ ਸਰਾਪ 'ਜੈ ਬਿਜੈ' ਧਿਛਾਣੈ..... ।
ਜਿਵ ਸਕਤੀ ਵਿਚ ਗਰਬ ਗੁਆਣੈ..... ।

(ਵਾਰ ੧੨)

ਇਹ ਬੈਕੁਠ ਕਿੱਥੇ ਹੈ ? ਸਨਕਾਦਕ ਕੌਣ ਹਨ ? ਨਾਰਦ ਕੌਣ ਹੈ ? ਇਹ ਤਿੰਨ ਅੱਖੇ ਪ੍ਰਸ਼ਨ ਸਨ, ਪਰ ਵੱਡੀ ਗੁਝਲ ਝਟਪਠ ਖੁਲ੍ਹ ਗਈ ! ਹਾਂ ਜੀ, ਮੈਨੂੰ ਇਹ ਸੋਝੀ ਹੋਈ ਜੁ ਇਹ ਬੈਕੁਠ ਕੋਈ ਦੂਰ ਨਹੀਂ, ਇਹ ਤਾਂ ਅੰਦਰ ਹੀ ਹੈ । ਪਰ ਮੈਂ ਕਰਮਾਂ ਦੇ ਜਾਲ ਵਿਚ ਫਸਕੇ ਇਸ ਬੈਕੁਠ ਤੋਂ ਵਾਂਝਿਆ ਹੋਇਆ ਹਾਂ । ਨਾਰਦ ਕੌਣ ਹੈ—ਨੱਚਣ ਵਾਲਾ ਤੇ ਚੁਗਲੀ ਕਰਨ ਵਾਲਾ ਨਾਰਦ-ਮੁਨੀ ਕੌਣ ਹੈ ? ਮੇਰੇ ਅੰਦਰੋਂ ਉੱਤਰ ਆਇਆ ਜੁ ਮੇਰਾ ਮਨ ਹੀ ਨਾਰਦ ਹੈ, ਕਿਉਂਕਿ ਇਹ ਕਦੀ ਕਿਸੇ ਇਕ ਜਗਾ ਟਿਕਕੇ ਨਹੀਂ ਬਹਿੰਦਾ—‘ਨਾ’ + ‘ਰਿਦ’ (ਭਾਵ ਜਿਸ ਦਾ ਰਿਦਾ, ਦਿਲ, ਇਕ ਜਗਾ ਨਾ ਰਹੋਵੇ) ਤਾਂ ਸੋਝੀ ਹੋਈ ਜੁ ਮਨ (ਨਾਰਦ) ਚੰਚਲਤਾਈ ਕਰਕੇ ਬੈਕੁਠ ਦੇ ਦਰ ਅੰਦਰ ਜਾਣ ਤੋਂ ਵਾਂਝਿਆ ਹੈ । ਜੈ—ਬਿਜੈ ਕੌਣ ਹਨ ? ਇਹ ਨਾਰਦ-ਮੁਨੀ ਦੇ ਦੋ ਸਾਥੀ ਹਨ ਜੋ ਮਨ ਦੀ ਅਡਰੀਅਤ ਨੂੰ ਸ਼ਾਬਾ ਸ਼ਾਬਾ (ਜੈ) ਯਾ ਉਲਟ ਦੂਰ ਦੂਰ (ਬਿਜੈ) ਕਰਕੇ ਅੰਦਰ ਜਾਣ ਤੋਂ ਹੋੜਦੇ ਹਨ । ਜੈ—ਬਿਜੈ ਕੌਣ ਹਨ ? ਸ੍ਰੀ ਨਾਮਦੇਵ ਜੀ ਦਸਦੇ ਹਨ :-

“ਪਾਪੁ ਪੁੰਨ” ਜਾਂਚੈ ਡਾਂਗੀਆ ਦੁਆਰੈ, ਚਿਤ੍ਰ-ਗੁਪਤ ਲਖੀਆ ।
(ਮਲਾਰ ਨਾਮਦੇਵ ਜੀ)

ਭਾਵ ਇਹ ਪਾਪ-ਪੁੰਨ ਹੀ ਜੈ—ਬਿਜੈ ਬਣਕੇ ਸਾਡੇ ‘ਨਾਰਦ’—ਮਨ ਨੂੰ ਅੰਦਰ ਜਾਣ ਤੋਂ ਹੋੜਦੇ ਹਨ । ਕਿਉਂਕਿ ਪਾਪ ਪੁੰਨ ਵਿੱਚ ਹੋਰ—ਫੇਰ ਹੈ, ਕਰਮ—ਜੰਜਾਲ ਹੈ ; ਤੇ ਮੁਕਤੀ ਉਤਾਹਾਂ ਨਾਮ, ਹੁਕਮ ਦੀ ਕਾਰ ਵਿੱਚ ਹੈ । ਬ੍ਰਹਮਾ ਜੀ ਦੇ ਚਾਰ ਪੁੱਤਰ (ਸਨਕ, ਸਨੰਦਨ, ਸਨਤਕੁਮਾਰ, ਸਨਾਤਨ) ਕੌਣ ਹਨ ? ਇਹ ਅੰਤਹਕਰਨ ਦੇ ਹੀ ਚਾਰ ਅੰਗ ਹਨ—(੧) ਮਨ, (੨) ਚਿਤ, (੩) ਬੁੱਧੀ ਤੇ (੪) ਅੰਕਾਰ ਜੋ ਬ੍ਰਹਮਾਂ ਭਾਵ ਜੀਵਨ ਆਤਮਾ ਦੇ ਪੁੱਤਰ ਹਨ । ਇਨ੍ਹਾਂ ਨੂੰ ਮੁਨਿ-ਪੁੱਤਰ ਇਸ ਕਰਕੇ ਆਖਦੇ ਹਨ ਜੁ ਜੀਵ ਤੋਂ ਹੀ ਪੈਦਾ ਹੋਏ ਹਨ ਤੇ ਜੀਵ ਵਿੱਚ ਹੀ ਲੀਨ ਹੋ ਜਾਣਗੇ ਇਨ੍ਹਾਂ ਦਾ ਹੋਰ ਭਿੰਨ ਚਮੜੇ ਵਾਲਾ ਕੋਈ ਰੂਪ ਨਹੀਂ । ਇਹ ਚਾਰੇ ਅੰਦਰ ਬੈਕੁਠ ਵਿਚ ਪੈਰ ਕਿਉਂ ਨਹੀਂ ਪਾ ਸਕਦੇ ? ਉਤ੍ਰ ਹੈ ਜੁ ਇਨ੍ਹਾਂ ਮਾਇਆ-ਵਸ ਮੁਨਿ-ਪੁੱਤਰਾਂ ਦੀ ਅਜੇ ਬਾਲਕ—ਬੁੱਧੀ ਹੈ । ਭਾਵ ਅਜੇ ਅਗਿਆਨੀ ਹਨ, ਆਪਣੇ ‘ਮੂਲ’ ਆਤਮਾ (ਬ੍ਰਹਮ) ਦਾ ਇਨ੍ਹਾਂ ਨੂੰ ਪਤਾ ਨਹੀਂ । ਇਨ੍ਹਾਂ ਨੂੰ ਆਪਣੇ ‘ਮੂਲ’ ਦਾ ਕੀਕਣ ਪਤਾ

1 ਡਾਂਗਾ ਵਾਲੇ ਚੰਕੀਦਾਰ, ਜੈ ਬਿਜੈ । ਕਈ ਸੱਜਨ ਇਨ੍ਹਾਂ ਨੂੰ ਬਿਜੈ ਕਰਕੇ ਲਿਖਦ ਹਨ ਤਦੇ ਇਜੇ ਦਾ ਭਾਵ ਹਾਰ ਤੇ ਬਿਜੈ ਦਾ ਭਾਵ ਜਿੱਤ ਹੋਵੇਗਾ ।

ਲੱਗ ਸਕਦਾ ਹੈ ਜਦ ਬ੍ਰਹਮਾ (ਜੀਵ) ਨੂੰ ਵਾਹਿਗੁਰੂ ਜੀ ਦਾ ਆਦ ਅੰਤ ਨਹੀਂ
ਲੱਭਾ :—

'ਬ੍ਰਹਮਾ' ਵੇਦੁ ਪੜੈ ਵਾਦੁ ਵਖਾਣੈ ।
ਅੰਤਰਿ ਤਾਮਸੁ ਆਪੁ ਨ ਪਛਾਣੈ ।'

(ਗਊੜੀ ਮ: ੩)

ਤਾਂ ਪਤਾ ਲੱਗ ਜੁ ਬੈਕੁੰਠ ਤੋਂ ਬ੍ਰਹਮਾ (ਅਗਿਆਨੀ ਜੀਵ) ਇਸ ਕਰਕੇ
ਵਾਂਝਿਆ ਹੋਇਆ ਹੈ ਕਿਉਂਕਿ ਉਸ ਨੂੰ ਆਪਣੇ ਮੁੱਢ (ਬ੍ਰਹਮ) 'ਆਤਮਾ' ਦਾ ਪਤਾ
ਨਹੀਂ । ਪਤਾ ਕੀਕਣ ਲਗੇ ? ਤਾਂ ਜੇ 'ਨਾਮ' ਯਾਂ 'ਸ਼ਬਦ' ਨੂੰ ਅਨੁਭਵ ਕਰੇ :—

'ਤਾ ਪ੍ਰਭੁ ਪਾਏ 'ਗੁਰ-ਸ਼ਬਦ' ਵਖਾਣੈ ।'

ਭਾਵ, ਜੇ 'ਨਾਮ' (ਸ਼ਬਦ) ਦੀ ਅਦਕੁਤ ਅਟੁਟ, ਅਨਹਤ, ਇੱਕ—ਰਸ
ਯੂਚੀ ਨੂੰ ਪਕੜੇ । ਹਾਂ ਜੀ, ਜੇ ਬਿਜੈ ਤੁਹਾਡੇ ਹੱਥਾਂ ਵਿੱਚ ਪਾਪ ਤੇ ਪੁੰਨ ਦੀਆਂ ਦੋ
ਬੋੜੀਆਂ ਹਨ !

ਤ੍ਰਾਹ, ਤ੍ਰਾਹ, ਨਾਰਦ-ਮੁਨੀ (ਮਨ), ਤੂੰ ਬਾਂਦਰ ਵਾਂਗ ਚੰਚਲ ਹੈ, ਤੂੰ ਵਾਸਤਵ
ਵਿੱਚ 'ਨਾ-ਰਿਦਾ' ਹੈ, ਭਾਵ ਜੋ 'ਰਿਦਾ' ਹੈ ਟਿਕਦਾ ਨਹੀਂ ।

ਆਹ ! ਸਨਕ, ਸਨੰਦਨ, ਸਨਤ ਕੁਮਾਰ, ਸਨਾਤਨ ਮੁਨਿ-ਪੁਤਰੇ ! ਤੁਸੀਂ
ਇਤਨੇ ਵੱਡੇ ਬਹਮਾ (ਜੀਵ) ਦੇ ਪੱਤਰ ਹੋਕੇ ਵੀ ਅਜੇ ਬਾਲ-ਬੁੱਧ ਵਿੱਚ ਹੀ ਖਚਤ
ਹੋ ? ਤੁਸੀਂ ਜੀਵ ਵਾਂਗ ਅਗਿਆਨੀ ਹੋ, ਅਪਣੇ ਮੂਲ (ਬ੍ਰਹਮ) ਨੂੰ ਨਹੀਂ ਪਛਾਣਦੇ !
ਇਸੇ ਕਰਕੇ ਲਿਖਿਆ ਹੈ :—

'ਸਨਕ ਸਨੰਦ ਅੰਤੁ ਨਹੀਂ ਪਾਇਆ ।'

ਪਰ ਵਾਹ ਵਾਹ ਹੈ ਮੇਰਾ ਸਤਿਗੁਰੂ, ਮੇਰਾ ਗੁਰੂ ਬਾਬਾ, ਮੇਰਾ ਗੁਰੂ ਗੁਰ ਜੀਉ
ਜੇ ਨਿਰੰਕਾਰੀ ਜੋਤ ਹਨ, ਜਿਨ੍ਹਾਂ ਨੇ ਕਰਮਾਂ ਦੀ ਢਿੱਡਲ ਪੰਡ ਮੇਰੀ ਪਿੱਠ ਤੋਂ ਪਰੇ ਸੁੱਟਕੇ
ਮੈਨੂੰ ਜੈ-ਬਿਜੈ ਦੀ ਡਾਂਗ ਤੋਂ ਛੁਡਾਇਆ ।

ਦੁਲਹਨੀ ! ਸਖੀ ਸਹੇਲੜੀਓ !! ਗਾਓ ਗਾਓ ਇਹ ਸੋਹਿਲੜਾ :—

ਵਾਹੁ ਵਾਹੁ ਸਤਿਗੁਰੂ ਸਤਿਪੁਰਖੁ ਹੈ
ਜਿਨਿ ਸਚੁ ਜਾਤਾ ਸੋਇ ॥
ਜਿਤੁ ਮਿਲਿਐ ਤਿਖ ਉਤਰੈ
ਤਨੁ ਮਨੁ ਸੀਤਲੁ ਹੋਇ ॥
ਵਾਹੁ ਵਾਹੁ ਸਤਿਗੁਰੂ ਸਤਿ-ਪੁਰਖੁ ਹੈ
ਜਿਸਨੋ ਸਮਤੁ ਸਭ ਕੋਇ ॥

ਬ੍ਰਹਮਾ (=ਜੀਵ) ਭਾਵ ਉਹ ਅਵਸਥਾ ਜਦ ਅਗਿਆਨ ਵਿੱਚ ਪ੍ਰਾਣੀ ਆਪਣੇ ਆਪ ਨੂੰ ਮਾਇਆ ਦੇ
ਵਸ ਜਾਣਦਾ ਹੈ ਤੇ ਆਪਣੇ ਆਪ ਨੂੰ ਅਲਪੱਗ ਸਮਝਦਾ ਹੈ । ਜਦ ਗਿਆਨ ਆਵੇਗਾ ਤਾਂ ਬ੍ਰਹਮਾਂ (ਜੀਵ)
ਬ੍ਰਹਮਾਂ ਨਹੀਂ ਰਹੇਗਾ, ਸਗੋਂ ਉਪਰਲੀ ਮਹਾਂ ਵਿਅਕਤੀ ਭਾਵ 'ਬ੍ਰਹਮ', ਹੋ ਜਾਵੇਗਾ ।

ਵਾਹੁ ਵਾਹੁ ਸਤਿਗੁਰੂ ਨਿਰਵੈਰੁ ਹੈ
ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥
ਵਾਹੁ ਵਾਹੁ ਸਤਿਗੁਰੂ ਸੁਜਾਣੁ ਹੈ
ਜਿਸ ਅੰਤਰ ਬ੍ਰਹਮ ਵੀਚਾਰੁ ॥
ਵਾਹੁ ਵਾਹੁ ਸਤਿਗੁਰੂ ਨਿਰਕਾਰੁ ਹੈ
ਜਿਸੁ ਅੰਤੁ ਨ ਪਾਰਿਵਾਰੁ ।
ਵਾਹੁ ਵਾਹੁ ਸਤਿਗੁਰੂ ਹੈ
ਜਿ ਸਚੁ ਦ੍ਰਿੜਾਏ ਸੋਇ ॥
ਨਾਨਕ ਸਤਿਗੁਰੂ ਵਾਹੁ ਵਾਹੁ
ਜਿਸਤੇ ਨਾਮੁ ਪਰਾਪਤਿ ਹੋਇ ॥

(ਸਲੋਕ ਮ: ੪)

ਕਾਂਡ ੧੪

ਬੈਕੁਠ ਕਿੱਥੇ ਹੈ ? ਮੁਕਤੀ ਕਿ ਜੁਗਤੀ ?

'ਜਿਥੈ ਰਖਹਿ ਬੈਕੁਠ ਤਿਥਾਈ ।'

(ਮਾਤਰ ਮ: ੫)

ਪਿੱਛੇ ਦੱਸਿਆ ਗਿਆ ਹੈ ਜੁ ਕਰਮ ਚੰਗੇ ਹਨ ਪਰ ਸਾਨੂੰ ਆਪਣੇ ਆਪ ਮੁਕਤ ਨਹੀਂ ਕਰ ਸਕਦੇ । ਜੀਕਣ ਦਾਈ ਚੰਗੀ ਹੈ, ਪਰ ਮਾਵਾਂ ਤੁੱਲ ਨਹੀਂ ਹੋ ਸਕਦੀ ! ਕਰਮਾਂ ਦੇ ਜੰਗਲ ਤੋਂ ਬਾਹਰ ਨਿਕਲਣ ਲਈ ਸਾਨੂੰ 'ਨਾਮ'-ਰੂਪੀ ਹਵਾਈ ਜਹਾਜ਼ ਦੀ ਲੰਝ ਹੈ, ਨਹੀਂ ਤਾਂ ਇਸ ਜੰਗਲ ਵਿੱਚ ਪ੍ਰਾਣੀ ਇਸ ਤਰ੍ਹਾਂ ਭਟਕਦਾ ਹੈ ਜਿਸ ਤਰ੍ਹਾਂ ਭੁੱਲ-ਭਲੱਈਆਂ ਵਾਲੀਆਂ ਕੋਠੜੀਆਂ ਵਿਚ, ਯਾਂ ਜੀਕਣ ਨਿੱਕੀ ਜਿਹੀ ਬੇੜੀ ਸਮੁੰਦਰ ਵਿਚ ਭਾਵਾਂ-ਡੇਲ ਹੁੰਦੀ ਹੈ । ਜਿਉਂ ਜਿਉਂ ਅਸੀਂ ਇਸ ਜੰਗਲ ਦ ਕੰਡਿਆਂ ਵਾਲੀ ਵਾੜੀ ਤੋਂ ਬਾਹਰ ਕਦਮ ਪੁੱਟੀਏ ਤਿਉਂ ਤਿਉਂ ਅੰਦਰ ਮਨ ਨੂੰ ਸਾਂਤੀ ਆਉਂਦੀ ਹੈ ! ਮੈਨੂੰ ਯਾਦ ਹੈ ਕਿ ਕਰਮ ਕਾਂਡ ਰੂਪੀ ਜੰਗਲ ਤੋਂ ਬਾਹਰ ਨਿਕਲਣ ਵੇਲੇ ਮੇਰੇ ਮਨ ਉਪਰ ਕਤ ਇਸ ਤਰ੍ਹਾਂ ਦਾ ਅਸਰ ਹੁੰਦਾ ਸੀ ਜਿਸਤਰੂਂ ਸੁਤਿਆਂ ਹੋਇਆਂ ਕਿਸੇ ਪ੍ਰਾਣੀ ਦੀ ਛਾਤੀ ਉਪਰ ਹੱਥ ਆ ਜਾਵੇ ਤਾਂ ਉਹ ਇਹ ਸਮਝਦਾ ਹੈ ਜੁ ਨੌ-ਮਣੀ ਸਿਲ ਉਸਦੀ ਛਾਤੀ ਉਪਰ ਕਿਸੇ ਰੱਖ ਛੱਡੀ ਹੈ; ਪਰ ਉਹ ਸੁਪਨਾ ਟੁੱਟਣ ਉਪਰ ਦੂਰ ਹੋ ਜਾਂਦੀ ਹੈ । ਬੱਸ ! ਜਿਹੜੀ ਸੌਖ (Relief) ਉਸ ਸਿਲ ਦੇ ਹਟਾਉਣ ਉਪਰ ਹੁੰਦੀ ਹੈ ਉਹੋ ਸੁਖ ਕਰਮ ਕਾਂਡ ਦਾ ਬੋਝ ਮਨ ਉਤੋਂ ਹਟਣ ਪਰ ਹੁੰਦਾ ਹੈ । ਕਰਮ ਕਾਂਡ ਇਕ ਛੱਡਾ ਬੋਝ ਹੈ ਜੋ ਇਸ ਮਨ ਨੂੰ ਆਪਣੇ ਪੈਰਾਂ ਹੇਠ ਲਤਾੜੀ ਰਖਦਾ ਹੈ; ਜਿਸਤਰੂਂ ਇਕ ਕੀੜੀ ਹਾਥੀ ਦੇ ਪੈਰਾਂ ਹੇਠਾਂ ਆਈ ਹੋਈ ਹੋਵੇ ਯਾ ਇਕ ਪਿੱਦੀ ਕਿਸੇ ਪਰਬਤ ਹੇਣ ਦੱਬੀ ਹੋਵੇ । ਇਕ ਪਾਸੇ ਕਰਮ ਕਾਂਡ ਦੀ ਕੰਢੇਦਾਰ ਵੱਡੀ ਹੈ ਤੇ ਦੂਜੇ ਪਾਸੇ ਆਤਮ ਅਨੇਦ ਦੀ ਫੁਲਵਾੜੀ ; ਇਨ੍ਹਾਂ ਵਿਚ ਰਾਤ ਦਿਨ ਦਾ ਫਰਕ ਹੈ, ਪਰ ਉਹ ਹੀ ਜਾਣਦੇ ਹਨ ਜਿਨ੍ਹਾਂ ਨੇ ਇਕ ਪਾਸਿਊ ਪੱਲਾ ਛੁੱਡਾ ਦੂਜੇ ਪਾਸੇ ਛਾਲ ਕੱਢ ਮਾਰੀ ਹੋਵੇ । ਕਰਮ ਕਾਂਡ ਵਿਚ ਅਨੇਕਾਂ ਬੰਧਨ ਹਨ -ਆਸਾ, ਮਨਸਾ, ਭਰਮ, ਪਾਖੰਡ, ਛਲ, ਲੋਭ, ਅਚ ਕਚ, ਕੁੜ-ਕੁਸੱਤ.....। ਪਰਮ ਪਿਤਾ ਜੀ ਕਰਮ ਕਾਂਡ ਦਾ ਘੁੱਪ ਹਨੇਰਾ ਹੇਠ ਲਿਖੇ ਸ਼ਬਦ ਵਿਚ ਖੱਲ੍ਹ ਕੇ ਦਸਦੇ ਹਨ । 'ਪੰਡਤ' ਇਸ ਜਾਲ ਵਿਚ ਫਸਿਆ ਹਇਆ ਹੈ ਤੇ ਗੁਰਸਿੱਖ ਇਸ ਨੂੰ ਚੀਰ ਵਾਹਿਗੁਰੂ ਨਾਲ ਇੱਕ ਮਿਕ ਹੋਣ ਦੀ ਤਿਆਰੀ ਕਰ ਰਿਹਾ ਹੈ । 'ਪੰਡਤ'

ਤਾਂ ਪਾਣੀ ਵਿਰੋਲਦਾ ਹੈ ਪਰ ਗਰਸ਼ਿੱਖ ਦਿਧ ਵਿਰੋਲਕੇ ਮੱਖਣ ਕੁਛਦਾ ਹੈ :-

‘ਆਸਾ ਮਨਸਾ ਬੇਧਨੀ ਭਾਈ ਕਰਮ ਧਰਮ ਬੇਧਕਾਰੀ’ ।

. ਪਾਪ ਪੁੰਨਿ ਜਗ੍ਹ ਜਾਇਆ¹ ਭਾਈ ਬਿਨਸੈ ‘ਨਾਮ’ ਵਿਸਾਰੀ ।

ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥

ਸਣਿ 'ਪੰਡਿਤ' ਕਰਮਾ ਕਾਰੀ ॥

ਜਿਤ ਕਰਮਿ ਸੁਖੁ ਉਪਜੈ ਭਾਈ ਸੁਆਤਮਾ ਤਤ ਬੀਚਾਰੀ ॥ਰਹਾਉ॥

ਸਾਸਤ ਬੇਦ ਬਕੈ ਖੜ੍ਹੇ ਭਾਈ ਕਰਮ ਕਰਹ ਸੰਸਾਰੀ ॥

ਪਾਖੇਡਿੰ ਮੈਲ੍ਹ ਨ ਚੁਕਈ ਭਾਈ, ਅੰਤਰਿ ਮੈਲ ਵਿਕਾਰੀ ।

ਇਨ ਬਿਧਿ ਛੁਬੀ ਮਾਕੂਰੀ ਭਾਈ ਉਡੀ ਸਿਰ ਕੇ ਭਾਰੀ...। ੩॥

ਪੰਡਿਤ ^੩ਦਹੀ ਵਿਲੋਈਏ ਭਾਈ ਵਿਚਹ ਨਿਕਲੈ ਤਬ।

ਜਲ⁴ ਮਥੀਐ ਜਲ ਦੇਖੀਐ ਭਾਈ ਇਹ ਜਗ ਏਹਾ ਵਥ ।

ਗਰ ਬਿਨ ਭਰਮਿ ਵਿਗਚੀਐ ਭਾਈ ਘੱਟਿ ਘੱਟਿ ਦੇਉ ਅਲਖ॥੫॥

ਇਹ ਜਗ ਤੁਹਾਨੂੰ ਸਤ ਕੇ ਭਾਈ ਦੁਹਵਿਸ ਬਾਧੇ ਖਾਇ ।

ਬਿਨੁ ਗਾਰ ਗਾਠਿ ਨੁ ਛਟਈ ਭਾਈ ਬਾਕ ਕਰਮ ਕਮਾਇ ।

ਇਹ ਜਗ ਭਰਮਿ ਭਲਾਇਆ ਭਾਈ ਕਹਣਾ ਕਿਛੁ ਨ ਜਾਇ....॥੬॥

ਇਹ ਤਨ ਹਾਂਡ ਸਰਾਂਹ ਕੇ ਭਾਈ ਵਖਰ ਨਾਮ ਅਪਾਰ ।

ਇਹ ਵਖਰ ਵਾਪਾਂ ਕੀ ਸੋ ਦਿੜ੍ਹੇ ਭਾਈ ਗਰੁ 'ਸਬਦਿ' ਕਰੇ 'ਵੀਚ

ਧਨ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰ ।

ANSWER The answer is 1000. The first two digits of the product are 10.

(ਸੋਰਤਿ ਮ: ੧)

ਹੁਣ ਕਰਮਕਾਂਡ ਦੇ ਜੰਗਲ ਤੋਂ ਤਾਂ ਪੈਰ ਬਾਹਰ ਨਿਕਲ ਆਏ ਸਨ ਪਰ ਅਜੇ 'ਅਨੰਦਪੁਰੀ' ਯਾ 'ਅਮ੍ਰਿਤਸਰ' ਦੀ ਕਨੰਤੇ ਕੰਨ ਵਿੱਚ ਨਹੀਂ ਪਈ ਸੀ। ਭਾਵ ਕਰਮਾਂ ਤੋਂ 'ਮੁਕਤੀ' ਤਾਂ ਮਿਲ ਗਈ ਸੀ, ਪਰ ਅਜੇ ਇਹ ਪਤਾ ਨਹੀਂ ਸੀ ਜੇ ਕਿਥੇ ਜਾਣਾ ਹੈ। ਯਾਂ ਇਉਂ ਜਾਣੋ ਜੁ ਕੋਈ ਪ੍ਰਾਣੀ ਡੁਬਦਾ ਫੁਬਦਾ ਸਾਗਰ ਤੋਂ ਤਰਕੇ ਕੰਢੇ ਉਪਰ ਤਾਂ ਆ ਲਗਾ, ਪਰ ਅਜੇ ਉਸ ਨੂੰ ਇਹ ਪਤਾ ਨਹੀਂ ਕਿ ਬੰਬਈ ਤੋਂ ਸ੍ਰੀ ਅਮ੍ਰਿਤਸਰ ਜੀ ਕਿਧਰ ਹੈ ਤੇ ਕਿਤਨੀ ਦੂਰ ਹੈ, ਤੇ ਕਿਹੜਾ ਰਸਤਾ ਉਥੇ ਅੱਪੜਦਾ ਹੈ ? 'ਸ਼ਬਦ' ਨੂੰ ਲੱਭਣਾ ਇਕ ਗੱਲ ਹੈ ਪਰ ਉਸ ਉਪਰ 'ਵਿਚਾਰ' ਕਰਨਾ ਦੂਜੀ ਗੱਲ। 'ਸ਼ਬਦ' ਸਾਨੂੰ ਕਰਮਕਾਂਡ ਤੋਂ ਛੁਡਾਉਂਦਾ ਹੈ, ਪਰ ਸਮੁੰਦਰ ਦੇ ਕੰਢੇ ਉਪਰ ਲਿਆਕੇ ਛੱਡ ਦਿੰਦਾ ਹੈ। ਜੇ ਅਸਾਂ ਸਚ ਖੰਡ ਨੂੰ ਸੱਚ-ਮੱਚ ਪਰਣ ਤੌਰ ਪਰ

੧ ਪਾਪ ਪੁੰਨ ਛਾਂ ਵਾਹੂ ਹਨ ਜੋ ਨਿਤ ਨਿਤ ਚੁਰਾਸੀ ਵਿੱਚ ਭਰਮਾਉਂਦੇ ਹਨ ; ਇਹੋ ਸਿਸ਼ਟੀ ਦਾ ਮੂਲ ਹੈ । ੨ ਮੁਕਤੀ ਆਤਮਾ ਦੇ ਲੱਛਣ ਵਿੱਚ ਹੈ । ੩ ਦਹੀ ਦੇ ਰਿੜਕਣ ਨਾਲ ਗਿਆਨ ਰੂਪੀ ਮੱਖਣ ਨਿਕਲਦਾ ਹੈ । ੪ ਕਰਮਕਾਂਡ ਦਾ ਜਲ ।

ਪਾਉਣਾ ਹੈ ਤਾਂ 'ਵਿਚਾਰ'—'ਬ੍ਰਹਮ—ਗਿਆਨ' ਦੀ ਜੁਗਤੀ—ਦੀ ਲੋੜ ਹੈ ਜੋ 'ਸ਼ਬਦ' ਤੋਂ ਵੀ ਇਕ ਦਰਜਾ ਉਪਰ ਹੀ ਗਿਣਨੀ ਚਾਹੀਦੀ ਹੈ। ਇਸੇ ਕਰਕੇ ਗੁਰੂ ਮਹਾਰਾਜਾ ਜੀ ਨੇ ਦਸਤਾ ਹੈ :—

ਇਹੁ ਵਖਰੁ ਵਾਪਾਰੀ ਸੇ ਦ੍ਰਿੜੈ ਭਾਈ
ਗੁਰ 'ਸ਼ਬਦਿ' ਕਰੇ 'ਵੀਚਾਰੁ' ।

ਭਾਵ ਨਾਮ ਦੀ ਵਾਗ ਫੌਰਨ ਨੂੰ ਨਿਰਾ ਪੁਰਾ ਪਕੜੋ ਹੀ ਨਹੀਂ ਸਗੋਂ, ਵਿਚਾਰੇ ਜੁ ਇਸ 'ਡੇਰੀ' ਦਾ ਕੀ ਬਾਵ ਹੈ, ਇਹ ਮੈਨੂੰ ਕਿਥੇ ਖੜਦੀ ਹੈ ਤੇ ਰਸਤੇ ਵਿਚ ਹੋਰ ਕਿਹੜੀ ੨ ਅੱਖ ਆਉਣੀ ਹੈ। ਇਸ ਨਾਮ ਰੂਪੀ ਬੰਬਈ ਸਹਿਰ ਵਿਚ ਮੈਂ ਭਵਸਾ-ਗਰ ਨੂੰ ਤਰਕੇ ਅੱਪੜ ਗਿਆ ਪਰ ਅਜੇ ਬੈਕੁਠ ਰੂਪੀ 'ਸੱਚ—ਖੰਡ' ਨੂੰ ਅਪੜਨਾ ਸੀ ਜੋ ਸ੍ਰੀ ਅੰਮ੍ਰਿਤਸਰ ਵਾਂਗੁ ਬੰਬਈ ਤੋਂ ਸਚ ਮੁਚ ਦੂਰ ਸੀ ਇਥੇ ਖੜ੍ਹੇ ਬੰਬਈ ਦੀ ਖੂਬਸੂਰਤੀ ਵੇਖਕੇ ਤੇ ਰਾਤ ਨੂੰ ਉਸ ਦਾ ਤਾਜ ਮਹਿਲ ਹੋਟਲ ਤਾਰਿਆ ਵਾਂਗੁ ਜਗ-ਮਗ ਲਿਸ਼ਕਦਾ ਵੇਖਕੇ ਮੈਂ ਆਪਣੇ ਮਨ ਵਿਚ ਅਨਮਾਨ ਲਾਉਂਦਾ ਹੁੰਦਾ ਸਾਂ ਜੁ ਬੈਕੁਠ ਦੇਸ ਕਿਆ ਸੋਹਣਾ ਹੋਵੇਗਾ। ਮੈਂ ਸੁਣਿਆ ਹੋਇਆ ਸੀ ਜੁ ਬੈਕੁਠ ਦੇਸ ਵਿਚ ਦੁੱਧ ਅਤੇ ਮਾਖਿਓਂ ਦੀਆਂ ਨਦੀਆਂ ਵਗਦੀਆਂ ਹਨ ਉਥੇ ਲਾਲ ਹੀਰੇ ਜੜਿਤ ਪਰਬਤ ਹਨ, ਉਥੇ ਸਦਾ ਹੀ ਸੁਕਾਲ ਹੈ ਚੀਜ਼ਾਂ ਨਵੀਆਂ ਤੇ ਨਿੱਤ ਨਵੀਆਂ ਮਫਤ ਮਿਲਦੀਆਂ ਹਨ, ਕਾਮਯਾਨ, ਕਲਾਗਤਰ ਤੇ ਚਿੰਤਾਮਣੀ ਜੋ ਮਨ ਦੀਆਂ ਇੱਛਾਂ ਪੁਰੀਆਂ ਕਰਨ ਵਾਲੀਆਂ ਛੁਬੀਲਾਅਂ ਹਨ ਉਹ ਇਥੇ ਹੀ ਹਨ। ਹੋਰ ਮੈਂ ਇਹ ਸੁਣਿਆ ਹੋਇਆ ਸੀ ਜੁ ਉਥੇ ਕਦੇ ਵੀ ਬੀਮਾਰੀ ਯਾ ਦੁੱਖ ਨਹੀਂ ਹੁੰਦਾ; ਉਥੇ ਸਦਾ ਰਹਿਣ ਵਾਲੀ ਜੁਆਨੀ ਹੈ ਤੇ ਜੋ ਗੁਰਮੁਖ ਉਥੇ ਪੁੱਜਦੇ ਹਨ ਉਨ੍ਹਾਂ ਵਾਸਤੇ ਜਰਾ—ਮਰਾ ਦੇ ਰੋਗ, ਬਚਾਪੇ ਤੇ ਮੰਤ ਦਾ ਡਰ ਨਹੀਂ। ਫੇਰ ਹੋਰ ਇਹ ਸੁਣਿਆ ਹੋਇਆ ਸੀ ਜੁ ਇਹ ਬੈਕੁਠ—ਦੇਸ ਇਸ ਧਰਤੀ ਉਪਰ ਨਹੀਂ, ਕਿਸੇ ਉਪਰਲ ਅਸਮਾਨ ਉੱਤੇ ਹੈ; ਇਸ ਅੱਖੀਂ ਭਿੱਠੇ ਅਸਮਾਨ ਉਪਰ ਨਹੀਂ, ਕਿਸੇ ਹੋਰ ਉੱਚੇ ਪਹਿਲੇ, ਦੂਜੇ ਤੀਜੇ ਉੱਤੇ ਨਹੀਂ, ਸਗੋਂ ਸੱਤਵੇਂ ਅਸਮਾਨ ਉੱਤੇ ਹੈ ਜਿਥੇ ਇੰਦਰ ਰਾਜਾ ਆਪਣੇ ਤਖਤ ਉਪਰ ਬੈਠਕੇ ਰਾਜ ਕਰਦਾ ਹੈ; ਉਸ ਦੇ ਅੱਗੇ ਸੁਰਗ ਦੀਆਂ ਮੋਹਨੀਆਂ, ਪਰੀਆਂ ਨਾਚ ਤੇ ਨਿਰਤਕਾਰੀ ਕਰਦੀਆਂ ਹਨ ਤੇ ਹੋਰ ਦੇਵੀ ਦੇਵਤੇ ਬੈਠਕੇ ਰਾਗ ਦਾ ਰਸ ਲੈਂਦੇ ਹਨ; ਉਥੇ ਸਦਾ ਸਦਾ ਆਨੰਦ ਹੈ ਕਿਉਂਕਿ ਇਸ ਇੰਦਰਪੁਰੀ ਵਿੱਚ ਦੈਤ ਨਹੀਂ ਅੱਪੜ ਸਕਦੇ। ਪਰ ਮੈਂ ਇਹ ਸੁਣਿਆ ਸੀ ਜੁ ਕਰੰਝਾਂ ਸਾਲਾਂ ਦੇ ਗੁਜਰਨ ਪਰ ਇਸ ਇੰਦਰ ਰਾਜੇ ਦਾ ਜਾੜਾ ਹੋ ਜਾਂਦਾ ਹੈ ਕਿਉਂਕਿ ਲੋਕੀਂ ਆਖਦੇ ਹਨ ਕਿ ਜੇ ਪ੍ਰਾਣੀ ਸੇ ਅਵਸ-ਮੇਧ ਜੱਗ ਕਰੇ ਤਾਂ ਉਸ ਨੂੰ ਇੰਦਰ ਦੀ ਪਦਵੀ ਮਿਲਦੀ ਹੈ। ਇਸੇ ਕਰਕੇ ਵਿਚੇ ਵਿਚ ਇੰਦਰ ਵੀ ਡਰਦਾ ਰਹਿੰਦਾ ਹੈ ਕਿ ਕਈ ਜੀਵ-ਮਾਤਰ ਇਤਨੇ ਜੱਗ ਕਰਕੇ ਮੇਰੀ ਪਦਵੀ ਨਾ ਖੋ ਲਵੇ ਪਰ ਇੰਦਰ ਦੀ ਪੁਰੀ ਦੇ ਉੱਤੇ ਮੈਂ ਵਿਸ਼ਨੂੰ-

ਪੁਰੀ, ਸਿਵ-ਪੁਰੀ ਆਦਿ ਹੋਰ ਪੁਰੀਆਂ ਸੁਣੀਆਂ ਸਨ ਜੋ ਇੰਦਰ ਦੇ ਸੁਖ ਤੋਂ ਇਤਨੀਆਂ ਉਚਿਆਂ ਹਨ ਜਿਤਨਾ ਕਿ ਕੈਲਾਸ ਪਰਬਤ ਗੋਰਖ ਨਾਥ ਦੇ ਟਿੱਲੇ ਤੋਂ ਉਚਾ ਹੈ ! ਮੈਂ ਸੋਚਦਾ ਸਾਂ ਜੁ 'ਬੈਕੁੰਠ' ਦੇਸ ਸੱਚ ਮੁੱਚ ਹੋਰ ਉਚਾ, ਅਤਿ ਸੁਖਮ; ਅਤਿ ਨਿਰਮਲ ਕਿਧਰੇ ਸੌਵੇਂ ਅਕਾਸ਼ ਉਪਰ ਹੋਵੇਗਾ ਜਿਥੇ ਉਹ ਪ੍ਰਾਣੀ ਪਹੁੰਚਦੇ ਹਨ ਜੇ ਵੱਡੀਆਂ ਘਾਲਾਂ ਘਾਲਦੇ ਹਨ। ਪਰ ਮੇਰੇ ਦਿਲ ਵਿੱਚ ਇਕ ਖੁਸਖੁਸੀ ਸੀ। ਕੀ ? ਮੈਂ ਇਹ ਸੋਚਦਾ ਸਾਂ ਜੁ 'ਇੰਦਰ ਪੁਰੀ' 'ਬ੍ਰਹਮ ਪੁਰੀ' ਤੇ 'ਸਿਵ ਪੁਰੀ' ਨੂੰ ਵੀ, ਭਾਵੇਂ ਕਰੋੜਾਂ ਵਰਿਊਆਂ ਮਗਰੋਂ ਸਹੀ, ਅੰਤ ਨੂੰ ਗੇੜਾ ਹੈ। ਯਥਾ :—

ਇੰਦ੍ਰ ਪੁਰੀ ਮਹਿ 'ਸਰਪਰ ਮਰਣਾ ।
ਬ੍ਰਹਮ ਪੁਰੀ ਨਿਹਚਲੁ ਨਹੀਂ ਰਹਿਣਾ ।
ਸਿਵ ਪੁਰੀ ਕਾ ਹੋਏਗਾ 'ਕਾਲਾ ।'

(ਗਊੜੀ ਮ: ੫)

ਹਾਂ ਜੀ ! ਸੁਰਗ, ਬੈਕੁੰਠ ਤੇ ਪੁਰੀਆਂ ਭਾਵੇਂ ਕੋਟਾਨ-ਕੋਟ ਸਾਲ ਆਯੂ ਵਾਲੀਆਂ ਹਨ ਪਰ ਇਤਨੀਆਂ ਲੰਮੀਆਂ ਹੋਣ ਉਪਰ ਵੀ ਇਕ ਅੱਖ ਦੇ ਝਲਕਾਰੇ ਨਾਲ ਬਿਨਸ ਜਾਂਦੀਆਂ ਹਨ, ਕਿਉਂਕਿ ਜੋ ਚੀਜ਼ ਕਾਲ-ਅਗਨੀ ਵਿੱਚ ਪਈ ਹੋਈ ਹੈ ਉਸ ਨੇ ਅਵੱਸ਼ ਜੱਲਣਾ ਹੈ। ਮੁਕਤੀ ਤਾਂ ਇਸ ਗੱਲ ਵਿੱਚ ਸੀ ਜੁ ਅਸੀਂ ਕਿਸੇ ਤਰ੍ਹਾਂ ਉਸ 'ਡੇਰੀ' ਨੂੰ ਪਕੜੀਏ ਜੋ ਸਾਨੂੰ ਕਾਲ ਵਿੱਚੋਂ ਕੱਢ ਆਕਾਲ ਵੱਲ ਲੈ ਜਾਵੇਂ ਕਿਉਂਕਿ ਇਹ ਐਸੀ ਸੁੰਦਰ ਪੌੜੀ ਹੈ ਜਿਸਦਾ ਇੱਕ ਸਿਰਾ ਤਾਂ ਧਰਤੀ ਉਪਰ ਹੈ ਤੇ ਦੂਜਾ 'ਸੱਚ ਖੰਡ' ਵਾਲੇ ਆਕਾਲ ਉਪਰ। ਜਦ ਮੈਂ ਗਿਆਨ ਦੀ ਅੱਖ ਨਾਲ ਪਿਛਾਂਹ ਮੁੜਕੇ ਵੇਖਿਆ ਤਾਂ ਪਤਾ ਲਗਾ ਜੁ ਉਹ ਪੌੜੀ ਤਾਂ 'ਨਾਮ' ਵਾਲੀ ਹੀ ਹੈ ਕਿਉਂਕਿ ਬੱਸ ਇਹੋ ਹੀ ਇਕ ਚੀਜ਼ ਅਨਹਦ, ਅਨਾਹਤ, ਅਤੁੱਟ, ਸਰਬਗ, ਅਕਲ-ਕਲਾ ਭਾਵ ਦੇਸ਼ ਕਾਲ ਤੋਂ ਉਤੇ ਹੈ। ਜਦ ਇਸ 'ਡੇਰੀ ਨਾਲ ਆਪਣੇ ਆਪ ਨੂੰ ਲਟਕਾ ਦਿੱਤਾ ਤਾਂ ਮਨ ਢਾਡੀ ਨੂੰ ਸਾਂਤੀ ਤੇ ਅਨੰਦ ਦੀ ਮਿੱਠੀ ਮਿੱਠੀ ਲੋਰੀ ਆਈ। ਇਹ ਰਸ, ਇਹ ਗਿਆਨ ਝੂਟਾ, ਇਹ ਹੁਲਾਸ ਅਬਚਲੀ ਮੌਜ ਸੀ ਕਿਉਂਕਿ ਇਹ ਅਨੰਤ ਤੋਂ ਆਕੇ ਅੰਤਕੀ ਜੀਵਾਂ ਨੂੰ ਬੇਅੰਤ ਵੱਲ ਖੜਦਾ ਸੀ। ਇਸ ਰਸ, ਇਸ ਲਹਿਰ, ਇਸ 'ਡੇਰੀ' ਦਾ ਵਰਣਨ ਅਤਿ ਮੁਸ਼ਕਲ ਹੈ ਕਿਉਂਕਿ ਇਹੋ ਤਾਂ 'ਵਿਸਮਾਦ' ਦਾ ਸੱਚਾ ਤੇ ਸੁਚਾ ਚਮਕਦਾ ਲਾਲ ਹੈ। ਪਰ ਪੰਚਮ ਪਿਤਾ ਜੀ ਨੇ ਇਸ ਅਗੰਮੀ-ਸੁਆਦ ਨੂੰ ਵੀ ਡਾਢੀ ਮਿੱਠੀ ਬਾਣੀ ਵਿੱਚ ਪ੍ਰਗਟ ਕੀਤਾ ਹੈ :—

‘ਮਾਈ ਰੀ ਪੇਖਿ ਰਹੀ ‘ਬਿਸਮਾਦ’ ।
ਅਨਹਦ ਧੁਨੀ ਮੇਰਾ ਮਨੁ ਮੇਹਿਓ
ਅਚਰਜ ਤਾਕੇ ਸ਼੍ਰਾਦ । । ਰਹਾਉ ।

1. ਅਵਸਥ, ਜ਼ਰੂਰ।
2. ਅੰਤ।
3. ਜੀਵ (ਪ੍ਰਤ੍ਯ) ਹੁਣ ਜਾਗਕੇ ਆਦਮੀ ਮਾਂ (ਮਾਇਆ) ਨੂੰ ਵਾਹਿਗੁਰੂ ਰੂਪੀ (ਬਾਪ) ਦਾ ਅਖੀਂ ਡਿੱਠਾ ਬਿਰਤਾਂਤ ਸੁਣਾਉਂਦਾ ਹੈ।
4. ਅਨੰਦ ਦਾ ਝੂਟਾ।
5. ਉਸਦਾ ਸੁਆਦ ਡਾਢਾ ਮਿੱਠਾ ਤੇ ਅਕਬਨੀਜ ਹੈ।

ਮਾਤ ਪਿਤਾ ਬੰਧਨ ਹੈ ਸੋਈ
 ਮਨਿ ਹਰਿ ਕੋ ਅਹਿਲਾਦ
 ਸਾਧ ਸੰਗਿ ਗਾਏ ਗੁਣ ਗੋਬਿੰਦ
 ਬਿਨਸਿਓ ਸਭੁ ਪਰਮਾਦ । ੧ ।
 'ਡੋਰੀ ਲਪਟ ਰਹੀ ਚਰਨਹ ਸੰਗਿ
 ਭੂਮ ਭੈ ਸਗਲੇ ਖਾਦ ।
 ਏਕੁ ਅਧਾਰ ਨਾਨਕ ਜਨ ਕੀਆ
 ਬਹੁਰਿ ਨ ਜੋਨਿ ਭ੍ਰਮਾਦ । ੨ । ੯੪ । ੧੧੭ ।
 (ਸਾਰੰਗ ਮ: ੫)

ਭਾਵ ਇਹ ਜੁ 'ਨਾਮ-ਰੂਪੀ' ਸੂਰਜ ਪਰਗਾਸ ਹੋਣ ਉਪਰ ਜੀਵ ਰੂਪ ਬਾਲਕ
 ਦੇ ਮਨ ਵਿਚ ਇਕ ਅਚੰਭਾ ਰਸ ਬਰਨ ਲਗ ਪਿਆ ਜਿਸ ਨਾਲ ਮਨ ਚੜ੍ਹਦੀਆਂ ਕਲਾਂ
 ਹੁਲਾਰਿਆਂ ਵਿਚ ਪੀਂਘਾਂ ਝੁਟਣ ਲੱਗ ਪਿਆ । ਇਹ ਤਾਰ, ਇਹ ਪੱਟ ਦੀ 'ਤਾਰ' ਇਹ
 ਰਬੜ ਦੀ 'ਡੋਰੀ' ਕਿਹੜੀ ਹੈ ? ਹਾਂ ਜੀ ! ਇਹ 'ਨਾਮ' ਦੀ ਮਧੁਰ ਮਧੁਰ ਅਤੁਟ ਜੇਵੜੀ
 ਹੈ ਜੁ ਜੀਵ ਨੂੰ ਵਾਹਿਗੁਰੂ ਦੇ ਨਾਲ ਜੋੜਦੀ ਹੈ । ਇਸ 'ਰੱਸੀ' ਦੇ ਪਕੜਨ ਨਾਲ ਕੀ
 ਹੋਇਆ ? 'ਭਰਮ ਭੈ ਸਗਲੇ ਖਾਦ !' ਸਾਰੇ ਭਰਮ, ਵਾਹਿਗੁਰੂ ਨਾਲੋਂ ਵਖ ਕਰਨ ਵਾਲੇ,
 ਮਿਟ ਗਏ ਤੇ ਸਾਰੇ ਪਾਸੇ, ਚਾਰ-ਚੁਫੇਰੇ ਇਕੋ ਇਕ ਏਕੰਕਾਰ ਨਜ਼ਰ ਆਇਆ । ਫਿਰ
 ਕੀ ਸੀ ! ਇਥੇ ਜਨਮ-ਮਰਨ ਕਿੱਥੇ ? ਵਾਹਿਗੁਰੂ ਸਦ-ਸਥਿਰ 'ਜੋਤ' ਹੈ । ਜਦ ਇਸ
 'ਜੋਤ' ਨਾਲ ਇਕ ਮਿਕ ਹੋ ਗਏ ਤਾਂ ਜਨਮ-ਮਰਨ ਯਾ ਆਉਣ ਜਾਣ ਦਾ ਚੱਕਰ ਟੁੱਟ
 ਗਿਆ । ਹਾਂ ਜੀ ! ਤਦ ਕਾਲ ਤੋਂ ਟੱਪ ਅ-ਕਾਲ ਅਵਸਥਾ ਵਿਹ ਚੜ੍ਹ ਗਏ :—

ਪਾਇਆ 'ਨਾਮ' ਨਿਧਾਨੁ ਜਿਸ ਨੋ ਭਾਲਦਾ ।
 'ਜੋਤਿ' ਮਿਲੀ ਸੰਗਿ ਜੋਤਿ ਰਹਿਆ 'ਘਾਲਦਾ ।
 ਸੁਖ ਸਹਜ ਆਨੰਦ ਵੁਠ ਤਿਤੁ ਘਰਿ ।
 'ਆਵਣ-ਜਾਣ' ਰਹੇ ਜਨਮੁ ਨ ਤਹਾ ਮਰਿ ।
 ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ।
 ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ।”
 (ਗੁਜਰੀ ਮ: ੫)

ਧੰਨ ਧੰਨ ! ਸਤਿਗੁਰ ਨਾਨਕ ਦੇਵ, ਧੰਨ, ਧੰਨ !
 ਧੰਨ ਧੰਨ ! ਸਤਿਗੁਰ ਅਰਜਨ ਦੇਵ, ਧੰਨ ਧੰਨ !
 ਧੰਨ ਧੰਨ ! ਸਾਡਾ ਸਦੀਵ ਸਤਿਗੁਰ ਸ੍ਰੀ ਗੁਰੂ ਗਰੰਥ, ਧੰਨ ਧੰਨ !

1. ਉਹ ਨਾਮ-ਦਾਤਾ ਭਾਵ ਵਾਹਿਗੁਰੂ ।
2. ਹਰੀ ਦਾ ਅਚੰਭਾ ਰਸ, ਚੜ੍ਹਦੀ ਕਲਾ 'ਨਾਮ ਰੂਪੀ ਸਦੀਵ ਸੱਤਾ = ਜੋਤ, ਆਤਮਾ ਦੀ ਪਰਮ ਜੋਤ ਨਾਲ
 ਮਿਲ ਗਏ ।
3. ਹੁਣ ਘਾਲ, ਮਿਹਨਤ, ਆਉਣ ਜਾਣ ਗਿਆ, ਆਨੰਦ ਆਇਆ ।

ਹਾਂ ਜੀ ! ਇਹ ਆਨੰਦ ਚੋਜ, ਹੁਲਾਸ, ਅਹਿਲਾਦ ਵੀ ਇਕ ਡਾਢੀ ਅਨੋਖੀ ਰਸ ਭਰੀ ਲਾਲੇ ਲਾਲ ਅਵਸਥਾ ਹੈ । ਕੀ ਹੋਇਆ ? ਨਾਮ ਨਿਧਾਨ ਕੀ ਹੱਥ ਆਇਆ ਮਾਨੋ ਕਾਰੂੰ ਤੇ ਕੁਬਰ ਦੇ ਗਪਤ ਖਜ਼ਾਨੇ ਹੱਥ ਲਗ ਗਏ । ਮਾਨੋ ਸਾਰੀ ਸ੍ਰਿਸ਼ਟੀ ਦਾ ਰਾਜ ਮੁੱਠੀ ਵਿਚ ਆ ਗਿਆ । ਫੇਰ ਅਨੰਦ, ਸੁਖ—ਸਹਿਜ ਦੀ ਛਾਹਿਬਰ ਇਸ ਲੂੰਠੇ ਹੋਏ ਮਨ ਉਪਰ ਤਰੁੰਠੀ ; ਇਸ ਅਵਸਥਾ ਵਿਚ ਆਉਣ ਜਾਣ, ਜਨਮ-ਮਰਨ ਕਿੱਥੇ ? ਓਹ ਤਾਂ ਅ-ਕਾਲ (Timeless) ਅਵਸਥਾ ਹੈ, ਇਹ ਉਹ ਉੱਚੀ ਘਾਟੀ ਹੈ, ਹੇਮ ਕੁੰਟ ਵਾਲੀ, ਜਿਥੇ ਪਹੁੰਚਕੇ ਆਤਮ ਰੂਪੀ ਹਮਾਲੀਆ ਪਰਬਤ ਦੀ ਚੜ੍ਹਾਈ ਖਤਮ ਹੋ ਜਾਂਦੀ ਹੈ । ਜਨਮ-ਮਰਨ ਤਾਂ ਕਾਲ ਵਿਚ ਸਹ, ਹੇਠਾਂ ਹੇਠਾਂ ਮਾਤ-ਲੋਕ ਯਾ ਪੁਰੀਆਂ (ਇੰਦਰ ਪੁਰੀ, ਸ਼ਿਵ ਪੁਰੀ ਆਦਿ) ਸਨ । ਪਰ ਇਹ ਤਾਂ ਉਹ 'ਕੋਹ-ਕਾਫ' ਹੈ ਜਿਥੇ ਨਿੱਤ ਨਿੱਤ ਆਨੰਦ ਤੇ ਯੁਵਾ-ਰਸ ਹੈ । ਇਥੇ ਵਾਹਿਗੁਰੂ ਜੀ ਆਪਣੇ 'ਏਕੇ' ਦੇ ਰਸ ਵਿਚ ਲੀਨ ਹਨ, ਇਥੇ ਆਪਣਾ ਤੇ ਪਰਏ ਦਾ ਭਰਮ ਭੇਦ ਉੱਠਕੇ ਸਿਰਫ ਇਕੇ ਵਾਹਿਗੁਰੂ ਵਸਦਾ ਹੈ । ਬੱਸ ਇਸ 'ਏਕਤਾ' ਨੂੰ ਪਕੜਨਾ, ਇਸ ਨੂੰ 'ਨਾਨ-ਡੰਰੀ' ਨਾਲ ਆਪਣੇ ਵਿਚ ਦਿੜ੍ਹੇ ਕਰਨਾ ਵੈਕੁੰਠ ਦੇਸ ਵਿਚ ਅੱਪੜਨ ਦਾ ਸਿੱਧਾ ਤੇ ਵਾਹਿਦ ਗੁਰ ਹੈ—

“ਸੇ ਜੋਗੀ ਜੋਗਿਤ ਪਛਾਨੇ ।।”

ਜੋਗੀ, ਭਾਵ ਜੁੜਿਆ ਹੋਇਆ ਉਹ ਹੈ ਜੋ ਇਸ ਡੋਰੀ ਨੂੰ ਪਕੜ ਕੇ ਚਰਨ ਕੰਵਲਾਂ ਨੂੰ ਅੱਪੜਦਾ ਹੈ ! ਇਸ ਕਰਕੇ ਜੁਗਤੀ ਕੀ ਹੈ ? 'ਨਾਮ' ਦੀ ਮਧੁਰ ਝਰਨਾਟ ਨੂੰ ਅਨੁਭਵ ਕਰਨਾ ! ਪਰ ਕੀ ਇਥੇ ਹੀ ਬੱਸ ਹੈ ? ਨਹੀਂ ਨਹੀਂ, ਫਿਰ ਉਸ ਉਪਰ ਨਵੀਆਂ ਅੱਖੀਆਂ ਨਾਲ 'ਵੀਰਾਰ' ਕਰਨੀ ਹੈ ਕਿਉਂਕਿ 'ਵਿਚਾਰ' ਨੇ ਹੀ ਤਾਂ ਦੱਸਿਆ ਹੈ ਜੁ 'ਸ਼ਬਦ' ਦਾ ਅੰਤਰੀਵ ਭਾਵ ਇਕ ਐਸੀ ਚੀਜ਼ ਹੈ ਜੋ ਦੇਸ (Space) ਤੇ ਕਾਲ (Time) ਤੋਂ ਉਪਰ ਹੈ, ਜਿਸ ਨੂੰ ਅਨੁਭਵ ਕਰਨ ਨਾਲ ਪਰਾਣੀ ਦੇਸ਼ ਤੇ ਕੈਦ ਤੋਂ ਟੱਪ ਅਕਾਲ—ਪੁਰਖ ਨਾਲ ਅਭੇਦ ਹੋ ਜਾਂਦਾ ਹੈ ।

ਪਾਠਕ ਸੱਜਣ ਪੁਛਦੇ ਹੋਣਗੇ ਜੁ ਫਿਰ ਬੈਕੁੰਠ ਕਿੱਥੇ ਹੈ ? ਜੇ ਇਹ ਸੰਸਾ ਅਜ ਵੀ ਉਨ੍ਹਾਂ ਦੇ ਦਿਲਾਂ ਵਿੱਚ ਹੈ ਜੁ ਬੈਕੁੰਠ ਕਿਸੇ ਸੱਤਵੇਂ ਅਸਮਾਨ ਉਪਰ ਹੈ ਤਾਂ ਉਹ ਭੁੱਲ ਵਿਚ ਹਨ । ਬੈਕੁੰਠ ਦੇਸ ਇਸੇ ਧਰਤੀ ਉਪਰ ਹੈ । ਪਰ ਹੈ ਵੀ ਤੇ ਨਹੀਂ ਵੀ ! ਕੀਕਣ ? ਇਸ ਕਰਕੇ ਜੁ ਅਫ਼ਾਨ-ਫ਼ਾਨੀ, ਦੌੜ-ਭੱਜ ਅਤੇ ਖਿੱਚੋ-ਤਾਣ (Struggle for existence) ਵਾਲੀ ਭਾਸਦੀ ਹੈ, ਪਰ ਇਹ ਅਵਸਥਾ ਤਦ ਤੇਜ਼ੀ ਹੀ ਹੈ ਜਦ ਤੇਜ਼ੀ ਸਾਡੇ ਅੰਦਰ ਮਲੀਨ-ਵਾਸਨਾਵਾਂ ਦਾ ਜ਼ੋਰ ਹੈ । ਆਦਮੀ ਦੀ ਬਣਤਰ ਇਕਹਿਰੀ ਨਹੀਂ ਦੂਹਰੀ ਹੈ । ਇਸ ਵਿਚ ਇੱਕ ਤਾਂ 'ਖੋਤਾ' ਹੈ ਜੋ ਸਾਨੂੰ ਲੜਨ ਕਿੜਨ, ਦੁਲੱਭੇ ਮਾਰਨ ਲਈ ਉਕਸਾਉਂਦਾ ਹੈ ਤੇ ਹਰ ਰੋਜ਼ ਘਾ ਪੱਠਾ ਖਾਣ ਵਾਸਤੇ ਖਿੱਚਦਾ ਹੈ, ਹੈ, ਤੇ ਦੂਜਾ ਦੇਵ-ਅੰਗ ਹੈ ਜੋ ਪਹਿਲੇ ਪਹਿਲ ਸੁੱਤਾ ਰਹਿੰਦਾ ਹੈ । ਖਿੱਚੋ-ਤਾਣ ਤੇ ਸਿਆਪੇ ਪਹਿਲੀ ਅਵਸਥਾ ਵਿਚ ਹਨ, ਜਦ ਪ੍ਰਾਣੀ 'ਖੋਤੇ' ਨੂੰ ਖਿਲਾਂਦਾ ਪਿਲਾਂਦਾ ਤੇ

ਵਧਾਂਦਾ ਹੈ; ਪਰ ਜਦ ਆਪਣੇ ਅੰਦਰੋਂ ਥੇਤੇ ਨੂੰ ਕੱਢ ਛੱਡੀਏ ਯਾ ਸੰਗਲ ਨਾਲ ਬੰਨ੍ਹ ਛੱਡੀਏ ਤਾਂ ਫਿਰ ਇਹੋ ਸਰੀਰ ਇਕ ਨਵੀਂ ਦੁਨੀਆਂ ਵਿੱਚ ਆ ਜਾਂਦਾ ਹੈ, ਮਾਨ੍ਹ ਸਾਡੀਆਂ ਅੱਖਾਂ ਅੱਗੇਂ ਪੜਦਾ ਹਟ ਗਿਆ ਹੈ :—

ਪਾਇਆ 'ਲਾਲੁ-ਰਤਨੁ' ਮਨਿ ਪਾਇਆ ।
 ਤਨੁ ਸੀਤਲੁ ਮਨੁ ਸੀਤਲੁ ਥੀਆ
 ਸਤਿਗੁਰ 'ਸਬਦਿ' ਸਮਾਇਆ ॥ ੧ ॥ ਰਹਾਉ ॥
 ਲਾਥੀ ਭੂਖ ਤ੍ਰਿਸਨ ਸਭ ਲਾਥੀ
 ਚਿੰਤਾ ਸਗਲ ਬਿਸਾਰੀ ।
 'ਕਰੁ ਮਸਤਿਕਿ ਗੁਰਿ—ਪੂਰੇ ਧਰਿਓ
 ਮਨੁ ਜੀਤੇ ਜਗੁ ਸਾਰੀ ॥ ੧ ॥
 ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ
 ਡੋਲਨ ਤੇ ਅਬ ਚੂਕੇ ।
 ਅਖੁਟ ਖਜਾਨਾ ਸਤਿਗੁਰਿ ਦੀਆ
 ਤੋਟਿ ਨਹੀਂ ਰੇ ਮੂਕੇ ॥ ੨ ॥
 ਅਚਰਜੁ ਏਕ ਸੁਨਹੁ ਰੇ ਭਾਈ
 ਗੁਰਿ ਐਸੀ ਬੂਝ ਬੁਝਾਈ ।
 ਲਾਹ ਪਰਦਾ ਠਾਕੁਰੁ ਜਉ 'ਭੇਟਿਓ
 ਤਉ ਬਿਸਰੀ ਤਾਤਿ ਪਰਾਈ ॥ ੩ ॥
 ਕਹਿਓ ਨ ਜਾਈ ਏਹੁ 'ਅਚੰਭਉ'
 ਸੋ ਜਾਨੈ ਜਿਨਿ ਚਾਖਿਆ ।
 ਕਹੁ ਨਾਨਕ ਸਚ ਭਉ ਬਿਗਾਸਾ
 ਗੁਰਿ ਪਿਧਾਨੁ ਰਿਦੈ ਲੈ ਰਾਖਿਆ ।

(ਗਊੜੀ ਮਹਲਾ ੫)

ਵਾਹ ! ਵਾਹ ! ਬੈਕੁਠ ਦੇਸ ਵਾਹ ! ਵਾਹ ! ਇੱਥੇ ਅੱਪੜਨ ਤੇ ਕੀ ਭਾਸਿਆ ?
 ਕਿਰਪਾਲੁ ਪਿਤਾ ਜੀ ਦਸਦੇ ਹਨ ਜੁ ਸਾਡੇ ਹੱਥ 'ਲਾਲ ਰਤਨ' ਆਉਂਦੇ ਹਨ, ਤੇ
 ਇਨ੍ਹਾਂ ਨਾਮ-ਰੂਪੀ ਸ਼ੁਨਕਾਰਾਂ ਦੇ ਪ੍ਰਤੀਤ ਹੋਣ ਉਪਰ ਤਨ ਤੇ ਮਨ ਨੂੰ ਠੰਡਕ ਪੁਜਦੀ

1 ਨਾਮ ਰੂਪੀ ਲਾਲ ।

2 ਹਾਥ; ਭਾਵ ਵਹਿਗੁਰੂ ਜੀ ਨੇ ਮਿਹਰੁ ਕੀਤੀ ।

3 ਜਦ ਮਾਇਆ ਦਾ ਪੜਦਾ ਚੀਰ ਕੇ ਵਹਿਗੁਰੂ ਜੀ ਮਿਲੇ ।

ਹੈ, ਚਿੰਤਾ-ਚਿਖਾ ਵਿੱਚੋਂ ਨਿਕਲ ਮਨ ਸੀਤਲਤਾ ਵੱਲ ਆਉਂਦਾ ਹੈ। ਇਸ ਸ਼ਾਂਤੀ ਦੇ ਆਉਣ ਨਾਲ ਲਬ-ਲੋਭ ਤੇ ਮਾਇਆ ਦੀ ਤ੍ਰਿਸ਼ਨਾ ਟੁੱਟ ਜਾਂਦੀ ਹੈ ਤੇ ਜੀਵ ਆਪਣੇ ਆਪ ਨੂੰ ਪੂਰਨ ਵੇਖਕੇ ਮਾਇਆ ਦਾ ਮਾਲਕ ਬਣ ਜਾਂਦਾ ਹੈ। ਫਿਰ ਇਧਰ ਉਧਰ ਦਾ ਡੋਲਣਾ, ਵਾ-ਵਿਰੋਲੇ ਵਿੱਚ ਚੇੜਨਾ ਕਿੱਥੋਂ? ਫਿਰ ਤਾਂ ਇੱਕੋ ਇਕ ਸਥਿਰ ਅਵਸਥਾ ਹੈ! ਇਹ ਡਾਢੀ ਅਦਭੁਤ, ਪਰਮਾਦਭੁਤ ਅਵਸਥਾ ਹੈ, ਕਿਉਂਕਿ ਇੱਥੇ ਉਹ ਖਾਜ਼ਾਨਾ ਮਿਲਦਾ ਹੈ ਜੋ ਕਦੀ ਮੁੱਕਣ ਵਿਚ ਨਹੀਂ ਆਉਂਦਾ। ਇੱਥੇ ਪਹੁੰਚਕੇ ਸੰਤੁਸ਼ਟੀ ਹੀ ਨਹੀਂ ਸਗੋਂ ਸੰਤੁਸ਼ਟੀ ਵੀ ਪਰੇ ਤ੍ਰਿਪਤੁ-ਅਧਾਵਣ ਅਵਸਥਾ ਹੈ। ਪਰ ਇਸ ਅਨੰਦ ਨੂੰ ਕੌਣ ਜਾਣਦਾ ਹੈ? 'ਜੋ ਜਾਨੈ ਜਿਨਿ ਚਾਖਿਆ।' ਹੁਜੇ ਇਸ ਰਸ ਨੂੰ ਅਨੁਭਵ ਕਰਦਾ ਹੈ ਉਹ ਇਸ ਧਰਤੀ ਉਪਰ ਬੈਠਕੇ ਬੈਕੁੰਠ ਦੇਸ ਦੇ ਲਾਰੇ ਲੈਂਦਾ ਹੈ। ਉਸ ਨੂੰ ਕੀ ਲੋੜ ਹੈ ਇਸ ਮਾਤ-ਲੋਕ ਨੂੰ ਛੱਡ ਅਕਾਸ਼ ਵਾਲੀਆਂ ਪੁਰੀਆਂ ਵੱਲ ਧਾਰੇ? ਧਾਰੇ ਤਾਂ ਤਦ ਜੇ ਉਥੇ ਕੋਈ ਵੱਧ ਅਨੰਦ ਹੋਵੇ! ਹੁਣ ਓਥੇ ਏਥੇ ਵਿੱਚ ਕੀ ਫਰਕ ਰਿਹਾ? ਉਹੋ ਸੱਚ-ਚੱਤ ਅਨੰਦ ਵਾਹਿਗੁਰੂ ਸਾਰੀਆਂ ਪੁਰੀਆਂ ਵਿੱਚ ਵਿਆਪਕ ਹੈ। ਵਾਹਿਗੁਰੂ ਜੀ ਦੇ 'ਨਾਮ' ਨੂੰ ਅਨੁਭਵ ਕਰਨ ਨਾਲ ਅਸੀਂ ਇੱਥੇ ਮਾਤ ਲੋਕ ਵਿੱਚ ਬੈਠੇ ਹੋਏ ਬੈਕੁੰਠ-ਦੇਸ ਦਾ ਅਨੰਦ ਲੈ ਪਕਦੇ ਹਾਂ ਕਿਉਂਕਿ ਇਹ ਨਾਮ—ਰਸ ਹੀ ਤਾਂ ਉਨ੍ਹਾਂ ਪੁਰੀਆਂ ਵਿਚ ਹੈ। ਜੇ ਇਸ ਗੱਲ ਦੀ ਦ੍ਰਿੜਤਾ ਹੋ ਜਾਵੇ ਤਾਂ ਮਾਨੋ ਸਾਡੇ ਉਪਰ 'ਸ਼ਬਦ' ਦੀ ਇੱਕ ਹੋਰ ਘੁੰਡੀ ਖੁੱਲ੍ਹੀ ਗਈ। ਕੀ? ਇਹ ਜੁ ਵਾਸਤਵ ਵਿਚ ਬੈਕੁੰਠ ਸਾਡੇ ਤੋਂ ਭਿੰਨ-ਨਹੀਂ, ਅਸੀਂ ਇੱਥ ਬੈਠੇ ਹੋਏ ਹੀ ਉਹ ਹਿਲੋਰੇ ਲੈ ਸਕਦੇ ਹਾਂ; ਪਰ ਤਦ ਜ 'ਨਾਮ-ਡੋਰੀ' ਸਾਡੇ ਹੱਥ ਵਿੱਚ ਹੋਵੇ। ਜਦ ਇਹ 'ਡੋਰੀ' ਹੱਥ ਆਈ ਤਾਂ ਇਸੇ ਧਰਤੀ ਉੱਪਰ ਉਸ ਮੋਹਣ, ਮਨ-ਮੋਹਣ, ਜਗ-ਮੋਹਣ ਵਾਹਿਗੁਰੂ ਜੀ ਦੇ ਦਰਸ਼ਨ ਹੁੰਦੇ ਹਨ। ਫਿਰ ਉੱਪਰਲੀਆਂ 'ਪੁਰੀਆਂ' ਵਿੱਚ ਭੱਜਣ ਦੀ ਅਭਿਲਾਸ਼ਾ ਕੀ? ਇਸੇ ਕਰਕੇ ਗੁਰੂ ਬਾਬ ਜੀ ਨੇ ਲਿਖਿਆ ਹੈ :—

ਗੁਰ ਕੀ ਸਾਖੀ 'ਅੰਮ੍ਰਿਤ ਬਾਣੀ'
ਪੀਵਤ ਹੀ ਪਰਵਾਣੁ ਭਇਆ ।
ਦਰ-ਦਰਸਨ ਕਾ ਪ੍ਰੀਤਮੁ ਹੋਵੈ
'ਮੁਕਤਿ' ਬੈਕੁੰਠੇ ਕਰੈ ਕਿਆ ॥ ੩ ॥

(ਆਸਾ ਮ: ੧)

ਭਾਵ ਵਾਹਿਗੁਰੂ ਜੀ ਦੇ ਦਰਸ਼ਨ ਦੀ ਤੇ ਮਿਲਣ ਦੀ ਅਭਿਲਾਖਾ ਜਦ ਪੂਰਨ ਹੋ ਗਈ ਤਾਂ ਫਿਰ 'ਬੈਕੁੰਠ' ਯਾ ਮੁਕਤਿ' ਹੇਣ ਦੀ ਲਾਲਸਾ ਕਿਹੀ? ਜਦ ਇੱਕ ਪ੍ਰਾਣੀ ਨੂੰ ਸ਼ਹਿਨਸ਼ਾਹ ਵਰਗੀ ਪਦਵੀ ਮਿਲ ਗਈ ਤਾਂ ਫਿਰ ਵਾਈਸਰਾਇ (Viceroy) ਬਣਨ ਦੀ ਤਾਂਧ ਕਿਥੇ? ਨਹੀਂ ਨਹੀਂ, 'ਮੁਕਤਿ' ਤੇ ਬੈਕੁੰਠ ਹੇਠਲੇ ਦਰਜੇ ਦੀਆਂ ਚੀਜ਼ਾਂ ਹਨ, 'ਵਾਹਿਗੁਰੂ ਦਰਸ਼ਨ' ਇਨ੍ਹਾਂ ਤੋਂ ਵੀ ਉੱਚਾ ਤੇ ਸੁੱਚਾ ਮਰਾਤਬਾ ਹੈ।

ਹੁਣ ਪ੍ਰਸਨ ਇਹ ਉਠਦਾ ਹੈ ਜੁ ਅਸਾਂ 'ਮੁਕਤੀ' ਤੇ 'ਬੈਕੁਠ' ਵੱਲ ਵੀ ਨਜ਼ਰ ਨਹੀਂ ਰੱਖਣੀ, ਤਾਂ ਕਿਸ ਨਿਸਾਨੇ ਉਪਰ ਟਿਕ ਬੰਨ੍ਹਣੀ ਹੈ। ਉੱਤਰ ਇਹ ਹੈ ਜੁ ਜਦ 'ਨਾਮ ਪ੍ਰਗਾਸ' ਹੋਣ ਪਰ ਸਾਰਾ ਸੰਸਾਰ ਇਕ ਮਸ਼ੀਨ, ਇੱਕ ਸਮੁੱਚੀ ਕਲ ਨਜ਼ਰ ਆਈ ਤਾਂ ਹੁਣ ਸੌਚੇ ਜੁ ਇਸ ਮਸ਼ੀਨ ਵਿੱਚ ਕਿਹੜਾ ਪੁਰਜ਼ਾ ਨਿਕਾਰਾ ਹੈ? ਇਸ ਤਰ੍ਹਾਂ ਇਕ ਘੜੀ ਦੀ ਮਸ਼ੀਨ ਤੇ ਨਜ਼ਰ ਮਾਰੀਏ ਤਾਂ ਵਿੱਚ ਕਈ ਪਹੀਏ (Wheels) ਟੁਰਦੇ ਨਜ਼ਰ ਆਉਂਦੇ ਹਨ, ਕੋਈ ਵਡੇ ਕੋਈ ਛੋਟੇ, ਪਰ ਕੀ ਜੇ ਨਿੱਕਾ ਪਹੀਆ ਕੱਢ ਛੱਡੀਏ ਤਾਂ ਘੜੀ ਚੱਲੇਗੀ? ਨਹੀਂ, ਕਦਾਚਿਤ ਨਹੀਂ, ਘੜੀ ਤਦੇ ਟਰੇਗੀ ਜੇ ਸਾਰੇ ਪਹੀਏ ਕੰਮ ਕਰਨਗੇ। ਤਾਂ ਪਤਾ ਲੱਗਾ ਜੁ ਸਾਰੇ ਪਹੀਏ ਵਾਸਤਵ ਵਿੱਚ ਮਸ਼ੀਨ ਦੇ ਚੱਲਣ ਲਈ ਜ਼ਰੂਰੀ ਹਨ, ਇਸ ਕਰਕੇ ਉਨ੍ਹਾਂ ਦੀ ਅੰਤਰੀਵ ਕੀਮਤ (Intrinsic value) ਇੱਕ ਹੈ। ਅਸੀਂ ਤਾਂ ਐਵੇਂ ਭੁਲੇਖੇ ਵਿੱਚ ਪਈ ਹੋਏ ਹਾਂ ਜੁ ਅਮਕਾ ਅਮਕੇ ਕੋਲੋਂ ਵੱਡਾ ਹੈ, ਤੇ ਉਸ ਬਿਨਾਂ ਕੰਮ ਨਹੀਂ ਚਲਦਾ, ਪਰ ਇਹ ਨਹੀਂ ਪਤਾ ਕਿ ਜੇ ਪਟਵਾਰੀ ਨਾ ਹੋਵੇ ਤਾਂ ਤਸੀਲਦਾਰ ਕੰਮ ਕਿੱਥੇ ਟੁਰੇ। ਜਦ ਤੇੜੀ ਅਸੀਂ ਨਿੱਕੇ ਵੱਡੇ ਦੇ ਬੰਧਨ ਵਿੱਚ ਹਾਂ ਅਸੀਂ ਕੈਦ ਹਾਂ। ਜਦ 'ਨਾਮ' ਦੇ ਪ੍ਰਗਾਸ ਉਪਰ ਪਤਾ ਲੱਗਾ ਜੁ ਸਭੋਂ ਇਕੋ ਮਸ਼ੀਨ ਦੇ ਪੁਰਜ਼ੇ ਹਨ ਤੇ ਸਭ ਦੀ ਹੀ ਇਕੋ ਜਿਹੀ ਲੋੜ ਹੈ ਤਾਂ ਦੂਤ- ਦੂਸ਼ਟ ਵੀ ਸੱਜਨਾਂ ਵਿੱਚ ਬਦਲ ਜਾਂਦੇ ਹਨ, ਤੇ ਸਾਨੂੰ ਚਾਰ-ਚੁਫੇਰੇ ਹੁਕਮ ਦੀ ਕਾਰ ਭਾਸਦੀ ਹੈ। ਇਸ ਅੰਤਰੀਵ-ਏਕਤਾ, ਇਸ ਸਮਦਿਸ਼ਟੀ ਵਿੱਚ ਹੀ ਤਾਂ ਮੁਕਤੀ ਹੈ। ਇਸੇ ਕਰਕੇ ਪੰਜਮ-ਪਿਤਾ ਜੀ ਨੇ ਲਿਖਿਆ ਹੈ :-

ਮੇਰਾ ਤੇਰਾ ਜਾਨਤਾ ਤਬ ਹੀ ਤੇ 'ਬੰਧਾ ॥
ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥
ਜਬ ਲਗੁ 'ਹੁਕਮੁ' ਨ ਬੂਝਤਾ ਤਬ ਹੀ ਲਉ ਦੁਖੀਆ ॥
ਗੁਰ ਮਿਲਿ 'ਹੁਕਮੁ' ਪਛਾਣਿਆ ਤਬ ਹੀ ਤੇ ਸੁਖੀਆ ॥
ਨਾ ਕੋ ਦੁ ਮਨੁ ਦੇਖੀਆ ਨਾਹੀ ਕੋ ਮੰਦਾ ॥
ਗੁਰ ਕੀ ਸੇਵਾ ਸੇਵਕੇ ਨਾਨਕ ਖਜਮੈ ਬੰਦਾ ॥

(ਆਸਾ ਮ ੫)

ਤਾਂ ਪਤਾ ਲੱਗਾ ਜੁ ਸਾਰੇ ਥਾਂ ਵਾਸਤਵ ਵਿੱਚ ਇਕੋ ਜਿਹੇ ਹਨ-ਜਿਸ ਤਰ੍ਹਾਂ ਚੋਪਟ ਦੇ ਮੁਹਰੇ ਇਕੋ ਜਿਹੇ ਹੁੰਦੇ ਹਨ। ਸੁਖ 'ਖਸਮੇ-ਬੰਦਾ' ਬਣਨ ਵਿੱਚ ਹੈ। ਤੁਖਾਣ ਬਕਸ ਬਣਾਂਦਾ ਹੈ। ਕਿਸੇ ਲਕੜੀ ਨੂੰ ਹੇਠਾਂ, ਕਿਸੇ ਨੂੰ ਪਾਸੇ ਉਪਰ ਤੇ ਕਿਸੇ ਨੂੰ ਬਕਸ ਦੇ ਉਪਰ ਜੋੜਦਾ ਹੈ। ਪਰ ਜਦ ਲਕੜੀ ਗੋਲੀ ਵਿਚ ਸੀ ਤਦ ਤਾਂ ਇੱਕੋ-ਇੱਕ ਸੀ। ਹੁਣ ਜੇ ਉਪਰ ਵਾਲਾ ਤਖਤਾ ਹੇਠਲੇ ਤਖਤੇ ਨੂੰ ਵੰਗਾਰ ਕੇ ਆਖੇ ਜੁ ਮੈਂ ਕਿਹੀ ਉੱਚੀ ਤੇ ਸੰਹਣੀ ਜਗ੍ਹਾ ਹਾਂ, ਤਾਂ ਕੀ ਉਸਦਾ ਵੰਗਾਰਨਾ ਮਿਥਿਆ ਨਹੀਂ? ਕੀ ਹੇਠਲਾ ਤਖਤਾ ਉਪਰਲੇ ਨੂੰ ਇਹ ਨਹੀਂ ਆਖ ਸਕਦਾ ਜੁ ਹੋ ਵੀਰ! ਜੇ ਤੂੰ ਨਾ ਹੋਵੋਂ ਤਾਂ ਵੀ ਬਕਸ ਵਿੱਚ

1 ਕੈਦ ਆਉਣ ਜਾਣ ਦੀ।

ਕੁਝ ਸੋ ਪੈ ਸਕਦੀ ਹੈ, ਪਰ ਜੇ ਮੈਂ ਨਾ ਹੋਵਾਂ ਤਾਂ ਬਕਸ ਵਿਚੋਂ ਖੰਡ ਯਾ ਆਟਾ ਲ੍ਲਣ 'ਸਾਰਾ ਹਠਾਂ ਵੱਗ ਜਾਵ। ਇਸ ਕਰਕੇ ਵਸਤਵ ਵਿੱਚ ਸੱਭੇ ਆਪੋ ਆਪਣੀ ਜਗ ਇੱਕ ਹਨ, ਜਦ ਤੌੜੀ ਹੁਕਮ ਦੀ ਕਾਰ ਵਿਚ ਸੁਟੇ ਹੋਏ ਹਨ। ਕੀ ਹੋਇਆ ਜੇ ਕੱਈ ਹੇਠਾਂ ਹੈ ਤੇ ਕੱਈ ਉਪਰ ! ਉਪਰ ਹਠਾਂ ਤਾਂ ਇਕ ਭੁਲੇਖਾ ਹੈ ਜਿਹਾ ਕਿ ਬਕਸ ਦੇ ਤਖਤਿਆਂ ਨੂੰ ਸੀ। ਇਸੇ ਕਰਕੇ ਪੰਚਮ-ਪਿਤਾ ਜੀ ਦਾ ਉੱਤਮ ਵਾਕ ਹੈ :—

'ਜੇ ਤਖਤ ਬੈਸਾਲਹਿ ਤਉ ਦਾਸ ਤੁਮਾਰੇ,
ਯਾਸੁ ਬਚਾਵਹਿ ਕੇਤਕ ਬੋਲਾ ।
ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ,
ਮੇਰੇ ਠਾਕੁਰ ਅਗਹ ਅਤੇਲਾ ।'

(ਸਾਰੰਗ ਮ: ੫)

ਹੋ ਵਾਹਿਗੁਰੂ ਜੀ ! ਜੇ ਤੁਸੀਂ ਤਖਤ ਤੇ ਬਿਠਾ ਛੱਡੋ ਤਾਂ ਤੁਹਾਡੀ ਉਪਮਾ ਹੈ, ਜੇ ਘੀ ਵੱਦਣ ਉਪਰ ਲਾਓ ਤਾਂ ਮੇਰਾ ਕੀ ਘਟ ਜਾਣਾ ਹੈ। ਅਸਾਂ ਤਾਂ ਇਥੇ ਉਥੇ 'ਹੁਕਮ' ਦਾ ਹੀ ਕਾਰ ਕਰਨੀ ਹੈ। ਤਾਂ ਨਿਸਚਾ ਹੋਇਆ ਜੁ ਸਾਡਾ ਠਿਕਾਣਾ ਬੈਕੂਠ ਯਾ ਸਰਗ ਆਦਿ ਦੇਸ ਨਹੀਂ ਕਿਉਂਕਿ ਇਨ੍ਹਾਂ ਵਿੱਚ ਤਾਂ ਗੜਾ (Fall) ਹੈ, ਸਾਡਾ ਟਿਕਾਣਾ ਉਸ ਸਦ-ਸਬਿਰ ਸੱਤਾ 'ਨਾਮ' ਵਿੱਚ ਹੈ। ਇੱਥੇ ਪਹੁੰਚਕੇ ਹੀ ਸਾਡੀ ਮੁਕਤੀ ਹੈ :—

'ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥
ਨਰਕਿ ਸੁਰਗਿ^੧ ਅਵਤਾਰ ਮਾਇਆ ਧੰਧਿਆ ॥
ਸੋਧਤ ਸੋਧਤ ਸੋਧਿ ਤਤੁ ਬੀਰਾਰਿਆ ॥
'ਨਾਮ' ਬਿਨਾ ਸੁਖ ਨਾਹਿ ਸਰਪਰ ਹਾਰਿਆ ॥
ਆਵਹਿ ਜਾਹਿ ਅਨਕ ਮਰਿ ਮਰਿ ਜਨਮਤੇ ॥
ਬਿਨੁ ਬੂੜੇ ਸਭੁ ਵਾਦਿ ਜੋਨੀ ਭਰਮਤੇ ॥'

(ਸੂਹੀ ਮ: ੫)

ਆਓ ਹੁਣ ਅਸੀਂ ਜ਼ਰਾ ਪਿਛੇ ਨਜ਼ਰ ਮੌਜ਼ ਕੇ ਇਸ ਗੱਲ ਦਾ ਨਿਰਨਾ ਕਰੀਏ ਜੇ ਗੁਰਸਿੱਖੀ ਵਿੱਚ 'ਮੁਕਤੀ' ਨੂੰ ਵੱਡਾ ਮਰਾਤਬਾ ਕਿਉਂ ਨਹੀਂ ਦੱਤਾ। ਸਾਡੇ ਹਿੰਦੂ ਵੀਰ 'ਮੁਕਤੀ' ਨੂੰ ਸਭ ਤੋਂ ਉੱਚਾ ਦਰਜਾ ਦੇਂਦੇ ਹਨ, ਪਰ ਗੁਰਸਿੱਖੀ ਵਿੱਚ ਨਹੀਂ, ਜੇ ਵੀਰ 'ਮੁਕਤੀ' ਦੇ ਪਿਛੇ ਪਏ ਹਨ ਉਹ ਮਾਰੂ-ਬਲ ਵਿੱਚ ਪਾਣੀ ਲੱਭਦੇ ਹਨ। ਪਰ ਜਿਸ ਤਰ੍ਹਾਂ ਇਸ ਮਾਰੂ ਬਲ ਵਾਲੇ ਰੇਤੇ ਵਿੱਚ ਪਾਣੀ ਦਾ ਝਲਕਾਰਾ ਇੱਕ ਭੁਲੇਖਾ ਹੈ, ਉਸੇ ਤਰ੍ਹਾਂ 'ਮੁਕਤੀ' ਨੂੰ ਅੱਪੜ ਕੇ ਕੰਮ ਕਾਜ ਤੋਂ ਹੱਥ ਧੋ ਬੈਠਣਾ ਇਕ ਡਾਢਾ ਭੁਲੇਖਾ ਹੈ। ਮੈਂ ਤਾਂ ਇਹ ਸਮਝਦਾ ਹਾਂ ਜੁ ਹਿੰਦੂਸਤਾਨ ਦੇ ਕੱਈ ਰੰਗਾਂ ਵਿੱਚੋਂ ਇਹ 'ਮੁਕਤੀ' ਪਾਉਣ ਦਾ ਖਿਆਲ ਇੱਕ ਵੱਡਾ ਖਦੀ-ਰੋਜਾ ਹੈ ਜਿਸ ਨੇ ਹਿੰਦੂਸਤਾਨ ਦੀ ਕੌਮਲ ਦੇਹੀ

੧ ਮੇਰੀ ਮੇਰੀ ਵਿੱਚ ਮੁੜ ਅਵਤਾਰ (ਜਨਮ) ਹੈ।

ਨੂੰ ਵਿੱਚੋਂ ਵਿੱਚ ਘਣ ਵਾਂਗ ਬੇਖਲਾ ਕਰ ਦਿੱਤਾ ਹੈ। ਸਾਡੇ ਕਈ ਰਿਸਟ ਪੁਸ਼ਟ ਵੀਰ ਕੰਮ ਕਾਜ ਛੱਡ ਸੰਨਿਆਸੀ ਯਾ ਬੈਰਾਗੀ ਯਾ ਸਾਧ ਇਸ ਲਈ ਬਣ ਜਾਂਦੇ ਹਨ ਜੁ ਇਹ ਦੁਨੀਆਂ ਇੱਕ ਜੰਜਾਲ ਹੈ, ਅਜੇਂ ਇਸ ਤੋਂ ਪਰ ਹੋ ਕੇ 'ਮੁਕਤੀ' ਲੱਭਾਂਗੇ। ਉਹ ਇਹ ਨਹੀਂ ਜਾਣਦੇ ਜੁ ਘਰ ਬਾਰ ਛੱਡਕੇ ਉਹ ਇਸ ਦੁਨੀਆਂ ਤੋਂ ਕਨਾਰਾ ਨਹੀਂ ਕਰ ਸਕਦੇ। ਕੀ ਜਿਨ੍ਹਾਂ ਪਹਾੜਾਂ ਤੇ ਉਹ ਭੱਜਕੇ ਜਾਂਦੇ ਹਨ, ਉਥੇ ਇਹ ਦੁਨੀਆਂ ਨਹੀਂ? ਕੀ ਓਥ ਉਨ੍ਹਾਂ ਨੂੰ ਰੋਟੀ ਕਪੜੇ ਦੀ ਲੋੜ ਨਹੀਂ ਹੋਵੇਗੀ? ਫਿਰ ਤੁਸੀਂ ਕਿਸ ਤਰ੍ਹਾਂ ਆਖ ਸਕਦੇ ਹੋ ਜੁ ਇਸ ਦੁਨੀਆਂ ਵਿੱਚ ਦੁੱਖ ਹੀ ਦੁੱਖ ਹਨ? ਕੀ ਸਾਡੀ ਦੇਹੀ ਕੌਮਲ ਤੇ ਰਸ ਭਰੀ ਨਹੀਂ? ਕੀ ਕੁਦਰਤ ਮਨਮੋਹਣੀ ਤੇ ਸਾਡੀ ਦੇਹੀ ਸੁਖਦਾਈ ਨਹੀਂ? ਕੀ ਪਉਣ, ਪਾਣੀ ਤੇ ਅੱਗ ਸਾਡੇ ਵਾਸਤੇ ਨਹੀਂ ਬਣ? ਨਹੀਂ ਨਹੀਂ, ਦੁਨੀਆਂ ਨੂੰ ਇੱਕ ਆਲ-ਜਾਲ ਯਾ ਜੰਜਾਲ ਸਮਝਣਾ ਇੱਕ ਬੜਾ ਭਾਰੀ ਕੁਲੰਭਾ ਹੈ। ਇਹ ਸੰਸਾਰ ਵਾਹਿਗੁਰੂ ਜੀ ਦੇ ਵੱਸਣ ਦਾ ਘਰ ਹੈ, ਇਹ ਚੰਗਾ ਹੈ, ਡਾਢਾ ਚੰਗਾ ਹੈ। ਮੰਦਾ ਤਦ ਹੈ ਜਦ ਅਸੀਂ 'ਜੁਗਤੀ' ਵਾਹਿਗੁਰੂ ਜੀ ਨੂੰ ਮਿਲਣ ਦੀ ਨਹੀਂ ਜਾਣਦੇ। ਜਦ ਅਸੀਂ ਇਸ ਸੰਸਾਰ ਨੂੰ ਮੁੱਖ ਰਖਕੇ, ਦਾਤ ਨੂੰ ਪਿਆਰੀ ਸਮਝਕੇ ਦਾਤਾਰ ਨੂੰ ਭੁੱਲ ਜਾਂਦੇ ਹਾਂ ਤਦ ਇਹੋ ਸੰਸਾਰ ਮਾਨ ਇੱਕ ਪੱਟੀ ਬਣਕੇ ਸਾਡੀਆਂ ਅੱਖਾਂ ਨੂੰ ਢੱਕ ਲੈਂਦਾ ਹੈ। ਪਰ ਜੇ ਅਸੀਂ 'ਨਾਮ' ਰੂਪੀ ਕਟਾਰ ਨਾਲ ਇਸ ਭਰਮ-ਪੱਟੀ ਨੂੰ ਚੀਰ ਛੱਡੀਏ ਤਾਂ ਇਹੋ ਸੰਸਾਰ ਉਸ ਸੱਚੇ ਦੀ ਕੋਠੜੀ ਬਣਕੇ ਲਾਲੋਂ ਲਾਲ ਚਲ੍ਹਲ੍ਹੇ ਰੰਗ ਵਿੱਚ ਭਾਸਦਾ ਹੈ। ਫਿਰ ਦੁੱਖ ਨਹੀਂ, ਸਦਾ ਸਦਾ ਸੁਖ ਹੀ ਹੈ, ਫਿਰ ਇਹ ਕੱਜਲ ਕੋਠੜੀ ਨਹੀਂ ਸਗੋਂ ਨਾਮ-ਗੁਢਾ ਹੈ। ਹਾਂ ਜੀ, ਫਿਰ ਇਹੋ ਸੰਸਾਰ ਮੁਕਤੀ ਦਾ ਦਾਤਾ, 'ਮੁਕੰਦ' ਬਣ ਜਾਂਦਾ ਹੈ, ਫਿਰ ਇਹੋ ਬੈਕੁਠ ਹੈ। ਨਹੀਂ ਨਹੀਂ ਸੱਚ ਖੰਡ ਇੱਥੇ ਹੀ ਹੋ ਜਾਂਦਾ ਹੈ, ਸਤਜੁਗ ਕਲਜੁਗ ਵਿੱਚ ਬਦਲ ਜਾਂਦਾ ਹੈ :—

“ਦੁੱਖ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ।
ਬੁਰਾ ਨਹੀਂ ਸਭੁ ਭਲਾ ਹੀ ਹੈ ਰੇਹਾਰ ਨਹੀਂ ਸਭੁ ਜੇਤੈ।
ਸੋਗੁ ਨਾਹੀ ਸਦਾ ਹਰਖ ਹੀ ਹੈ ਰੇ ਛੇਡਿ ਨਾਰੀ ਕਿਛੁ ਲੇਤੈ।
ਕਹੁ ਨਾਨਕ ਜਨ੍ਹੁ ਹਰਿ ਹਰਿ ਹਰਿ ਹੈ ਕਤ ਆਵੈਕਤ ਰਮਤੈ।”

(ਕਾਨਡਾ ਮ. ੫)

ਹਾਂ ਜੀ, 'ਨਾਮ ਰੂਪੀ ਜੁਗਤੀ' ਨੂੰ ਲੱਭਣ ਉੱਪਰ ਫਿਰ ਦੁੱਖ ਨਹੀਂ, ਸਭ ਸੁਖ ਹੀ ਭਾਸਦਾ ਹੈ, ਬੁਰਾ ਨਹੀਂ ਸਭ ਭਲਾ ਹੀ ਦਿੱਸਦਾ ਹੈ, ਫਿਰ ਹਾਰ ਨਹੀਂ ਸਦਾ ਸਦਾ ਜਿੱਤ ਹੈ। ਇਸ ਕਰਕੇ ਸਾਨੂੰ 'ਮੁਕਤੀ' ਦੀ ਇਤਨੀ ਲੋੜ ਨਹੀਂ, ਸਾਨੂੰ 'ਜੁਗਤੀ' ਦੀ ਲੋੜ ਹੈ। ਸਾਨੂੰ ਉਸ ਸਿੱਧੇ ਰਾਹ ਦੀ ਲੋੜ ਹੈ ਜਿਸ ਉੱਪਰ ਚਲਦਿਆ ਹੋਇਆਂ ਅਸੀਂ ਆਪਣੇ ਵਾਹਿਗੁਰੂ ਜੀ ਨਾਲ ਹੱਸਦਿਆਂ, ਬੇਲਦਿਆਂ, ਖਾਂਦਿਆਂ, ਪੀਂਦਿਆਂ ਇਕ-ਮਿੱਕ ਹੋ ਜਾਈਏ :—

ਨਾਨਕ ਸਤਿਗੁਰਿ ਭੇਟੀਐ ਪੂਰੀ ਹੋਵੈ ਜੁਗਤਿ ।
ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥

(ਮ: ੫ ਗੁਜਰੀ ਵਾਰ ੪)

ਇਸ ਕਰਕੇ ਸਾਨੂੰ ਉਹ ਮੁਕਤੀ ਲੋੜੀਦੀ ਹੈ ਜੇ ਕੰਮ ਕਾਜ, ਸੇਵਾ, ਖਾਣ ਪੀਣ
ਤੋਂ ਨਹੀਂ ਹੋੜਦੀ, ਸਗੋਂ ਦੁਨੀਆਂ ਦੇ ਸਾਰੇ ਕੰਮ ਕਰਨ ਵਿੱਚ ਮਦਦ ਦੇਂਦੀ ਹੈ ਤੇ ਨਾਲ
ਹੀ ਨਿਰਬਾਣ ਪਦਵੀ ਵੀ ਬਖਸ਼ਦੀ ਹੈ । ਹਾਵ; ਗਿਰੂਸਤ ਵਿੱਚ ਰਹਿਕੇ ਜੀਵਨ-ਮੁਕਤ
ਤੇ ਅਲਿਪਤ ਰਹਿਣਾ ਸਾਡਾ ਆਦਰਸ਼ ਹੈ । ਇਹ ਦਰਜਾ ਉਚਮ-ਉਚਾ ਤੇ ਸੁਚਮ-
ਸੁਚਾ ਹੈ, ਤੇ ਸੰਨਿਆਸੀ ਆਦਿ ਸੱਜਨ ਇਸ ਦੀ ਮਹਾਨਤਾ ਨੂੰ ਅਨੁਭਵ ਨਾ ਕਰਦੇ ਹੋਏ
ਜੰਗਲਾਂ ਤੇ ਬੀਆਬਾਨਾਂ ਵਿਚ ਭਟਕਦੇ ਫਿਰਦੇ ਹਨ । ਉਹ 'ਮੁਕਤੀ' ਕੀ ਮੁਕਤੀ ਹੋਈ
ਜੇ ਆਦਮੀ ਨੂੰ ਟੁਰਨ, ਫਿਰਨ, ਹੱਸਣ-ਖੇਡਣ, ਖਾਣ ਪੀਣ, ਕੰਮ ਕਾਜ ਤੋਂ ਹੋੜੇ ?
ਬੈਠੇ ਬੈਠੇ ਤੇ ਇਕਾਤ ਵਿੱਚ ਤਾਂ ਪ੍ਰਾਣੀ ਪੱਥਰ ਵਾਂਗ ਹੋ ਜਾਂਦਾ ਹੈ । ਨਹੀਂ ਨਹੀਂ,
ਗੁਰਸਿੱਖੀ ਵਿੱਚ 'ਮੁਕਤੀ' ਦਾ ਭਾਵ ਹੋਰ ਉਚੇਰਾ ਹੈ ਕਿਉਂਕਿ ਸੱਚ-ਖੰਡ ਅਵਸਥਾ
ਵਿੱਚ ਪਹੁੰਚਕੇ ਨਾਮ-ਦਾਰੂ ਪੀਕੇ ਗੁਰਮੁਖ ਅੱਗੇ ਜਨਮ-ਮਰਨ ਦੇਵੇਂ ਇੱਕ ਬਰਾਬਰ ਹੋ
ਜਾਂਦੇ ਹਨ । ਉਸ ਲਈ ਦੇਵੇਂ ਇਕ ਹਨ ਭਵੇਂ ਵਾਹਿਗੁਰੂ ਸਾਨੂੰ ਇਸ ਘਰ ਜਾਂ ਉਸ
ਘਰ ਰੱਖੇ ਕਿਉਂਕਿ ਮਰਨਾ ਤੇ ਜੰਮਣਾ ਹੁਕਮ ਅਨੁਸਾਰ ਹੈ ਤੇ ਭਾਣੇ ਨਾਲ ਪ੍ਰਾਣੀ
ਆਉਂਦਾ ਤੇ ਜਾਂਦਾ ਹੈ । ਮੁਕਤ ਹੋਕੇ ਵੀ ਪਰਉਪਕਾਰੀ ਗੁਰਮੁਖ ਇਸ ਸੰਸਾਰ ਵਿੱਚ
ਆਉਂਦੇ ਹਨ ਤਾਂਕਿ ਆਪ ਮੁਕਤ ਹੋ ਕੇ ਆਪਣੇ ਕੁਟੰਬ, ਆਪਣੀ ਬ੍ਰਾਦਰੀ, ਨਹੀਂ ਨਹੀਂ,
ਸਾਰੇ ਸੰਸਾਰ ਨੂੰ ਮੁਕਤ ਕਰਨ :—

ਜਨਮ ਮਰਣ ਦੁਹੁ ਮਹਿ ਨਾਹੀ ਜਨ ਪਰ-ਉਪਕਾਰੀ ਆਏ ।

ਜੀਅ ਦਾਨੂੰ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਇ ।

(ਸੂਹੀ ਮ: ੫)

ਆਉ ਹੁਣ ਸਾਰੀ ਵਿਚਾਰ ਦਾ ਸਿੱਟਾ ਕੱਢਦੇ ਵੇਖੀਏ ਜੁ ਅਸੀਂ ਕਿਸ ਨਤੀਜੇ
ਉਪਰ ਅੱਪੜੇ ਹਾਂ :—

(੧) ਪਹਿਲੀ ਵੱਡੀ ਗੱਲ ਤਾਂ ਇਹ ਹੈ ਜੁ 'ਬੈਕੂਠ' ਤੇ 'ਮੁਕਤੀ' ਜ਼ਰੂਰ ਹਨ,
ਇਹ ਕੋਈ ਝੂਠੀਆਂ ਗੱਲਾਂ ਨਹੀਂ ਪਰ ਇਨ੍ਹਾਂ ਮਰਾਤਬਿਆਂ ਤੇ ਅਸੀਂ ਇਸ ਦੁਨੀਆਂ
ਵਿੱਚ ਪਹੁੰਚ ਸਕਦੇ ਹਾਂ । ਇਸ ਨੂੰ ਡੱਡਕੇ ਬਾਹਰ ਜਾਣਾ ਜਾ ਇਹ ਸੋਚਣਾ ਜੁ ਦੁਨੀਆਂ
ਵਿੱਚ ਮੁਕਤੀ ਨਹੀਂ, ਅੱਗੇ ਜਾ ਕੇ ਆਵੇਗੀ, ਭਾਰੀ ਭੁੱਲ ਹੈ । ਇਸ ਕਰਕੇ ਨਾਮਦੇਵ
ਜੀ ਨੇ ਇਸ ਦੁਨੀਆਂ ਵਿੱਚ ਹੀ ਮੁਕਤੀ ਮੰਗੀ ਸੀ :—

ਮੁਏ ਹੁਏ ਜਉ ਮੁਕਤਿ ਦੇਹੁਗੇ

ਮੁਕਤਿ ਨ ਜਾਨੈ ਕੋਇਲਾ.....

ਫੇਰਿ ਦੀਆ 'ਦੇਹੁਰਾ ਨਾਮੇ ਕਉ

ਪੰਡੀਅਨ ਕਉ ਪਿਛਵਾਰਲਾ ॥

(ਮਲਾਰ ਨਾਮਦੇਵ ਜੀ)

(੨) ਇਹ ਅਵਸਥਾ ਨਾਮ ਰੂਪੀ ਅਕਾਸ਼-ਬਬਾਣ ਉਪਰ ਸੁਆਰ ਹੋਣ ਨਾਲ ਮਿਲਦੀ ਹੈ। ਪਰ ਸਿਰਫ਼ 'ਨਾਮ' ਨੂੰ ਅਨੁਭਵ ਕਰਨਾ ਹੀ ਇਤਨਾ ਜ਼ਰੂਰੀ ਨਹੀਂ ਜਿਤਨਾ 'ਨਾਮ' ਉਪਰ ਬਿਬੇਕ-ਬੱਧੀ ਨਾਲ ਇਹ ਵਿਚਾਰ ਕਰਨੀ ਹੈ ਜੇ ਇਸ ਅਨਹਤ-ਨਾਮ ਦਾ ਕੀ ਭਾਵ ਹੈ, ਕਿਉਂਕਿ ਬੱਸ ਇਹ ਇਕੋ ਚੌਜ਼ ਹੈ ਜੋ ਕਾਲ ਤੇ ਦੇਸ ਤੋਂ ਉਪਰ ਹੈ ਤੇ ਅ-ਕਾਲ ਅ-ਦੇਸ ਭਾਵ ਸਰਵੱਗ ਨਿਰੰਤਰ ਹੈ ।

'ਹਰਿ ਜਨ ਰਾਮ ਰਾਮ ਧਿਆਏ ॥

ਏਕ ਪਲਕ ਸੁਖ ਸਾਧ ਸਮਾਗਮ

'ਕੇਟਿ ਬੈਕੁਠਹ' ਪਾਏ.....

ਜੋ ਜੋ ਸੁਨੈ ਰਾਮ ਜਸੁ ਨਿਰਮਲ

ਤਾਕਾ ਜਨਮ ਮਰਨ ਦੁਖੁ ਨ ਸਾ ॥

ਕਹੁ ਨਾਨਕ ਪਾਈਐ ਵਡਭਾਗੀ

ਮਨ ਤਨ ਹੋਇ ਬਿਗਾਸਾ ॥

(ਸਾਰੰਗ ਮ: ੫)

(੩) ਤੀਜੀ ਗੱਲ ਸਮਝਣ ਵਾਲੀ ਇਹ ਹੈ ਜੇ ਇੰਦ੍ਰ, ਬ੍ਰਹਮਾ, ਵਿਸ਼ਨੂੰ ਸਿਵ ਆਦਿ ਸਭ ਕਾਲ ਦੇ ਵਸ ਹਨ, ਉਨ੍ਹਾਂ ਦੀਆਂ 'ਪੁਰੀਆਂ ਯਾ ਰਾਜ ਕਰਨ ਵਾਲੀਆਂ ਨਗਰੀਆਂ ਭਾਵੇਂ ਕਿਤਨੀਆਂ ਸੋਹਣੀਆਂ ਹੋਣ ਉਹ ਵੀ ਕਾਲ ਦੇ ਵਸ ਹਨ। ਇਸ ਕਰਕੇ ਗੁਰਮੁਖ ਇਨ੍ਹਾਂ ਨਗਰੀਆਂ ਦੀ ਵੀ ਲਾਲਸਾ ਨਾ ਕਰਦੇ ਹੋਏ ਅਕਾਲ-ਪੁਰਖ ਜੀ ਨਾਲ ਅਭੇਦ ਹੋ ਜਾਂਦੇ ਹਨ :....

ਇੰਦ੍ਰ ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ।

ਜਮ ਨਾ ਛੋਡੈ ਬਹੁ ਕਰਮ ਕਮਾਵਹਿ

ਸਤਿਗੁਰ ਭੇਟੇ ਤਾ ਮੁਕਤਿ ਪਾਈਐ

ਹਰਿ ਹਰਿ ਰਸਨਾ ਪੀਜੈ ਹੋ ।

(ਮਾਰੂ ਮ: ੧)

(੪) ਮੁਕਤੀ ਦਾ ਭਾਵ ਇਹ ਨਹੀਂ ਜੁ ਪ੍ਰਾਣੀ ਜੰਮਣ-ਮਰਨ ਤੋਂ ਹੀ ਰਹਿ ਜਾਵੇ। ਉਹ ਭਾਣੇ ਵਿੱਚ ਜਨਮ ਲੈਂਦਾ ਹੈ ਤੇ ਚੇਲਾ ਵਟਾਂਦਾ ਹੈ, ਪਰ ਉਹ 'ਆਤਮਾ' ਨੂੰ ਸਦਾ ਚੰਤੇ ਰੱਖਣ ਕਰਕੇ ਆਪਣੇ ਆਪ ਨੂੰ ਜੰਮਣ-ਮਰਣ ਤੋਂ ਉਪਰ ਸਮਝਦਾ ਹੈ, ਕਿਉਂਕਿ ਆਤਮਾ ਵਿੱਚ ਮਰਣ-ਜੀਵਣ ਨਹੀਂ :—

ਜੀਵਣੁ ਮਰਣੁ ਕੋ ਸਮਸਰਿ ਵੇਖੈ ।

ਬਹੁੜਿ ਨ ਮਰੈ ਨਾ ਜਮੁ ਪੇਖੈ ।

(ਬਿਲਾਵਲ ਮ: ੩)

(੫) ਸਿਰਫ਼ ਕਰਮਾਂ ਦੇ ਨਾਲ ਮੁਕਤੀ ਨਹੀਂ ਮਿਲ ਸਕਦੀ, ਕਿਉਂਕਿ ਸੁਭ ਤੇ ਅਸੁਭ ਕਰਮ ਮਾਇਆ ਦਾ ਜਾਲ ਹਨ। ਜਦ ਪ੍ਰਾਣੀ ਕਰਮਾਂ ਦੀ ਚੱਕੀ ਤੋਂ ਨਾਮ-ਖਿੱਚ

ਨਾਲ ਉੱਪਰ ਉਠਦਾ ਹੈ ਤਦ ਉਹ 'ਮੁਕਤੀ' ਵੱਲ ਪੈਰ ਰੱਖਦਾ :-

ਕਰਮ ਧਰਮ ਕਰ ਮੁਕਤਿ ਮੰਗਾਹੀ ।

ਮੁਕਤਿ ਪਦਾਰਥੁ 'ਸਬਦਿ' ਸਲਾਹੀ ।

ਬਿਨੁ 'ਗੁਰ ਸਬਦੈ' ਮੁਕਤਿ ਨ ਹੋਈ
ਪਰਪੰਚੁ ਕਰਿ ਭਰਮਾਈ ਹੋ ।

(ਮਾਨੂ ਮ: ੧)

ਕਾਇਆ ਅੰਦਰਿ 'ਪਾਪੁ' 'ਪ੍ਰੰਨ' ਦੁਇ ਭਾਈ ।

ਦੁਹੀ ਮਿਲਿ ਕੈ ਸਿਸਟਿ ਉਪਾਈ ।

ਦੇਵੈ ਮਾਰਿ ਜਾਇ ਇਕਤੁ ਘਾਰ ਆਵੈ
ਗੁਰਮਤਿ 'ਸਹਜਿ' ਸਮਾਵਣਿਆ ।

(ਮਾਝ ਮ: ੩)

ਕਰਮਕਾਂਡ ਬਹੁ ਕਰਹਿ ਅਚਾਰ ।

ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ।

(ਗਉੜੀ ਮ: ੩)

(੬) ਪਰ ਇਸਦਾ ਭਾਵ ਇਹ ਨਹੀਂ ਜੁ 'ਨਾਮੁ' ਅਭਿਆਸ ਜਾ ਸਿਮਰਨ ਕਰਨ ਵਾਲਾ ਬੇਸ਼ਕ ਭੈਤੇ ਕੰਮ ਕਰੇ । ਨਹੀਂ, ਸਗੋਂ ਉਸ ਵਾਸਤੇ ਜ਼ਰੂਰੀ ਹੈ ਜੁ ਚੰਗੇ ਕੰਮ ਕਰੇ, ਕਿਉਂਕਿ 'ਕਰਮ' ਮਾਨੋ ਇੱਕ ਹਰੀ ਜੜ੍ਹ ਹੈ ਜਿਸ ਵਿੱਚੋਂ 'ਨਾਮੁ' ਰੂਪੀ ਫਲ ਨਿਕਲਦਾ ਹੈ ਤੇ ਇਹ ਫਲ ਫਿਰ ਸੇਵਾ ਵਿੱਚ ਪੱਕਦਾ ਹੈ—

ਨਿਰਮਲ ਨਿਰਮਲ ਕਰਮ ਬਹੁ ਕੀਨੇ ।

ਨਿਤ ਸਾਖਾ ਹਰੀ ਜੜ੍ਹੀਜੈ ।

ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ

ਬਹਕਾਰ ਬਾਸੁ ਜਗਿ ਦੀਜੈ ।

ਏਕ ਜੋਤਿ ਏਕੈ ਮਨਿ ਵਸਿਆ

ਸਭਿ ਬ੍ਰਹਮ ਦ੍ਰਿਸ਼ਟਿ ਇਕੁ ਕੀਜੈ ।

ਆਤਮ ਰਾਮੁ ਸਭ ਏਕੈ ਹੈ ਪਸਰੇ

ਸਭ ਚਰਨ ਤਲੇ ਸਿਰੁ ਦੀਜੈ ।

(ਕਲਿਆਣ ਮ: ੪)

(੭) ਗੁਰਮੁਖਾਂ ਦੀ ਮੁਕਤੀ ਮਰਨ ਪਿਛੇ ਨਹੀਂ ਹੁੰਦੀ ਸਗੋਂ ਜਿਉਂਦਿਆਂ ਹੀ ਉਹ ਮੁਕਤ ਹਨ । ਇਸੇ ਕਰਕੇ ਉਨ੍ਹਾਂ ਨੂੰ ਜੀਵਨ-ਮੁਕਤ ਆਖੀਦਾ ਹੈ । ਉਹ ਰਾਤ ਦਿਨ ਇਕੋ ਰੰਗ ਵਿੱਚ ਮਸਤ ਰਹਿੰਦੇ ਹਨ—

ਰੈਣਿ ਦਿਨਸੁ ਰਹੈ ਇਕ ਰੰਗਾ ।

ਪ੍ਰਭੁ ਕਉ ਜਾਣੈ ਸਦ ਹੀ ਸੰਗਾ ।
 ਠਾਕੁਰ ਨਾਮੁ ਕੀਓ ਉਨਿ ਵਰਤਨਿ ।
 ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ।
 ਹਰਿ ਸੰਗਿ ਰਾਤੇ ਮਨ ਤਨ ਹਰੇ ।
 ਗੁਰ ਪੂਰੇ ਕੀ ਸਰਨੀ ਪਰੇ ॥ ਰਹਾਉ ॥
 ਚਰਨ ਕਮਲ ਆਤਮ ਆਧਾਰ ।
 ਏਕ ਨਿਹਾਰਹਿ ਆਗਿਆਕਾਰ...।
 ਹਰਖ ਸੋਗ ਦੁਹੁੰ ਤੇ ਮੁਕਤ ।
 ਸਦਾ ਅਲਿਪਤੁ ਜੋਗ ਅਰੁ ਜੁਗਤੇ ।

(ਗੁਰੂ ਮ: ੫)

(੮) ਮੁਕਤੀ ਪਾ ਕੇ ਪ੍ਰਾਣੀ ਪੱਥਰ ਵਾਂਗ ਸੁੰਨ ਨਹੀਂ ਹੋ ਜਾਂਦਾ । ਇਸ ਕਰਕੇ 'ਸੰਨਿਆਸ' ਵਾਲਾ ਸਾਨੂੰ ਰਸਤੇ ਤੋਂ ਬੇ-ਰਸਤੇ ਖੜਦਾ ਹੈ । ਜੀਵਨ-ਮੁਕਤ ਤਾਂ ਸਗੋਂ ਚੇਤੰਨ ਆਤਮਾ ਕਰਕੇ ਜਾਗਦਾ-ਜੋਤ ਬਣ ਜਾਂਦਾ ਹੈ :—

ਕਿਆ ਜੰਗਲੁ ਦੁਢੀ ਜਾਇ ਮੈ ਘਰਿ ਬਨ ਹਰੀਆਵਲਾ ।
 ਸਚਿ ਟਿਕੈ ਘਰਿ ਆਇ 'ਸਬਦਿ' ਉਤਾਵਲਾ ।
 ਜਹ ਦੇਖਾ ਤਹ ਸੇਇ ਅਵਰੁ ਨ ਜਾਣੀਐ ।
 ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ।

(ਆਸਾ ਮ: ੧)

(੯) ਮੁਕਤ ਹੋਕੇ ਵੀ ਗੁਰਮੁਖ ਇਸ ਸੰਸਾਰ ਉਪਰ ਆਉਂਦੇ ਹਨ । ਆਪਣੇ ਲਾਭ ਲਈ ਨਹੀਂ ਸਗੋਂ ਸੰਸਾਰ ਉਪਰ ਪਰਉਪਕਾਰ ਕਰਨ ਲਈ ਤੇ ਹੋਰਨਾਂ ਨੂੰ ਭਉਜਲ ਤੋਂ ਪਾਰ ਕਰਨ ਲਈ-'ਆਪਿ ਮੁਕਤਿ, ਮੁਕਤੁ ਕਰੈ ਸੰਸਾਰੁ' । ਇਸੇ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦਸਾਂ ਜਾਮਿਆਂ ਵਿੱਚ ਜਨਮ ਲਿਆ, ਨਹੀਂ ਤਾਂ ਉਹ ਸਦਾ ਹੀ ਨਿਰਬਾਣ ਸਨ । 'ਮੁਕਤੀ' ਇਸ ਵਿੱਚ ਹੈ ਜੁ ਆਦਮੀ ਅਪਣੇ ਅੱਡਰੇ ਮਨ ਨੂੰ ਮਾਰ ਕੇ ਫਿਰ ਜੀਵੇ :—

'ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ।
 ਜਨ ਨਾਨਕੁ ਸਤਿਗੁਰ ਮੇਲਿ ਹਰਿ ਜਗੁ ਦੁਤਰੁ ਤਰੀਆ ।'

(ਆਸਾ ਮ: ੪)

(੧੦) ਗੁਰਮੁਖ ਲਈ ਬੈਕੁੰਠ ਉੱਥੇ ਹੀ ਹੈ ਜਿਸ ਘਰ ਵਿੱਚ ਵਾਹਿਗੁਰੂ ਜਨਮ ਦੇਵੇ, ਭਾਵੇਂ ਤਖਤ ਉੱਪਰ ਭਾਵੇਂ ਕਿਸੇ ਛੋਟੇ ਮੇਟੇ ਘਰ, ਕਿਉਂਕਿ ਜੀਵਨ-ਮੁਕਤ ਪੁਰਸ਼ ਦੇਸ, ਕਾਲ ਤੇ ਮਾਇਆ ਦੀ ਕੈਦ ਤੋਂ ਬਾਹਰ ਹੁੰਦੇ ਹਨ । ਉਨ੍ਹਾਂ ਦਾ ਘਰ ਸਾਰਾ ਬ੍ਰਹਮੰਡ ਹੈ, ਉਨ੍ਹਾਂ ਦਾ ਖਜ਼ਾਨਾ 'ਨਾਮ' ਦਾ ਅਣੂੰਟ ਖਜ਼ਾਨਾ ਹੈ, ਉਹ ਜਨਮ-ਮਰਨ ਦੀ ਕੈਦ ਤੋਂ ਬਾਹਰ ਹਨ । ਉਹ ਆਪ ਹੀ ਵਾਹਿਗੁਰੂ ਰੂਪ ਹਨ—

- (ੴ) ਜਿਥੈ ਕਿਥੈ ਦੀਸਹਿ ਨਾਲੇ ।
 ਨਾਨਕ ਦਾਸ ਖਸਮਿ ਪ੍ਰਤਿਪਾਲੇ ।
 (ਬਿਲਾਵਲ ਮ: ੫)
- (ਅ) ਸੂਖ ਮਹਲ ਜਾ ਕੇ ਉੱਚ ਦੁਆਰੇ ।
 ਤਾਂ ਮਹਿ ਵਾਸਹਿ ਭਗਤ ਪਿਆਰੇ ॥ ੧ ॥
 ਸਹਜ—ਕਬਾ ਪ੍ਰਭ ਕੀ ਅਤਿ ਮੀਠੀ ।
 ਵਿਰਲੈ ਕਾਹੂ ਨੇਤ੍ਰਹੁ ਡੀਠੀ ॥ ੧ ॥ ਰਹਾਉ ॥
 ਤਹ ਗੀਤ ਨਾਦ ਅਖਾਰੇ ਸੰਗਾ ।
 ਉੱਹਾ ਸੰਤ ਕਰਹਿ ਹਰਿ ਰੰਗਾ ।
 ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ।
 ਸਾਚ 'ਨਾਮ' ਕੀ ਅੰਮ੍ਰਿਤ ਵਰਖਾ ।
 ਗੁਹਜ ਕਬਾ ਇਹ ਗੁਰ ਤੇ ਜਾਣੀ ।
 ਨਾਨਕੁ ਬੋਲੈ ਹਰਿ ਹਰਿ ਬਾਣੀ ।
 (ਸੁਹੀ ਮ: ੫)

੧੫

੧. ਹੁਕਮ ਤੇ ਕਰਮਾਂ ਦਾ ਪ੍ਰਸਪਰ ਸੰਬੰਧ ਕੀ ਹੈ ?

੨. ਧਰੂ ਭਗਤ ਕੌਣ ਹੈ ?

੩. ਸਹਜ—ਅਵਸਥਾ !!

(੬) ਤਾਰਨ ਤਰਨੁ ਤਬੈ ਲਗੁ ਕਹੀਐ
ਜਬ ਲਗੁ 'ਤਤੁ' ਨ ਜਾਨਿਆ ।

(ਮਾਰੂ ਕਬੀਰ ਜੀ)

(ਅ) 'ਹੁਕਮਿ ਚਲਾਏ ਆਪਣੇ
'ਕਰਮੀ' ਵਹੈ ਕਲਾਮ ।

(ਸਾਹਿਬ ਮ: ੧)

ਪਿਛਲੀ ਵਿਚਾਰ ਨੂੰ ਪੜ੍ਹੋ ਕਈ ਸੱਜਨ ਪੁੱਛਣਗੇ ਕਿ ਜੇ ਹੁਕਮ—ਦੀ-ਕਾਰ ਹੈ ਤਾਂ ਕੀ 'ਕਰਮ' ਨਹੀਂ, ਕੀ ਕਰਮਾਂ ਦਾ ਸਾਰਾ ਕਾਨੂੰਨ (Law of karma) ਮ੍ਰਿਗ ਤ੍ਰਿਸ਼ਨਾ ਵਾਂਝ ਅਸੱਤ ਹੈ । ਹਾਂ ਜੀ, ਫਿਰ ਕਰਮ ਸੰਤ ਹਨ ਯਾਂ ਅਸੱਤ ? ਇਨ੍ਹਾਂ ਦਾ 'ਹੁਕਮ' ਨਾਲ ਸੰਬੰਧ ਹੈ ਕਿ ਨਹੀਂ ? ਜੇ ਹੈ ਤਾਂ ਉਨ੍ਹਾਂ ਦਾ ਪ੍ਰਸਪਰ ਕੀ ਰਿਸਤਾ ਹੈ ? ਇਹ ਇਕ ਬੜਾ ਐਖਾ ਪੁਸ਼ਨ ਹੈ ਜਿਸ ਵਿਚ ਅਨੇਕਾਂ ਸੰਨਿਆਸੀ ਤੇ ਬਹੁਮਚਾਰੀ ਫਸੇ ਹਏ ਹਨ, ਇਸ ਦਾ ਉੱਤਰ ਮੈਂ ਆਪਣੇ ਨਿਜ ਦੇ ਤਜਰਬੇ ਅਨੁਸਾਰ ਦੇਣ ਦੀ ਕੋਸ਼ਿਸ਼ ਕਰਾਂਗਾ ।

ਇਹ ਵਿਚਾਰ ਅੱਜ ਮੈਂ ਇਕ ਉਚੇ ਪਹਾੜੀ ਬੰਗਲੇ ਵਿਚ ਬੈਠਾ ਲਿਖ ਰਿਹਾ ਹਾਂ ਜਿਸ ਦੀ ਉਚਾਈ ੧੦੦੦ ਫੁਟ ਸਮੁੰਦਰ ਤੋਂ ਹੈ । ਮੈਨੂੰ ਇਸ ਗੋਰਖਨ ਬੰਗਲੇ Gorkhan forest rest-house ਨਾਲ ਖਾਸ ਪ੍ਰੀਤੀ ਹੈ ਕਿਉਂਕਿ ਇਕ ਤਾਂ ਇਹ ਦਸਾ ਨਦੀ ਦ ਦਿਲ ਵਿਚ ਹੈ ਤੇ ਦੂਜਾ ਵਾਧਾ ਇਸ ਵਿਚ ਇਹ ਹੈ ਕਿ ਇਹ ਬੰਗਲਾ ਜਮ੍ਹਾਂ ਤੋਂ ਕਸਮੀਰ ਜਾਣ ਵਾਲੀ ਸੜਕ ਦੇ ਐਨੇ ਮੱਧ ਵਿੱਚ ਹੈ, ਮਾਨੇ 'ਜਮ੍ਹੁ' ਤੇ 'ਕਸਮੀਰ' ਪੰਡੀਆਂ ਦਾ ਆਲੂਣਾ ਹੈ । ਇਉਂ ਹੀ ਨਹੀਂ, ਇਸ ਬੰਗਲੇ ਵਿੱਚ ਦੋ ਹੋਰ ਖੂਬੀਆਂ ਹਨ । ਇਥੇ ਪਹੁੰਚਕੇ ਕੈਲ ਤੇ ਦਿਆਰ ਦੇ ਕੀਮਤੀ ਜੰਗਲ ਖਤਮ ਹੋ ਜਾਂਦੇ ਹਨ ਤੇ ਬੁਦਲੂ (Fir) ਦੇ ਸਸਤ ਜਗਲ ਪਰ੍ਹਾਂ ਪਰ੍ਹਾਂ ਸ਼ੁਰੂ ਹੋ ਜਾਂਦੇ ਹਨ, ਕਿਉਂਕਿ ੧੦੦੦ ਫੁਟ ਤੋਂ ਉਪਰ ਦਿਆਰ ਘੱਟ ਉੱਗਦਾ ਹੈ । ਗੱਲ ਕੀ, ਗੋਰਖਨ ਬੰਗਲਾ ਹਰ ਤਰ੍ਹਾਂ ਸਾਂਝਾ ਕਾਂਟਾ ਹੈ ਜਿਥੇ ਪਹੁੰਚਕੇ ਬੂਟਿਆਂ ਦੀ ਗੱਡੀ

ਬਚਲਦੀ ਹੈ। ਮਾਨੋ ਵਜੀਰਾਬਾਦ ਦਾ ਜੇਕਸ਼ਨ ਹੈ, ਜਿੱਥੇ ਗੱਡੀ ਲਾਹੌਰ-ਪਸ਼ਿੰਡ ਦੀ ਸੜਕ
ਛੱਡ ਜੇਮੂ-ਸਿਆਲਕੋਟ ਨੂੰ ਟੁਰ ਪੈਂਦੀ ਹੈ। ਪਰ ਕੀ ਇਹ ਬਾਹਰਲਾ ਕਾਂਟਾ (Junction)
ਹੈ? ਨਹੀਂ, ਇਹ ਬੰਗਲਾ ਮੇਰੇ ਦਿਲ ਦੀ ਗੱਡੀ ਦਾ ਵੀ ਇਕ ਉਤਮ ਕਾਂਟਾ ਹੈ,
ਕਿਉਂਕਿ ਇਥੇ ਹੀ ਮੈਨੂੰ 'ਹੁਕਮ' ਤੇ 'ਕਰਮ' ਦੇ ਪ੍ਰਸ਼ਪਰ ਸੰਬੰਧ ਦੇ ਗੁੱਝੇ ਭੇਦ ਦਾ ਪਹਿਲੀ
ਵਾਰੀ ਪਤਾ ਲੱਗਾ। ਇਸ ਲਈ ਮੈਂ ਆਪਣੀ ਦਿਲੀ ਕਸ਼ਮਕਸ ਦੀ ਸੱਚੀ ਫੋਟੋ ਜ਼ਰਾ
ਹੋਰ ਵਧੇਰੇ ਦੱਸਣ ਦੀ ਕੋਸ਼ਿਸ਼ ਕਰਾਂਗਾ। ਤਿੰਨ ਸਾਲ ਪਿਛੇ ਜਦ ਮੈਂ ਇਸ ਬੰਗਲੇ ਵਿਚ
ਆਇਆ ਤਾਂ 'ਨਾਮ' ਦੀ ਅਦਕੁਤ-ਬਰਖਾ ਨਵੀਂ ਨਵੀਂ ਮੇਰੇ ਉਜਾੜ ਹਿਰਦੇ ਵਿਚ ਸੂਰੂ
ਹੋਈ ਸੀ। ਮੇਰਾ ਖੁਨ ਮਾਰੂ-ਬਲ ਵਾਂਝ ਤਰਜਦਾ ਸੀ ਤੇ ਨਾਮ ਦੀ ਸੁਆਤੀ ਬੰਦ ਨੂੰ
ਇੰਵ ਗੁਸਦਾ ਸੀ ਜਿਸ ਤਰ੍ਹਾਂ ਤ੍ਰਿਹਾਈ ਜਮੀਨ ਮੀਂਹ ਨੂੰ ਇਕ ਡੀਕ ਵਿਚ ਪੀ ਜਾਂਦੀ ਹੈ।
ਪਰ ਇਸ ਗੋਰਖਨ ਬੰਗਲੇ ਵਿਚ ਕੀ ਹੋਇਆ? ਇਕ ਵਾਰੀ ਦਿਨ-ਦਿਹਾੜੇ ਬਾਰਾਂ ਵਜੇ
ਇਕਾਂਤ ਬਣਿਆ ਮੇਰੇ ਅੰਦਰ 'ਨਾਮ' ਦਾ ਇੱਕ ਬੱਦਲ ਉਠਿਆ, ਗੱਜਿਆ ਵੱਜਿਆ, ਤੇ
ਫਿਰ ਮੂਸਲਾ-ਧਾਰ ਇੰਵ ਵਸਿਆ ਜੁ ਮੇਰੇ ਹਿਰਦੇ ਦੀ ਸੁਨ ਵਾੜੀ ਨੂੰ ਸਦਾ ਲਈ
ਪ੍ਰਫੁੱਲਤ ਕਰ ਗਿਆ। ਉਹ ਸਮਾਂ, ਉਹ ਦਿਨ, ਉਹ ਸੁਭਾਗੀ ਘੜੀ ਡਾਢੀ ਸੁਲੱਖਣੀ ਸੀ।
ਮੈਨੂੰ ਸੁਧ-ਬੁਧ ਵਿਸਰ ਗਈ, ਮਰੀ ਸਾਰੀ ਦੇਹੀ ਸੂਖਮ ਹੋ ਕੇ 'ਨਾਮ' ਦੀ ਫੁਹਾਰ ਨਾਲ
ਪੇਤੀ ਗਈ। ਢੇੜ ਚਿਰ ਮੈਂ ਇਸ ਹਲਤ ਵਿਚ ਰਹਿਕੇ 'ਨਾਮ' ਦੀ ਪੀਂਘ ਝੂਟਦਾ
ਰਿਹਾ ਤੇ ਜਦ ਇਹ ਹੜ੍ਹ ਘਟਿਆ ਤਾਂ ਮੈਂ ਹੱਥ ਜੋੜ, ਨੱਕ ਰਗਤ ਵਾਹਿਗੁਰੂ ਜੀ ਅੱਗੇ
ਅਰਜੇਈ ਕੀਤੀ ਜੁ ਹੋ ਦਿਆਲੂ ਪਰਮ ਪਿਤਾ ਜੀ! ਤੁਸੀਂ ਧੰਨ ਧਨ ਹ ਜੁ ਸੁੱਕੇ ਹੋਏ
ਕੰਡਿਆਂ ਨੂੰ ਫੁੱਲਵਾੜੀ ਵਿਚ ਬਦਲਦੇ ਹੋ। ਮੈਨੂੰ ਯਾਦ ਹੈ ਕਿ ਉਸ ਦਿਨ ਮੈਂ ਆਪਣੇ
ਨਿੱਜ ਦੇ ਗੂੜ੍ਹੇ ਮਿੱਤਰਾਂ ਨੂੰ ਵੀ ਇਸ ਅਨੇਖੇ ਤਜਰਬੇ ਬਾਬਤ ਚਿੱਠੀਆਂ ਲਿਖਿਆਂ ਸਨ
ਤੇ 'ਨਾਮ' ਦੀ ਰੰਗ ਸਿੱਖੀ ਵਿੱਚ ਇੱਕ ਵਾਰੀ ਫਿਰ ਜੋਰ ਦੀ ਵਗਾਣ ਲਈ ਪਰੇਰਨਾ ਕੀਤੀ
ਸੀ। ਪਰ 'ਨਾਮ' ਮੈਨੂੰ ਜਿਤਨਾ ਚੁੰਬਕ ਪੱਥਰ ਵਾਂਗ ਬਿੱਚ ਰਿਹਾ ਸੀ, ਉਤਨਾ ਹੀ ਮੈਂ
ਕਰਮ-ਧਰਮ ਤੋਂ ਥੱਡੀ ਦੇਰ ਲਈ ਪਰ੍ਹਾ ਜਾ ਰਿਹਾ ਸਾਂ। ਕਈ ਵਾਰ ਮੇਰੇ ਦਿਲ ਵਿੱਚ
ਇਹ ਵੀ ਖਿਆਲ ਆਇਆ ਜੁ 'ਨਾਮ' ਹੀ ਸੱਭੇ ਕੁਝ ਹੈ। ਇਹ ਮਾਦੀ ਦੁਨੀਆ ਕੀ ਹੈ!
ਇਹ ਤਾਂ ਮਾਨੋ ਸਮੁੰਦਰ ਦੀ ਝੱਗ ਹੈ ਜਿਸ ਦੀ ਹਸਤੀ ਨਾਮ ਪਾਣੀ ਦੇ ਡਲੂਕਣ ਕਰਕੇ
ਹੈ। ਭਾਵ ਇਹ ਹੈ ਜੁ ਉਨ੍ਹਾਂ ਦਿਨਾਂ ਵਿੱਚ ਮੈਂ ਕਰਮਾਂ ਤੋਂ ਕੰਨੀ ਕਤਰਾ, 'ਨਾਮ' ਦੀ
ਮਧੂਰ ਧੂਨੀ ਦਾ ਉੱਘਾ ਉਪਾਸਕ ਬਣ ਗਿਆ। ਮੇਰਾ ਮਨ ਉਸ ਵੇਲੇ ਕੁਝ ਅਜਿਹੇ
ਠਾਟਾਂ ਵਿੱਚ ਗਲਤਾਨ ਸੀ ;—

ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ।

ਮਮਤਾ ਮੋਹੁ ਸੁ ਬੰਧਨਾ ਪੁੜ੍ਹ ਕਲੜ੍ਹ ਸੁ ਧਪੁ।

ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ।

ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅਖੁ।

(ਸਲੋਕ ਮ: ੩ ਬਿਹਾਗੜਾ ਵਾਰ)

ਭਾਵ ਕਰਮ-ਧਰਮ ਇੱਕ ਧੰਧਾ, ਇੱਕ ਜਾਲ, ਇੱਕ ਧੋਖਾ ਭਾਸਦਾ ਸੀ ਜਿਸ ਵਿੱਚ ਫਸਿਆ ਹੋਇਆ ਪੱਛੀ ਨਿਕਲਣ ਲਈ ਹੋਭਲੀ ਭਰਦਾ ਹੈ। ਪਰ ਇਹ ਵੀ ਇੱਕ ਅਵਸਥਾ ਸੀ, ਇਸ ਵਿੱਚ ਵੈਰਾਗ ਦੀ ਵਧੇਰੇ ਖਿੱਚ ਸੀ।

ਪਰ ਅੱਜ ਤਿੰਨ ਸਾਲ ਪਿਛੋਂ ਉਸ ਬੰਗਲ ਵਿੱਚ ਉਸੇ ਮੇਜ਼ ਤੇ ਬੈਠਿਆਂ ਮਨ ਦੀ ਰੰਗ ਹੁਣ ਦੂਜੇ ਪਾਸੇ ਵੱਗਦੀ ਹੈ ਤੇ ਕਰਮਾਂ ਨੂੰ ਫਾਹੀ ਨਹੀਂ ਸਗੋਂ ਮਿੱਠੀ ਮਲਾਈ ਸਮਝਦੀ ਹੈ। ਹੁਣ ਕਰਮ-ਧਰਮ ਬੰਧਨ ਨਹੀਂ ਸਗੋਂ ਪਰੇਮ-ਕਾਂਗਾਂ, ਖਿੱਚਣ ਦਾ ਆਲਾ ਹਨ। ਹੁਣ ਕਰਮ ਮੈਨੂੰ ਅੰਧ-ਕੂਪ ਵਿੱਚ ਨਹੀਂ ਸੁਟਦੇ ਸਗੋਂ ਬਾਂਹ ਪਕੜ ਕੇ ਕਢਦੇ ਹਨ। ਪਹਿਲਾਂ ਕਰਮ ਮੈਨੂੰ ਕਾਲ ਚਿਤਭਿਰੇ ਭਾਸਦੇ ਹਨ, ਪਰ ਹੁਣ ਕਰਮ ਮੈਨੂੰ ਲਾਲ-ਚਲ੍ਹਲੇ ਚਿੱਤਰਾਂ ਵਿੱਚ ਚਿਤਰੇ ਦਿਸਦੇ ਹਨ। ਤਦ ਕਰਮ ਨੂੰ ਮੈਂ 'ਕਾਡ' (ਕਰਮ ਕਾਂਡ) ਆਖਦਾ ਸਾਂ ਪਰ ਹੁਣ 'ਖੰਡ' ਵਾਂਗ ਮਿੱਠੇ ਹਨ। ਤਦ ਕਰਮ ਮੈਨੂੰ ਚਿੱਕੜ ਵਿੱਚ ਖਿੱਚਦੇ ਸਨ, ਹੁਣ ਪਗ-ਫੰਡੀ ਉਪਰ ਚਾੜ੍ਹਦੇ ਹਨ। ਗੱਲ ਕੀ, ਤਦ ਇਹ ਦੁਨਿਆਂ ਮਾਰੂ—ਬਲ ਵਾਂਗ ਝੂਠੀ ਭਾਸਦੀ ਸੀ ਪਰ ਹੁਣ ਅੰਦਰੋਂ ਧੁਨ ਉਠਦੀ ਹੈ ;—

ਸਚੇ ਤੇਰੇ ਖੰਡ ਸਚੇ ਬ੍ਰਹਮੰਡ !”

ਹੇ ਵਾਹਿਗੁਰੂ ! ਤੁਸੀਂ ਵੀ ਸੱਚੇ, ਤੁਹਾਡੀ ਕੁਦਰਤ ਵੀ ਸੱਚੀ, ਤੁਹਾਡਾ 'ਨਾਮ' ਵੀ ਸੱਚਾ, ਤੁਹਾਡਾ ਕਰਮ-ਧਰਮ ਵੀ ਸੱਚਾ ! 'ਤਿਸੁ ਭਵੈ ਤਾਂ ਕਰੇ ਬਿਸਬਾਰੁ।' ਭਾਵ ਕਰਮਾਂ ਦੀ ਖੇਡ ਪਾਂਦਾ ਹੈ ਜਦ ਭਾਂਦਾ ਹੈ ਤੇ ਜਦ ਚਾਹੁੰਦਾ ਹੈ, “ਤਿਸੁ ਭਾਵੈ ਤਾਂ ਏਕੰਕਾਰੁ !!!” ਇਸ ਕਰਕੇ ਹੁਣ ਕਰਮ ਸੱਚੇ ਵਾਹਿਗੁਰੂ ਦੀ ਸੱਚੀ ਵਾੜੀ ਬਣ ਗਏ ਹਨ, ਉਨ੍ਹਾਂ ਵਿੱਚੋਂ ਕੁੜੱਤਣ ਨਿਕਲ ਕੇ ਹਰੀ-ਰਸ ਭਰ ਗਿਆ ਹੈ। ਤੁਸੀਂ ਪੁਛੋਗੇ ਤਾਂ ਇਸ ਗੱਲ ਦਾ ਉੱਤਰ ਆਪ ਜੀ ਨੂੰ 'ਧਰੂ' ਜੀ ਵਾਲੀ ਸਾਖੀ ਦੇਵੇਗੀ ਜਿਸ ਦੀ ਸੋਝੀ ਮੈਨੂੰ ਤਦ ਹੋਈ ਜਦ 'ਹੁਕਮ' ਤੇ 'ਕਰਮ' ਦਾ ਪਰਸਪਰ ਭੇਦ ਲਭਾ। ਪਾਠਕਾਂ ਨੂੰ ਪਤਾ ਹੀ ਹੈ ਜੁ ਧਰੂ ਜੀ ਵਾਹਿਗੁਰੂ ਜੀ ਦੇ ਉੱਘੇ ਤੇ ਸ਼ਰੋਮਣੀ ਸੱਚੇ ਭਗਤ ਹੋਏ ਹਨ। ਪਰ ਥੇੜੇ ਹੀ ਸੱਜਨਾਂ ਨੂੰ ਧਰੂ ਜੀ ਦੀ ਪੂਰੀ ਕਹਾਣੀ ਯਾ ਉਸ ਕਹਾਣੀ ਦੀ ਅੰਤਰੀਵ ਗੁੜ੍ਹਦਾ ਦਾ ਪਤਾ ਹੈ, ਕਿਉਂਕਿ ਆਮ ਲੋਕ ਤਾਂ ਉਤੇਂ ਉਤੇਂ ਦੀ ਹੀ ਗੱਲ ਸੁਣਦੇ ਹਨ, ਵੱਚ ਵੱਡਕੇ ਟੁੱਕੀ ਮਾਰਨ ਦੀ ਯਕਤੀ ਕੋਈ ਹੀ ਲੱਭਦਾ ਹੈ। ਬਜ ਇਹੋ ਹਾਲ ਧਰੂ ਜੀ ਦੀ ਕਥਾ ਦਾ ਹੈ। ਪਰ ਗੁਰਸਿੱਖੀ ਵਿੱਚ ਇਹੋ ਵਾਧਾ ਹੈ ਜੁ ਗੁਰਮੁਖ ਗੱਲ ਦੀ ਤਹਿ ਵਿੱਚ ਜਾ ਕੇ ਉਸ ਘੰਡੀ ਨੂੰ ਪੂਰਨ ਖੋਲ੍ਹਦੇ ਹਨ ਜੋ ਹੋਰ ਲੋਕਾਂ ਲਈ ਇੱਸ ਕਿਸਮ ਦਾ ਗੋਰਖ ਧੰਧਾ ਹੈ ;

ਆਓ ਪਿਆਰੇ ਵੀਰੋ ! ਧਰੂ ਜੀ ਦੀ ਗੁਪਤ ਕਥਾ ਨੂੰ ਗਹੁ ਨਾਲ ਸੁਣੀਏ ਤੇ ਵਿਚਾਰੀਏ—

'ਵਿਦਿਆ ਵੀਰਾਰੀ ਤਾਂ ਪਰਉਪਕਾਰੀ !'

ਜੇ ਵਿੱਦਿਆ ਨੂੰ ਗਹੁ ਨਾਲ ਟ ਵਿਚਾਰਿਆ ਤਾਂ ਮਾਨੋਂ ਉਸ ਪੈਸੇ ਵਾਂਗ ਹੈ ਜੋ ਸਾਡੀ ਜੇਬ ਵਿੱਚ ਤਾਂ ਹੈ ਪਰ ਸਾਡੇ ਢਿੱਡ ਵਿੱਚ ਦੁੱਧ ਬਣਕੇ ਨਹੀਂ ਪਿਆ। ਜਦ ਦੁੱਧ ਬਣਕੇ ਵਿੱਦਿਆ ਗਈ ਤਾਂ ਹਜ਼ਮ (Assimilate) ਹੋ ਗਈ; ਸਾਡੇ ਆਪੇ ਨਾਲ ਇੱਕ ਮਿੱਕ ਹੋਕੇ ਸਾਂਡਾ ਹੀ ਰੂਪ ਹੋ ਗਈ। ਇਸੇ ਕਰਕੇ ਹਰ ਗੱਲ ਨੂੰ ਵਿਚਾਰਨ ਦੀ ਲੋੜ ਹੈ—ਖਾਸ ਕਰਕੇ ਧਰੂ ਜੀ ਦੀ ਕਬਾ ਜੇ ਡਾਢੀ ਅੰਖੀ ਪਰ ਨਾਲੇ ਸੰਖੀ ਹੈ! ਧਰੂ ਜੀ ਦੀ ਕਬਾ ਕਿਰਪਾ ਕਰਕੇ ਕੰਨ ਦੇਕੇ ਸੁਣਨੀ। ਅਖਦੇ ਹਨ ਜੁ ਧਰੂ ਜੀ ਸੰਭੂ ਦੀ ਮਨ ਰਾਜੇ ਦੀ ਬੰਸ ਵਿੱਚੋਂ ਸਨ ਤੇ ਇਸ ਰਾਜੇ ਦੇ ਪੇਤਰੇ ਸਨ। ਧਰੂ ਜੀ ਦਾ ਪਿਤਾ ਰਾਜਾ ਪ੍ਰਵਿਰਤ ਤੇ ਉਨ੍ਹਾਂ ਦੀਆਂ ਦੇ ਵਹੁਟੀਆਂ ਸਨ-ਇੱਕ 'ਸਰੁਚੀ' ਜਿਸਦਾ ਪੁੱਤ੍ਰ 'ਉਤਮ' ਸੀ, ਤੇ ਦੂਜੀ 'ਸੁਨੀਤੀ' ਜਿਸ ਦੇ ਕੁਛੜ 'ਪਰੂ' ਜੀ ਸਨ। ਇਸ ਕਰਕੇ 'ਪਰੂ' ਤੇ 'ਉਤਮ' ਮਤਰੇਏ ਭਰਾ ਸਨ, 'ਸਰੁਚੀ' ਤੇ 'ਸੁਨੀਤੀ' ਮਾਨੋਂ ਸੌਕਣੀ ਸਨ। ਇਸੇ ਕਰਕੇ ਜਦ ਧ ਬਾਲਕ ਆਪਣੇ ਪਿਤਾ ਜੀ ਦੀ ਗੋਦ ਵਿੱਚ ਜਾ ਕੇ ਬੇਠਦਾ ਹੈ ਤਾਂ ਉਸਦੀ ਮਤਰੇਈ ਮਾਂ ਧ ਪੂ ਨੂੰ ਪਰੂ ਕਰਕੇ ਆਪਣੇ ਪੁਤਰ 'ਉਤਮ' ਨੂੰ ਰਾਜੇ ਦੀ ਗੋਦ ਵਿੱਚ ਬਿਠਾ ਦੇਂਦੀ ਹੈ। ਧਰੂ ਰੋਂਦਾ, ਵਿਲਕਦਾ ਤੇ ਕਿਝਕਦਾ ਹੈ, ਪਰ ਉਸਦੀ ਵਾਹ ਨਹੀਂ ਜਾਂਦੀ, ਘਰ ਛੱਡ ਬਾਹਰ ਉਠ ਟਰਦਾ ਹੈ। ਉਸਦੀ ਉਮਰ ਛੋਟੀ ਹੈ, ਅਜ ਪੰਜਾਂ ਸਾਲਾਂ ਦਾ ਬੱਚਾ ਹੈ, ਪਰ ਮਨ ਵਿੱਚ ਡਾਢਾ ਵੈਰਾਗ ਹੈ ਤੇ ਵਿਸ਼ਵਾਸ ਪੱਕਾ ਹੈ। ਇਸੇ ਉਮਰੇ ਵਾਹਿਗੁਰੂ ਜੀ ਨੂੰ ਢੁੱਡਣਾ ਉਠ ਟੁਰਦਾ ਹੈ। ਪਾਠਕਾ ਨੂੰ ਪਤਾ ਹੋ ਰੈ ਜੁ ਫਿਰ ਧ ਜੀ ਨੂੰ ਵਾਹਿਗੁਰੂ ਕੀਕਣ ਆ ਮਲੇ। 'ਧ ਕਉ ਮਿਲਿਆ ਹਰਿ ਨਿਸੰਗ।' ਉਸ ਵੇਲੇ ਧ ਜੀ ਸਮਾਧੀ ਵਿੱਚ ਲਵਲੀਨੀ ਸਨ, ਪਰ ਜਦ ਵਾਹਿਗੁਰੂ ਜੀ ਦੇ ਆਉਣ ਦੀ ਅਨੰਦ-ਝੁਨਕਾਰ ! ਉੱਠੀ ਤਾਂ ਪ੍ਰਿਥਵੀ ਵਿੱਚ ਮਿਠੜੀ ਬਰਕੇਮਣੀ ਆਈ ਤੇ ਧਰੂ ਜੀ ਵੀ ਸਾਵਧਾਨ ਹੋ ਗਏ। ਵਾਹਿਗੁਰੂ ਜੀ ਨੇ ਅਖਿਆ, ਹੋ ਪੁਤਰ ! ਤੇਰੀ ਭਗਤੀ ਕਬੂਲ ਪਈ ਹੈ, ਤੁਸੀਂ ਕੋਈ ਵਰ ਮੰਗ ; ਪਰ ਧ ਜੀ ਨੇ ਆਖਿਆ ਜੁ ਆਪ ਜੀ ਦੇ ਚਰਣ-ਕਮਲ ਪਰਸਣ ਦੀ ਲੋੜ ਸੀ, ਸੋ ਪੂਰਨ ਹੋਈ ਹੈ ਹੋਰ ਕਾਈ ਗੱਲ ਦੀ ਲੋੜਾ ਨਹੀਂ। ਵਾਹਿਗੁਰੂ ਜੀ ਫਿਰ ਆਖਿਆ, ਪੁਤਰ ਕੋਈ ਵਰ ਮਹੋਂ। ਤਾਂ ਧ ਜੀ ਨੇ ਆਖਿਆ, ਪਰਮ-ਪਿਤਾ ਜੀ ! ਆਪਦੇ ਦਰਸਨਾਂ ਦੀ ਹੀ ਆਸਾ ਸੀ, ਉਸ ਤੋਂ ਛੁਟ ਹੋਰ ਕਿਸੇ ਚੀਜ਼ ਦੀ ਲੋੜ ਨਹੀਂ। ਵਾਹਿਗੁਰੂ ਜੀ ਨੇ ਤੀਜੀ ਵਾਰੀ ਫਿਰ ਪੁੱਛਿਆ ਤੇ ਧ ਜੀ ਨੇ ਉਹ ਉੱਤਰ ਦਿਤਾ, ਤੇ ਵਾਹਿਗੁਰੂ ਜੀ ਅਤਿ ਪ੍ਰਸ਼ੰਸਨ ਹੋਕੇ ਇਹ ਬਚਨ ਕਹਿਣੁੰਲਗੇ, ਪੁੱਤਰ ਧ ! ਤੁਹਾਡੀ ਭਗਤੀ ਨੇ ਤੁਹਾਡੇ ਲਈ ਸਭ ਤੋਂ ਉੱਚੀ ਪਦਵੀ ਪ੍ਰਾਪਤ ਕੀਤੀ ਹੈ ਤੇ ਅਸੀਂ ਖੁਸ਼ ਹੋ ਕੇ ਤੁਹਾਡੇ ਲਈ ਉਹ ਮੁਰਾਤਬਾ ਦੇਂਦੇ ਹਾਂ ਜੇ ਸੂਰਜ ਤੇ ਚੰਦਰਮਾਂ ਨੂੰ ਵੀ ਨਹੀਂ ਲੱਭਾ, ਤੁਸੀਂ ਸਭ ਤਾਰਿਆ 'ਨਖੱਤਰਾਂ' ਤੋਂ ਉੱਚ ਹੋਵੋਗੇ, ਤੇ ਤੁਹਾਡੇ ਇਰਦ ਗਿਰਦ ਸੱਤ ਰਿਸੀ ਤੇ ਸੱਭੇ ਦੇਵੀ ਦੇਵਤੇ ਪਰਦੱਖਣਾ ਕਰਨਗੇ, ਤੁਸੀਂ ਅਬਰਲ, ਅਪਣੇ ਸਿੰਘਾਸਣ ਤੇ ਬ੍ਰਾਜਮਾਨਰਹੋਗੇ। ਐਸਾ ਹੀ ਹੋਇਆ। ਅਜੇ ਧ ਭਗਤ ਜੀ ਧ ਤਾਰਾ ਬਣਕੇ ਸਾਰੇ ਬ੍ਰਹਮੰਡ ਨੂੰ ਸਸ਼ੋਭਤ ਕਰ ਰਹੇ ਹਨ ਸਜ਼ੇਤ ਹਾਂ ਨਹੀਂ, ਸਾਰੇ ਸੰਜਾਰੇ ਚੱਕਰ ਦੀ ਨਾਭੀ ਹਨ। ਜੇ ਧ ਜੀ ਆਪਣੀ ਜਗ੍ਹਾ

ਉਪਰ ਨ ਹੋਣ ਤਾਂ ਸੰਸਾਰ-ਚੱਕਰ ਖੇਤ੍ਰ-ਖੇਤ੍ਰ ਹੋ ਜਾਵੇ !!
 ਵਾਹ ! ਵਾਹ ! ਧੂ ! ਵਾਹ ! ਵਾਹ !
 ਧੰਨ ਧੰਨ ! ਤੁਹਾਡਾ ਮੁਗਰਤਬਾ ! ਧੰਨ ! ਧੰਨ !

ਪਰ. ਕੀ ਕਦੀ ਪਾਠਕਾਂ ਨੇ ਇਹ ਖੇਚਲ ਵੀ ਕੀਤੀ ਹੈ ਜੁ ਇਸ ਅਣੋਖੀ ਮਿਠੜੀ ਗੁੜੀ ਗਾਥਾ (Allegory) ਦੇ ਅੰਤਰੀਵ ਅਰਥ ਵੀ ਢੂਢੀਏ ? ਜੇ ਨਹੀਂ ਤਾਂ ਆਉ ਹੌਲੀ ਹੌਲੀ ਪ੍ਰੇਮਾ-ਭਗਤੀ ਸਹਿਤ, ਇਸ ਗੁਝੜੇ ਭੇਤ ਨੂੰ ਖੋਲ੍ਹਣ ਦਾ ਯਤਨ ਕਰੀਏ। 'ਸ੍ਰੂਮਨ' ਰਾਜਾ ਜੋ ਧੂ ਜੀ ਦਾ ਦਾਦਾ ਹੈ ਉਹ ਕੌਣ ਹੈ ? ਉਤਰ ਹੈ 'ਮਨ' ਦੀ ਉਹ ਸੱਤਾ ਜੋ 'ਸੈਭੈ ਹੈ, ਭਾਵ ਆਪਣੇ ਆਪ ਸਥਿਰ ਜੋ ਜੀਵ-ਆਤਮਾ ਹੈ ਉਹੋ 'ਸ੍ਰੂਮਨ' ਹੈ। ਇਹ ਰਾਜਾ ਪੂਰਨ ਨਿਰੋਲ 'ਆਤਮਾ' ਨਹੀਂ, ਕਿਉਂਕਿ ਆਤਮਾ ਤਾਂ ਨਿਰਲੰਪ ਹੈ, ਜਨਮ-ਮਰਨ ਤੋਂ ਰਹਿਤ ਹੈ। ਪਰ ਜਦ 'ਆਤਮਾ' ਬਦਲਕੇ 'ਜੀਵ-ਆਤਮਾ' ਬਣ ਜਾਂਦਾ ਹੈ ਤਾਂ ਇਸ ਵਿੱਚ ਸੰਕਲਪ-ਵਿਕਲਪ ਦੇ ਫੁਰਨੇ ਫੁਰਦੇ ਹਨ ਤੇ ਇਨ੍ਹਾਂ ਫੁਰਨਿਆਂ ਕਰਕੇ ਸਾਰੇ ਸੰਸਾਰ ਦਾ ਆਂਡੰਬਰ ਰਚਦਾ ਹੈ। ਇਹ 'ਸ੍ਰੂਮਨ' ਰਾਜਾ ਅਫੁਰ-ਆਤਮਾ ਦਾ ਨਹੀਂ ਸਗੋਂ ਸਫੁਰ-ਜੀਵ ਦਾ ਵਾਚਕ ਹੈ। ਇਹ ਧੂ ਜੀ ਦਾ ਦਾਦਾ ਹੈ, ਕਿਉਂਕਿ 'ਧੂ' ਤੋਂ ਇਹ ਅਜੇ ਦੋ ਦਰਜੇ ਪਰੇ ਹੈ। ਧੂ ਜੀ ਦਾ ਪਿਤਾ ਕੌਣ ਹੈ ? ਉਤਰ ਹੈ, ਰਾਜਾ-ਪ੍ਰਵਿਰਤ, ਭਾਵ ਉਹ ਦਸ਼ਾ ਜਦ ਜੀਵ ਅਪਣੇ ਫੁਰਨੇ ਦੁਆਰਾ ਪ੍ਰਵਿਰਤੀ (ਸੰਸਾਰ) ਨੂੰ ਰਚਦਾ ਹੈ। ਜਦ ਤੋੜੀ ਆਤਮਾ ਸੁਧੀ ਨਿਰੰਕਾਰ ਹੈ ਤਦ ਤੋੜੀ ਤਾਂ 'ਨਿਵਿਰਤੀ' (ਨੇਤ ਨੇਤ) ਹੀ ਹੈ, ਭਾਵ ਕੋਈ ਅਡੰਬਰ ਯਾ ਮਾਇਆ ਦਾ ਪਰਪੰਚ ਨਹੀਂ, ਪਰ ਦਾਦਕ-ਅਵਸ਼ਾਸ ਵਿੱਚ ਫੁਰਨੇ ਨੂੰ ਸੰਸਾਰ ਨੇ ਰਚਿਆ (ਪਰਵਿਰਤੀ)। ਇਸ ਕਰਕੇ ਧੂ ਦਾ ਪਿਤਾ 'ਪਰਵਿਰਤੀ' (ਵਿਕਾਸ = Evolution) ਹੈ। ਇਥੇ ਤੋੜੀ ਤਾਂ ਸਮਝਣਾ ਸੌਖੀ ਗੱਲ ਹੈ, ਪਰ ਜਗ੍ਝਾ-ਝੇੜਾ ਅੱਗੋਂ ਚੱਲੇਗਾ। ਇਸ ਰਾਜੇ ਦੀਆਂ ਦੋ ਇਸਤਰੀਆਂ ਕਿਹੜੀਆਂ ਹਨ ? ਭਲਾ ਸੋਚੋ 'ਸੁ-ਰੁਚੀ' ਦਾ ਕੀ ਭਾਵ ਹੈ ? ਸਾਡੇ ਅੰਦਰੋਂ ਆਪਣੇ ਆਪ ਇਹ ਉੱਤਰ ਆਵੇਗਾ, ਜੁ ਇਹ ਉਹ ਬਿਤੀ ਹੈ ਜਿਸ ਦੀ ਰੁਚੀ ਉਸ (ਸੁ) ਵਾਹਿਗੁਰੂ ਵਿੱਚ ਸਦਾ ਲੱਗੀ ਰਹਿੰਦੀ ਹੈ। ਇਸ ਕਰਕੇ 'ਸੁ-ਰੁਚੀ' ਲਿਵ ਵਾਲੀ ਬਿਤੀ ਦਾ ਵਾਚਕ ਹੈ। ਇਸ ਦਾ ਪੁੱਤਰ 'ਉਤਮ' ਹੈ ਕਿਉਂਕਿ ਜੋ ਪੁਰਸ਼ ਲਿਵਲੀਨ ਹਨ ਉਹੋ ਹੀ 'ਉਤਮ' ਹਨ, ਉਹ ਹੁਕਮੀ-ਬੰਦੇ ਹਨ, ਉਹ 'ਸੁ-ਰੁਚੀ' ਦੇ ਸਪੁੱਤਰ ਹਨ। ਪਰ 'ਸੁ-ਨੀਤੀ' ਕੌਣ ਹੈ ਜੋ ਮਾਨੋ 'ਸੁ-ਰੁਚੀ' ਦੀ ਸੌਂਕਣ ਹੈ। ਉੱਤਰ ਹੈ ਜੁ 'ਸੁ-ਰੁਚੀ' ਤਾਂ 'ਹੁਕਮ' ਦੀ ਵਾਚਕ ਹੈ, ਪਰ 'ਸੁ-ਨੀਤੀ' ਵਾਹਿਗੁਰੂ ਜੀ ਦੇ ਬੰਧਾਨ, ਨੀਤੀ (Law) ਦੀ ਵਾਚਕ ਹੈ। ਕਿਸ ਦੇ ਕਾਨੂੰਨ ਦੀ ? 'ਸੁ' ਉਸ ਵਾਹਿਗੁਰੂ ਦੇ ਕਾਨੂੰਨ ਦੀ ! ਤਾਂ ਪਤਾ ਲੱਗਾ ਜੁ ਇਥੇ ਆ ਕੇ ਲੜਾਈ (ਸੁ)-ਰੁਚੀ (ਲਿਵ) ਤੇ ਸੁ-ਨੀਤੀ (ਕਰਮ = Law) ਦੀ ਹੈ। ਹੁਣ ਵੇਖਣਾ ਇਹ ਹੈ ਜੁ ਕੌਣ ਜਿੱਤਦੀ ਹੈ ? ਜੇ ਪਾਠਕ ਸੱਜਨ ਇਸ ਗਾਥਾ ਨੂੰ ਗਹੁ ਨਾਲ ਵਿਚਾਰਨਗੇ ਤਾਂ ਉਨ੍ਹਾਂ ਨੂੰ ਪਤਾ ਲਗੇਗਾ ਜੁ ਉਹ ਸੁਆਲ ਹੈ ਜੋ ਅਸੀਂ ਲੈਕੇ ਟੁਰੇ ਸਾ। ਭਾਵ, ਕੀ 'ਹੁਕਮ' ਡਾਢਾ

ਹੈ ਯਾ 'ਕਰਮ' ਡਾਢੇ ਹਨ ਤੇ ਇਨ੍ਹਾਂ ਦਾ ਆਪਸ ਵਿੱਚ ਕੀ ਸੰਬੰਧ ਹੈ ? ਉੱਤਰ ਧੂ ਜੀ ਦੀ ਗਾਥਾ ਵਿੱਚ ਖੋਲ੍ਹਕੇ ਦਿੱਤਾ ਹੋਇਆ ਹੈ । ਕੀ ? ਪਹਿਲੇ ਪਹਿਲ, ਭਾਵ, ਨਾਮ ਪ੍ਰਕਾਸ਼ ਹੋਣ ਉਪਰ, ਸਾਨੂੰ ਇਹੋ ਭਾਸਦਾ ਹੈ ਜੁ 'ਨਾਮ' ਹੀ ਸੱਭ ਕੁਝ ਹੈ, ਇਸੇ ਕਰਕੇ 'ਸੁ-ਰੁਚੀ' (ਲਿਵ) ਧਰੂ ਨੂੰ ਧਰੂ ਕੱਢ ਛੱਡਦੀ ਹੈ ਤੇ ਆਪਣੇ 'ਪੁੜ੍ਹ' ਨੂੰ ਜੋ 'ਹੁਕਮੀ ਬੰਦਾ' ਹੈ ਰਾਜ ਦੀ ਗੋਦ ਵਿੱਚ ਬਿਠਾਈ ਹੈ । ਉਸ ਵੇਲੇ ਧਰੂ ਤੇ ਉਸ ਦੀ ਮਾਂ ਸੁ-ਨੀਤੀ (Law = ਕਰਮ) ਖੱਟੇ ਪੈ ਜਾਂਦੇ ਹਨ, ਭਾਵ ਤਦ ਕਰਮ ਧਰਮ ਸੂਠੇ ਬੰਧਨ ਨਜ਼ਰ ਆਉਣ ਲੱਗ ਪੈਂਦੇ ਹਨ । ਪਰ ਇਹ ਵੀ ਇੱਕ ਅਧੂਰੀ, ਬਦਲਵੀਂ ਅਵਸਥਾ (Translation) ਹੈ ਇਸ ਕਿਉਂ ? ਕਰ ਜੁ ਅੰਤ ਨੂੰ ਧਰੂ ਜੀ ਨੂੰ ਵਾਹਿਗੁਰੂ ਜੀ ਨੇ ਆ ਮਿਲਣਾ ਹੈ । ਉਸ ਵੇਲੇ ਪਤਾ ਹੀ ਹੈ ਜੁਕੇ 'ਰਾਜਾ ਪ੍ਰਵਿਰਤ' ਸਭ ਦਰਬਾਰ ਸਮੇਤ ਧਰੂ ਜੀ ਪਾਸ ਗਿਆ ਤੇ ਉਨ੍ਹਾਂ ਰਾਜ ਪਾਟ ਦਿੱਤਾ ਇਸ ਗੱਲ ਦਾ ਅੰਤਰੀਵ ਭਾਵ ਕੀ ਹੈ ਉੱਤਰ ਹੈ ਕਿ ਜਦ ਸਿਮਰਨ ਦੁਆਰਾ ਧਰੂ ਜੀ ਸਾਵਧਾਨ ਹੋ ਗਏ ਤਦ ਭਾਵੇਂ ਉਹ 'ਸੁਨੀਤੀ' (Law = ਕਰਮ) ਦੇ ਪੁੱਤ੍ਰ ਹਨ, ਪਰ ਹੁਣ ਉਹ ਸ਼ਖਸੀ ਕਰਮ ਨਹੀਂ ਰਹੇ, ਸਗੋਂ ਕਾਨੂੰਨ-ਕੁਦਰਤ (ਨੀਤੀ ਬਣਕੇ ਸੰਸਾਰ ਨੂੰ ਬੰਮਣ ਦਾ ਕੰਮ ਦੇਣ ਲੱਗ ਪਏ ! ਹੁਣ ਉਹ ਕਰਮ ਆਪਣੀ ਭਿਆਨਕ ਸਕਲ ਬਦਲ ਕੇ ਸੋਹਣੇ ਹੂਪ ਵਾਲੇ ਭਾਵ 'ਨੀਤੀ' ਬਣਕੇ ਆ, ਗਏ । ਫਿਰ ਧਰੂ ਜੀ ਕੌਣ ਹਨ ਤੇ ਉਨ੍ਹਾਂ ਨੂੰ ਬ੍ਰਹਮੰਡ ਦੀ ਨਾਭੀ ਕਿਉਂ ਆਖਦੇ ਹਨ ? ਉੱਤਰ ਹੈ ਜੁ ਸਾਰਾ ਸੰਸਾਰ ਇੱਕ ਚੱਕਰ ਹੈ ਤੇ 'ਧਰੂ ਮਾਨੋ ਸੰਸਾਰ ਸੰਸਾਰ-ਚੱਕਰ ਧੂਰਾ' (Axle) ਹੈ । ਜੇ ਕਿਸੇ ਗੱਡੀ ਵਿੱਚ ਹੋਰ ਸਭ ਕੁਝ ਹੋਵੇ ਪਰ ਅੰਦਰਲਾ 'ਧੂਰਾ' ਨ ਹੋਵੇ ਤਾਂ ਗੱਡੀ ਕੀਕੂੰ ਚੱਲ ਸਕਦੀ ਹੈ ? ਹੋਰ ਵੇਖੋ— ਪਹੀਆਂ ਚੱਕਰ ਲਾਂਦਾ ਹੈ, ਅਗਾਂਹ ਪਿਛਾਂਹ ਟੁਰਦਾ ਹੈ, ਪਰ ਧੂਰਾ ਆਪਣੀ ਜਗ੍ਹਾ ਨਿਹਚਲ ਹੈ । ਇਸੇ ਕਰਕੇ ਤਾਂ ਇਸ ਨੂੰ ਧਰੂ ਆਖਦੇ ਹਨ ਕਿਉਂਕਿ ਧਰੂ ਤਾਰਾ (Pole-Star) ਉਥੇ ਦਾ ਉਥੇ ਸਥਾਪਨ ਹੈ, ਭਾਵੇਂ ਹੋਰ ਸਾਰਾ ਬ੍ਰਹਮੰਡ ਇਰਦ ਗਿਰਦ ਪੁਰਨ ਚੱਕਰ ੨੪ ਘੰਟਿਆਂ ਵਿੱਚ ਲਾ ਜਾਂਦਾ ਹੈ । ਆਉ ਹੁਣ ਜ਼ਰਾ ਪਿਛਾਂਹ ਮੁੜਕੇ ਤੱਕੀਏ ਤੇ 'ਹੁਕਮ' (ਸੁ-ਰੁਚੀ ਤੇ ਕਰਮ) (ਸੁ-ਨੀਤੀ) ਦੀ ਰੱਸਾ-ਕਸੀ ਦਾ ਅੰਤਮ ਨਤੀਜਾ ਵੇਖੀਏ ਪਹਿਲੋਂ ਰੱਸਾ ਖਿਚਕੇ 'ਸੁ-ਰੁਚੀ' (ਲਿਵ) ਲੈ ਗਈ ਸੀ ਪਰ ਅੰਤ ਨੂੰ 'ਸੁ-ਨੀਤੀ' (ਕਰਮ) ਜਿੱਤ ਗਈ । ਗੁੱਝਾ ਭਾਵ ਇਹ ਹੈ ਜੁ ਜਦ ਤੌੜੀ ਅਗਿਆਨ ਹੈ ਤਦ ਤੌੜੀ ਕਰਮ-ਬੱਧ ਧਰੂ ਘਰੋਂ ਬਾਹਰ ਨਿਕਲਿਆ ਹੈ, ਤੇ 'ਨਾਮ' ਰੂਪੀ 'ਉੱਤਮ' ਦੀ ਲੋੜ ਹੈ । ਨਾਲੇ ਉਹੋ ਉਸ ਵੇਲੇ ਪ੍ਰਧਾਨ ਹੈ । ਪਰ ਜਦ ਸਿਮਰਨ ਦੁਆਰਾ ਸੋਝੀ ਹੋਈ ਤਾਂ ਫਿਰ ਉਹੋ ਧਰੂ ਸਜ-ਧਜ ਕੇ ਸੰਸਾਰ-ਤਖਤ ਉਪਰ ਬੈਠਕੈ ਰਾਜ ਕਰਦਾ ਹੈ । ਤਦ 'ਕਰਮ' ਪੰਚਿਆਨ ਹੋ ਜਾਂਦੇ ਹਨ । ਆਉ ਇਸ ਨੂੰ ਜ਼ਰਾ ਵਧੇਰੇ ਖਿੰਡਾਰੀਏ । 'ਉੱਤਮ' ਉੱਚਾ ਹੈ ਕਿ ਧਰੂ ਉੱਚਾ ਹੈ ? ਉੱਤਰ ਹੈ ਜੁ 'ਉੱਤਮ' ਸਚ-ਮੁਚ ਉੱਤਮ ਹੈ ਕਿਉਂਕਿ ਉਹ ਕਰਮ ਜੰਜਾਲ ਤੋਂ ਪਰੇ ਹੈ, ਉਹ ਤੁਰੀਆ-ਪਦ ਵਿੱਚ (Transcendent) ਹੈ । ਪਰ ਅਸੀਂ ਦੱਸ ਆਏ ਹਾਂ ਕਿ ਤੁਰੀਆ-ਪਦ ਹੋਕੇ ਵੀ ਹੁਕਮ-ਦੀ-ਕਾਰ ਲੋੜੀਂਦੀ ਹੈ, ਕਾਨੂੰਨ ਕੁਦਰਤ ਦੀ

ਅਧੀਨਤਾ ਲੱਡੀਦੀ ਹੈ। ਇਸ ਕਰਕੇ ਇੱਥੇ ਪਹੁੰਚਕੇ (ਕਰਮ-ਪੁੱਤ੍ਰ=ਨੀਤ) ਅੱਗੇ ਵਧ ਜਾਂਦੀ ਹੈ। ਯਾ ਇਉਂ ਆਖੋ,—

(ੴ) ਅਗਿਆਨ ਵੇਲੇ ਗਿਆਨ-ਰੂਪੀ 'ਉੱਤਮਾ' ਵੱਡਾ ਹੈ ਕਰਮ ਰੂਪੀ ਧਰੂ ਕੋਲੋ।

(ਅ) ਜਦ ਗਿਆਨ ਹੋਇਆ ਤਾਂ ਕਰਮ ਰੂਪੀ (Law) ਧਰੂ ਵੱਡਾ ਹੈ ਲਿਵ ਰੂਪੀ 'ਉੱਤਮ' ਕੋਲੋ।

ਇਨ੍ਹਾਂ ਦੋਹਾਂ ਵਿੱਚ ਰੱਸਾ-ਕਸ਼ੀ ਹੈ। ਕਦੀ (ੴ) ਜਿੱਤ ਜਾਂਦਾ ਹੈ, ਕਦੀ (ਅ) ਜਿੱਤਕੇ ਰੱਸਾ ਪਿਛਾਂਹ ਮੌੜ ਲੈਂਦਾ ਹੈ। ਇਹ ਕਸ਼-ਮਕਸ ਗੁਰਮੁਖਾਂ ਵਿੱਚ ਢੇਰ ਚਿਰ ਤੋੜੀ ਲੱਗੀ ਰਹਿੰਦੀ ਹੈ। ਜਦ ਵੈਰਾਗ ਜੇਰ ਕਰਦਾ ਹੈ ਤਾਂ ਉਹ ਘਰ ਛੱਡਕੇ ਨੱਸਣ ਦੀ ਕੋਸ਼ਿਸ਼ ਕਰਦਾ ਹੈ, ਜਦ ਅਗਿਆਨ ਸੀ ਤਾਂ ਘਰ ਵਿੱਚ ਖਚਤ ਸੀ। ਹੁਣ ਅੰਤਮ ਪ੍ਰਸ਼ਨ ਇਹ ਹੈ ਜੇ ਅਸਲੀ ਸੱਚੀ ਗੁਰਮੁਖ ਅਵਸਥਾ ਕਿਹੜੀ ਹੈ? ਉੱਤਰ ਹੈ—ਜਦ ਪ੍ਰਾਣੀ ਦਾ ਦਿਲ ਘੜੀ ਦੇ ਪੈਂਡੂਲਮ (Pendulum). ਵਾਂਗ ਇਧਰ ਉਧਰ ਨਾ ਭਟਕੇ ਸਗੋਂ ਤਰੱਕੜੀ (Balance) ਵਾਂਝ ਇੱਕ ਟਿਕ, ਇੱਕ ਸੇਧ ਵਿੱਚ ਸੁੱਧ ਹੋ ਜਾਵੇ। ਅਸਲ ਗੁਰਮੁਖ ਅਵਸਥਾ ਇਹ ਹੈ :—

ਸਹਜ

ਉੱਤਮ (ਗਿਆਨ)=ਧੂ (ਕਰਮ, Law)

ਸੁ-ਰੂਚੀ = ਸੁ-ਨੀਤੀ

(ਲਿਵ, ਹੁਕਮ)= (ਕਰਮ)

ਜਦ ਦੋਵੇਂ ਬਰਾਬਰ ਹੋ ਜਾਣ, ਜਦ ਤੱਕੜੀ ਦੇ ਦੋਵੇਂ ਪਲੜੇ ਏਕਤਾ ਵਿੱਚ ਆ ਜਾਣ, ਇਸ ਉੱਚਮ-ਉੱਚੀ, ਸੂਚਮ-ਸੂਚੀ ਅਤਿ ਮਿਠੜੀ, ਤੇਲਵੀ (Balanced) ਅਵਸਥਾ—ਦਾ ਨਾਮ ਸਹਜ-ਅਵਸਥਾ ਹੈ ਜਿਸ ਦਾ ਵਰਨਣ ਗੁਰੂ-ਮਹਾਰਾਜ ਜੀ ਨੇ ਇਉਂ ਕੀਤਾ ਹੈ:-

“ਸਹਜੇ ਜਾਗਣੁ ਸਹਜੇ ਸੋਇ ।

ਸਹਜੇ ਹੋਤਾ ਜਾਇ ਸੁ ਹੋਇ ।

ਸਹਜਿ ਬੈਰਾਗੁ ਸਹਜੇ ਹੀ ਹਸਨਾ ।

ਸਹਜੇ ਚੂਪ ਸਹਜੇ ਹੀ ਜਪਨਾ ॥੩॥

ਸਹਜੇ ਭੋਜਨੁ ਸਹਜੇ ਭਾਉ ।

ਸਹਜੇ ਮਿਟਿਓ ਸਗਲ ਦੁਰਾਓ ।

ਸਹਜੇ ਹੋਆ ਸਾਧੂ ਸੰਗੁ ।
 ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥
 ਸਹਜੇ ਗ੍ਰੀਹ ਮਹਿ ਸਹਿਜ ਉਦਾਸੀ ।
 ਸਹਜੇ ਦੁਬਿਧਾ ਤਨ ਕੀ ਨਾਸੀ ।
 ਜਾਕੈ ਸਹਿਜ ਮਨਿ ਭਇਆ ਅਨੰਦੁ ।
 ਤਾਕਉ ਭੇਟਿਆ ਪਰਮਾਨੰਦੁ ॥੫॥
 ਸਹਜੇ ਅੰਮ੍ਰਿਤੁ ਪੌਓ 'ਨਾਮੁ' ।
 ਸਹਜੇ ਕੀਨੇ ਜੀਅ ਕੇ ਦਾਨੁ ।
 ਸਹਜੇ ਕਥਾ ਸਹਿ ਆਤਮੁ ਰਸਿਆ ।
 ਤਾਕੈ ਸਾਂਗਿ ਅਖਿਨਾਸੀ ਵਸਿਆ ॥੬॥
 ਸਹਜੇ ਆਸਣੁ ਅਸਥਿਰੁ ਭਾਇਆ ।
 ਸਹਜੇ ਅਨਹਤ ਸਬਦੁ ਵਜਾਇਆ ।
 ਸਹਜੇ ਰੁਣ ਝੁਣ ਕਾਰੁ ਸੁਹਾਇਆ ।
 ਤਾਕੈ ਘਰਿ ਪਾਰਬ੍ਰਹਮੁ ਸਮਾਇਆ ॥੭॥
 ਸਹਜੇ ਜਾਕਉ ਪਰਿਓ ਕਰਮਾ ।
 ਸਹਜੇ ਗੁਰੁ ਭੇਟਿਓ ਸਚੁ ਪਰਮਾ ।
 ਜਾਕੈ ਸਹਜੁ ਭਇਆ ਸੋ ਜਾਣੈ ।
 ਨਾਨਕ ਦਾਸ ਤਾਕੈ ਕੁਰਬਾਣੈ ॥੮॥੩॥

(ਗਊੜੀ ਮ. ੫)

ਹਾਂ ਜੀ, ਸਹਜੇ ਹੀ ਹਸਣਾ ਤੇ ਵਸਣਾ, ਸਹਜੇ ਹੀ ਖਾਣਾ ਤੇ ਪੀਣਾ, ਸਹਿਜੇ ਹੀ
 ਪੰਨ ਦਾਨ, ਸਹਜੇ ਹੀ ਭਗਤੀ ਭਾਉ, ਸਹਿਜੇ ਹੀ ਚੁੱਪ ਚਾਪ, ਸਹਜੇ ਹੀ ਜਪ ਜਾਪ, ਸਹਜੇ
 ਹੀ ਰੁਣ ਝੁਣ ! ਇਹ ਇੱਕ ਐਸੀ ਅਤਿ-ਉੱਤਮ, ਤੋਲਵੀਂ ਪਦਵੀ ਹੈ ਜਿਸ ਵਾਸਤੇ ਸੁਰਿ
 ਨਰ ਮੁਨਿ ਜਨ ਲੋਚਦੇ ਹਨ । ਹਾਂ ਜੀ, ਬਸ ਇਸੇ ਵਿੱਚ ਤਾਂ ਅਨੰਦ, ਪਰਮਾਨੰਦ,
 ਲਿਵਲੀਨਤਾ ਮਗਨਤਾ ਹੈ । ਇੱਥੇ ਹੀ ਤਾਂ ਮੁਕਤੀ ਦੀ ਜੁਗਤੀ ਹੈ, ਇਹੋ ਤਾਂ ਸਹਜ
 ਸਮਾਧੀ ਹੈ ਜੋ ਸਦਾ ਸਦਾ ਰਹਿਣ ਵਾਲੀ ਅਸਥਿਰ ਹੈ, ਜੋ ਖਿੰਨ ਭੰਗਰ ਨਹੀਂ, 'ਬਾਲ
 ਰਹਿਤ ਅਨਕਾਲ ਸਰੂਪਾ' ਹੈ । ਇਹੋ ਤਾਂ ਸਿੱਖੀ ਦਾ ਮੁਖ-ਮੰਤਰ ਹੈ :—

ਧੰਨ ਧੰਨ ! ਸਹਜ ! ਧੰਨ ! ਧੰਨ !
 ਆਹਾ ! ਸਹਜ ! ਆਹਾ !

1. ਘਰ,

2. ਮਿਲਿਆ

3. ਸਹਜ ਅਵਸਥਾ ਉਪਰ ਹੋਰ ਵਧੇਰੇ ਚਾਨਣਾ 'ਵਾਹਿਕੁਰੁ ਦਰਸ਼ਨ' ਨਾਮੀ ਪੇਈ ਵਿੱਚ ਦੇਖੋ ।

ਵਾਹੋ ਵਾਹ ! ਸਹਜ ! ਵਾਹੋ ਵਾਹ !

ਵਾਹੋ ਵਾਹ ! ਸਹਜ ! ਵਾਹੋ ਵਾਹ !

ਹਾਂ ਜੀ, ਇਸ ਅਵਸਥਾ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਵੀ ਬਲ ਬਲ ਜਾਂਦੇ ਹਨ ।

“ਜਾਕੇ ‘ਸਹਜੁ’ ਭਇਆ ਸੋ ਜਾਣੋ ।

ਨਾਨਕ ਦਾਸ ਤਾਕੇ ਕੁਰਬਾਣੇ ।”

ਬਸ ਇਹ ਸੀਂ ਉਹ ਸਿੱਖਰ ਚੋਟੀ, ਓਹ ਠਿਕਾਣਾ, ਓਹ ਨਿਹਚਲ ਆਸਣ ਜਿਸ ਤੇ ਗੁਰਮੁਖ ਨੇ ਪਹੁੰਚਣ ਲਈ ਹਬਲੀ ਮਾਰੀ ਸੀ । ਇਥੇ ਪਹੁੰਚਕੇ ‘ਕਰਮ’ ਤੇ ‘ਹੁਕਮ’ ਇੱਕ ਹੋ ਜਾਂਦੇ ਹਨ, ਜਿਸ ਤਰ੍ਹਾਂ ਸਾਰੀਆਂ ਕਿਰਨਾਂ ਸੂਰਜ ਵਿੱਚ ਜਾ ਕੇ ਲੀਨ ਹੋ ਜਾਂਦੀਆਂ ਹਨ । ਇਸੇ ਅਵਸਥਾ ਵਿੱਚ ਜਾਕੇ ਪਤਾ ਲੱਗਦਾ ਹੈ ਜੁ ਵਾਹਿਗੁਰੂ ਜੀ ਕੀਕੁਣ ਆਪਣੇ ਹੁਕਮ ਨਾਲ ਸੰਸਾਰ ਕਲਾ ਚਲਾਂਦੇ ਹਨ, ਪਰ ਭਾਸਦਾ ਇਉਂ ਹੈ ਜੁ ਕਰਮਾਂ ਕਰਕੇ ਗਡੀ ਚਲ ਰਹੀ ਹੈ— (ਹੁਕਮਿ ਚਲਾਏ ਆਪਣੇ ਕਰਮੀ ਵਹੈ ਕਲਾਮ) । ਇਸ ਗਿਆਨ ਅਵਸਥਾ ਵਿੱਚ ਸੁਨਤਾ, ਵੈਰਾਗ, ਅਕੱਲਾਪਨ ਨਹੀਂ, ਇਹ ਤਾਂ ਸੰਸਾਰ ਵਿੱਚ ਰਹਿੰਦਿਆਂ, ਹਸਦਿਆਂ, ਚਲ ਰਹੀ ਹੈ—(ਹੁਕਮਿ ਚਲਾਏ ਆਪਣੇ ਕਰਮੀ ਵਹੈ ਕਲਾਮ) । ਇਸ ਗਿਆਨ ਅਵਸਥਾ ਵਿੱਚ ਸੁਨਤਾ, ਵੈਰਾਗ, ਅਕੱਲਾਪਨ ਨਹੀਂ, ਇਹ ਤਾਂ ਸੰਸਾਰ ਵਿੱਚ ਰਹਿੰਦਿਆਂ, ਹਸਦਿਆਂ, ਖੇਲਦਿਆਂ, ਖਾਂਦਿਆਂ, ਪੌਂਦਿਆਂ ਪਰ ਲਿਵਲੀਨ ਹੋਇਆਂ ਮਿਲਦੀ ਹੈ । ਏਥੇ ਪਹੁੰਚਕੇ ਕਰਮ ਤੇ ਹੁਕਮ ਇੱਕੇ ਹੀ ਢਾਲ ਦੇ ਦੋ ਫ਼ਬਵੇਂ ਪਾਸੇ (Matched sides) ਬਣ ਜਾਂਦੇ ਹਨ । ਹਾਂ ਜੀ ਇੱਥੇ ਅੱਪਤਕੇ ‘ਕਰਮ’ ਅਕਰਮ ਨਹੀਂ ਹੁੰਦੇ ਸਗੋਂ ਸਵਾ ਵਿੱਚ ਬਦਲ ਜਾਂਦੇ ਹਨ । ਉਹ ਸੇਵਾ ਨਹੀਂ ਜੋ ਸੇਵਾ ਦਾ ਮੇਵਾ ਮੰਗੇ । ਇਹ ਮੇਵਾ ਮੰਗਣਾ ਤਾਂ ਅਗਿਆਨ ਤੋੜੀ ਹੀ ਸੀ । ਜਦ ਇਹ ਪਤਾ ਲਗ ਗਿਆ ਜੁ ਕਰਮ ਕਰਨਾ ਕਰਾਣਾ ਉਸ ਦਾ ਹੀ ਭਾਣਾ ਹੈ ਤਾਂ ਫਿਰ ਭਾਣਾ ਛੱਡਕੇ ਮੂੰਹ-ਮੰਗੇ ਚਿਤਵਣੇ ਚਿਤਵਣਾ ਮੂੜ੍ਹਤਾ ਹੈ । ਭਾਣੇ ਵਿੱਚ ਤਖਤ ਵਡਿਆਈਆਂ, ਭਾਣੇ ਵਿੱਚ ਭੀਖ ਉਦਾਸ ਬਰਾਬਰ ਹੈ, ਭਾਣੇ ਵਿੱਚ ਰਾਜ ਪਾਟ, ਦਰਬਾਰ, ਤੇ ਭਾਣੇ ਵਿੱਚ ਘਾਹ ਕੱਟਕੇ ਨਿਰਬਾਹ ਕਰਨਾ ਇੱਕ ਸਮਾਨ ਹੈ, ਭਾਣੇ ਵਿੱਚ ਸੁਖ ਤੇ ਦੁੱਖ ਵਿਰੋਧੀ ਗੱਲਾਂ ਨਹੀਂ ਕਿਉਂ ਕਿ ਇਹ ਦੋਵੇਂ ‘ਸ਼ਬਦ’ ਦੇ ਚਿੱਟੇ ਕਾਲ ਪਰਛਾਵੇਂ ਹਨ । ਇਸ ਆਤਮ ਭੇਦ, ਸਬਦ ਭੇਦ (mystery of name) ਦੀ ਪ੍ਰਾਪਤੀ ਵਿੱਚ ਹੀ ਤਾਂ ਪਰਮ ਸੁਖ-ਮੁਕਤੀ ਹੈ :—

‘ਸੁਖ ਕਉ ਮਾਗੋ ਸਭੁ ਕੇ ਦੁਖੁ ਨ ਮਾਗੈ ਕੋਇ ।

ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝੁ ਨ ਹੋਇ ।

ਦੁਖ ਸੁਖੁ ‘ਸਮ’ ਕਰਿ ਜਾਣੀਅਹਿ ‘ਸਬਦਿ’ ‘ਭੇਦ’ ਸੁਖੁ ਹੋਇ ॥੫॥

(ਸ੍ਰੀ ਰਾਗ ਮ: ੧)

ਆਉ ਜਗਾ ਹੁਣ ਪਿਛਾਂਹ ਮੁੜਕੇ ਤੱਕੀਏ ਤੇ ਵੇਖੀਏ ਜੁ ‘ਮੁਕਤੀ’ ਕਿਸ ਵਿੱਚ ਹੈ ।

ਮੁਕਤੀ ਇਸ ਵਿੱਚ ਨਹੀਂ ਜੁ ਇਸ ਸੰਸਾਰ ਤੋਂ ਅੱਡਰੇ ਹੋ ਬੈਠੀਏ, ਯਾਂ 'ਬੈਕੁਣ' ਵੱਲ ਨੱਸ ਜਾਈਏ, ਯਾਂ ਕਿਸੇ ਗੁਫਾ ਯਾਂ ਕਦਰਾ ਵਿੱਚ ਵੜ ਜਾਈਏ। ਮੁਕਤੀ ਤਾਂ ਸਬਦ-ਜੁਗਤੀ ਨੂੰ ਫੜਨ ਵਿੱਚ ਹੈ। ਪਰ ਫੜਨਾ ਹੀ ਕਾਫ਼ੀ ਨਹੀਂ, ਫਿਰ ਸਬਦ-ਵਿਚਾਰ (ਸਬਦ=ਬ੍ਰਹਮ, ਵਿਚਾਰ=ਗਿਆਨ, ਇਸ ਕਰਕੇ ਸਬਦ-ਵਿਚਾਰ=ਬ੍ਰਹਮ-ਗਿਆਨ) ਵਿੱਚ ਹੈ, ਭਾਵ ਉਸ ਅੰਗਮਵੀਂ ਸੱਤਾ ਦੇ ਅਨੁਭਵ ਕਰਨ ਵਿੱਚ ਤੇ ਉਸ ਦੇ ਉਪਰ 'ਤੱਤ ਵਿਚਾਰ' ਕਰਨ ਉਪਰ ਹੈ। ਜਦ ਇਹ ਵਿਚਾਰ ਅਸਾਂ ਕੀਤੀ, ਜਦ ਸਿਮਰਨ ਦੁਆਰਾ ਉਸ ਅੰਗਮੀ ਤ੍ਰਾਣ ਨੂੰ ਪਾਇਆ ਤਾਂ ਪਤਾ ਲੱਗਾ ਜੁ ਵਾਹਿਗੁਰੂ ਤਾਂ ਸਾਡੇ ਹੀ ਅੰਦਰ ਹੈ, ਇਸ ਦੁਨੀਆਂ ਦੇ ਹੀ ਵਿੱਚ ਹੈ, ਮਾਨੌਂ ਇਸ ਦਾ ਤਾਣਾ ਪੇਟਾ ਹੈ। ਭਾਵ ਇਹ ਹੈ ਕਿ ਜੋ ਕਮ (Duty) ਕਿਸੇ ਦੇ ਹਿੱਸੇ ਆਈ ਹੈ ਉਹ ਵੱਜ ਕੇ ਕਰੋ, ਇਹ ਨਹੀਂ ਜੁ ਆਪਣਾ ਕੰਮ ਛੱਡਕੇ ਘਾ ਕੱਟਣਾ ਹੀ ਸੁਰੂ ਕਰ ਦੇਵੋ। ਪਰ ਇਹ ਚੇਤੇ ਰੱਖਣਾ ਹੈ ਕਿ ਜੋ ਘਾ ਕੱਟਦਾ ਹੈ ਉਸ ਨੂੰ ਅਸਾਂ ਇਸ ਕਰਕੇ ਦੁਰਕਾਰਨਾ ਨਹੀਂ ਕਿ ਉਹ ਘਾਹੀ ਹੈ। ਇਹ ਸਭੇ ਕੰਮ ਵੰਡੇ ਹੋਏ ਹਨ, ਕੂੜਾ ਵੀ ਕਿਸ ਨੇ ਹੁੰਝਣਾ ਹੀ ਹੈ। ਜੋ ਇਸ ਫੁਰਮਾਨ ਨੂੰ ਸਿਰ ਮੱਥੇ ਉਪਰ ਰੱਖਕੇ ਵਾਹਿਗੁਰੂ ਜੀ ਦੇ ਹੁਕਮ ਦੀ ਪਾਲਣਾ ਕਰਦਾ ਹੈ ਉਹ ਨਿੱਤ ਚੜ੍ਹਦੀਆਂ ਕਲਾਂ ਵਿੱਚ ਰਹਿੰਦਾ ਹੈ। ਇਸ ਅਵਸਥਾ ਵਿੱਚ ਅਪੜਕੇ ਹੀ ਤਾਂ ਉਹ ਗਾਂਦਾ ਹੈ ਜੁ ਹੇ ਵਾਹਿਗੁਰੂ ਜੀ ਅੱਜ ਤੋਂ ਮੈਨੂੰ ਤੁਹਾਡੀ ਆਗਿਆ ਮਿੱਠੀ ਲੱਗਣ ਲਗ ਪਈ ਹੈ :—

ਮੀਠੀ ਆਗਿਆ 'ਪਿਰ ਕੀ ਲਾਗੀ ।

*ਸਉਕਨਿ ਘਰ ਕੀ ਕੰਤਿ ਤਿਆਗੀ ।

ਪ੍ਰਿਅ ਸੋਹਾਗਨਿ ਸੀਗਰਿ ਕਰੀ ।

ਮਨ ਮੇਰੇ ਕੀ ਤਪਤਿ ਹਰੀ ॥੧॥

ਭਲੋ ਭਇਓ ਪ੍ਰਿਅ 'ਕਹਿਆ ਮਾਨਿਆ ।

ਸੁਖ-'ਸਹਜ' ਇਸ 'ਘਰ ਕਾ ਜਾਨਿਆ ॥ਰਹਾਉ॥

ਹਉ 'ਬੰਦੀ ਪ੍ਰਿਅ ਖਿਜਮਤਦਾਰ ।

ਉਹੁ ਅਬਿਨਾਸੀ ਅਗਮ ਅਪਾਰ ।

ਲੇ ਪਖਾ ਪ੍ਰਿਅ ਝਲਉ ਪਾਏ ।

ਭਾਗਿ ਗਏ ਪੰਚ ਦੂਤ 'ਲਾਵੇ ॥੨॥

ਨਾ ਮੈ ਕੁਲੁ ਨਾ ਸੋਭਾਵੰਤ ।

ਕਿਆ ਜਾਨਾ ਕਿਉ ਭਾਨੀ ਕੰਤ ।

ਮੋਹਿ ਅਨਾਬ ਗਰੀਬ ਨਿਮਾਨੀ ।

ਕੰਤ ਪਕਰਿ ਹਮ ਕੀਨੀ ਰਾਨੀ ॥੩॥

1 ਬਰਾਬਰ, ਭਾਣੇਂਵਿਚ ਲੀਨ ਕਰੀਏ। 2 ਨਾਮ ਦੀ ਅੰਗਮਵੀਂ ਅਨਹਤ ਛੋਹ ਨਾਲ ਸੁਖ ਹੈ। 3 ਵਾਹਿਗੁਰੂ
4 ਮਾਇਆ-ਵਸ ਬੁਧੀ। 5 ਭਾਣਾ। 6 ਘਰ = ਸੌਦਰ, ਸੇ ਘਰ ਭਾਵ ਵਾਹਿਗੁਰੂ ਜੀ ਦੇ ਸਚ ਬੰਡ ਦਾ।

ਜਬ ਮੁਖ ਪ੍ਰੀਤਮੁ ਸਾਜਨੁ ਲਾਗਾ ।
ਸੂਖ 'ਸਹਜ' ਮੇਰਾ ਧਨੁ ਸੇਹਾਗਾ ।
ਕਹੁ ਨਾਨਕ ਮੇਰੀ ਪੂਰਨ ਆਸਾ ।
ਸਤਿਗੁਰ ਮੇਲੀ ਪ੍ਰਭ ਗੁਣ-ਤਾਸਾ³ ॥-॥੧॥੯੫॥

(ਆਸਾ ਮ: ੫)

ਹਾਂ ਜੀ, ਇਹ ਡਾਢੀ ਮਿੱਠੀ ਅਮੋਲਕ ਅਵਸਥਾ ਹੈ । ਇਸਦਾ ਨਿਰੂਪਣ ਕਰਨਾ ਅਤਿਅੰਤ ਮੁਸ਼ਕਲ ਹੈ । ਜੇ ਕੋਈ ਮੇਰੇ ਕੋਲੋਂ ਪ੍ਰਛੇ ਤਾਂ ਰੋਮ ਰੋਮ ਦੁਆਰਾ ਗਾ ਕੇ ਇਉਂ ਆਖਾਂਗਾ—ਮੀਠੀ ਮੀਠੀ ਆਗਿਆ' 'ਮੀਠੀ ਆਗਿਆ' ਮੀਠੀ ਮੀਠੀ ਆਗਿਆ..... ਪਿਰ ਕੀ ਲਾਗੀ ਜੀ ਰਾਮਾ'—ਉਹੋ ਧੁਨੀ ਜੇ ਸਾਡੀਆਂ ਭੇਣਾਂ ਕਦੀ ਕਦੀ ਧਰਮਸਾਲਾਂ ਵਿੱਚ ਇੱਕ ਸੁਰ ਵਿੱਚ ਮਧੁਰ-ਬੈਨ ਨਾਲ ਗਾਉਂਦੀਆਂ ਹਨ, ਪਰ ਇੱਕ ਮੂੰਹ ਨਾਲ ਨਹੀਂ, ਰੋਮ ਰੋਮ ਨਾਲ !!

ਫਿਰ ਇਹ ਆਖਣਾ ਕੀ ਕਿ ਸਾਨੂੰ ਭਵ-ਸਾਗਰ ਵਿਚੋਂ ਤਾਰ ਲਓ ? ਤਾਰੇ ਤਾਂ ਕੋਈ ਤਦ ਜੇ ਅਸੀਂ ਕਦੀ ਉਸ ਤੋਂ ਭਿੰਨ ਹੋਈਏ, ਕਦੀ ਉਸ ਵਾਹਿਗੁਰੂ ਜੀ ਨੇ ਸਾਨੂੰ ਆਪਣੇ ਤੋਂ ਵਿਛੇਤ੍ਰਿਆ ਹੋਵੇ । ਇਹ ਵਿਛੇਤ੍ਰਾ ਤਾਂ ਅਗਿਆਨ ਕਰਕੇ ਭਾਸਦਾ ਸੀ, ਜਦ ਤੇੜੀ ਅਸਾਂ ਸਬਦ ਰੂਪੀ ਤੱਤ (Logos) ਨੂੰ ਨਹੀਂ ਪਕਤਿਆ ਸੀ । ਜਦ ਪਕਤਿਆ ਤਦ ਇਹੋ ਸੰਸਾਰ-ਬੈਕੂਠ ਬਣ ਗਿਆ, ਹੋਰ ਦੂਜੇ ਸੁਰਗ ਦੀ ਹੁਣ ਲੋੜ ਨਹੀਂ । ਫਿਰ ਕੰਮ ਕਰਨਾ ਇਤਨਾ ਹੀ ਜ਼ਰੂਰੀ ਹੋ ਗਿਆ ਜਿਤਨਾ ਕਿ ਸੂਰਜ ਵਾਸਤੇ ਜ਼ਰੂਰੀ ਹੈ ਰੇਜ਼ ਚੜ੍ਹਨਾ । ਫਿਰ ਪਰ੍ਹਾਂ ਹੋਕੇ, ਦੂਰਾਡੇ ਬਹਿਕੇ ਵੇਖਣਾ ਸਾਡਾ ਮੰਤਵ ਨਹੀਂ, ਸਗੋਂ ਇਸ ਸੰਸਾਰ-ਚੱਕਰ ਨੂੰ ਚੰਗੀ ਤਰ੍ਹਾਂ ਚਲਾਣਾ ਸਾਡਾ ਧਰਮ ਬਣ ਜਾਂਦਾ ਹੈ । ਇਸੇ ਕਰੋਕੇ ਕਬੀਰ ਜੀ ਨੇ ਲਿਖਿਆ ਹੈ ਜੁ 'ਤਰਨ' ਯਾ 'ਤਾਰਨ' ਇਹ ਦੋ ਅੱਖਰ ਤਾਂ ਅਗਿਆਨ ਅਵਸਥਾ ਦੇ ਵਾਚਕ ਹਨ । ਜਦ 'ਤੱਤ (ਸਬਦ=ਨਾਮ=Logos) ਨੂੰ ਅਨੁਭਵ ਕੀਤਾ ਤਾਂ ਫਿਰ ਇੱਥੇ ਹੀ ਕਰਮ ਕਰਦਿਆਂ ਹਸਦਿਆਂ ਵਸਦਿਆਂ ਮੁਕਤੀ ਹੈ :—

ਰਾਮਾ ਮੌਕਉ ਤਾਰਿ ਕਹਾ 'ਲੈ ਜਈ ਹੈ । ।
ਸੋਧਉ ਮੁਕਤਿ ਕਹਾ ਦੇਉ ਕੈਸੀ ।
ਕਰਿ ਪ੍ਰਸਾਦੁ ਸੋਹਿ ਪਾਈ ਹੈ ॥੧॥ ਰਹਾਉ ॥
ਤਾਰਨ ਤਰਨੁ ਤਬੈ ਲਗ ਕਹੀਐ
ਜਬ ਲਗੁ 'ਤਤੁ' ਨ ਜਾਨਿਆ ।

1 ਵਾਹਿਗੁਰੂ ਦੀ ਮੈਂ ਹੁਣ ਬੰਧੀ ਹਾਂ; ਜੋੜੇ ਬਰਦਾਰ । 2 ਕਾਮ ਕ੍ਰੋਧੁ ਆਦਿ ਚੰਦਰ । 3 ਗੁਣਾਂ ਦੇ ਖੜਾਨੇ ਵਾਹਿਗੁਰੂ ਜੀ ਨਾਲ । 4 ਕਿਸੇ ਬੈਕੂਠ ਵਿੱਚ ਮੈਂ ਹੁਣ ਨਹੀਂ ਜਾਣਾ ਚਾਹੁੰਦਾ, ਇਹੋ ਤਾਂ ਬੈਕੂਠ ਬਣ ਗਿਆ ਹੈ ।

ਅਥ ਤਉ ਵਿਸ਼ਲ ਭਏ ਘਟ ਹੀ ਮਹਿ
ਕਹਿ ਕਬੀਰ ਮਨੁ ਮਾਨਿਆ ।

(ਮਾਰੂ ਕਬੀਰ ਜੀ)

ਭਾਵ ਮੈਨੂੰ ਮੁਕਤੀ ਦੇਣ ਵਾਸਤੇ ਵਾਹਿਗੁਰੂ ਜੀ ! ਤੁਸਾਂ ਬਾਹਰ ਕਿਥੇ ਖੜਨਾ ਹੈ ?
ਜੋ ਮੁਕਤੀ ਇਸ ਸੰਸਾਰ ਵਿਚ ਰਹਿੰਦਿਆਂ ਹੀ ਮੈਂ 'ਨਾਮਾ' ਵਿੱਚ ਪਾਈ ਹੈ ਓਹ ਹੋਰ ਕਿਥੇ
ਮਿਲਣੀ ਹੈ ? ਇਹ 'ਜੀਵਨ ਮੁਕਤ' ਅਵਸਥਾ ਅਤੀ ਉੱਤਮ ਹੈ । ਇਥੇ ਅਵਸਥਾ ਅਤੀ
ਉੱਤਮ ਹੈ । ਇਥੇ ਅੱਪੜਕੇ ਕਰਮ (Law) ਤੇ ਧਰਮ (Religion) ਸੁਖ ਤੇ ਦੁਖ, ਕਾਲ
ਤੇ ਅਕਾਲ ਦੋਵੇਂ ਇਉਂ ਮਿਲਦੇ ਹਨ ਜਿਉਂ ਗੰਗਾ ਜਮਨਾ ਮਿਲਕੇ ਇੱਕੋ ਇੱਕ ਹੋ
ਜਾਂਦੀਆਂ ਹਨ ! 'ਧੂ' ਪਦ ਨੀਤੀ (Law) ਵਾਚਕ ਹੈ । ਭਾਵ ਉਹ ਕਾਲ ਕਲਾ ਦਾ
ਨਿਹਚਲ ਧੂਰਾ (unmovable axle) ਹੈ ! ਤੇ 'ਉਤਮ' ਪਦ ਸੁੱਧ ਅਕਾਲ ਵਾਚਕ
ਹੈ । ਪਰ ਕੀ ਸਾਨੂੰ ਪਤਾ ਨਹੀਂ ਜੁ ਇਹ ਦੋਵੇਂ 'ਕਾਲ' ਤੇ 'ਅਕਾਲ' ਲੋੜੀਂਦੇ ਹਨ :—

"ਕਾਲੁ" "ਅਕਾਲੁ" ਖਸਮੁ ਕਾ ਕੀਨਾ
ਇਹੁ ਪਰਪੰਚੁ" ਬਧਾਵਨੁ ।

(ਮਾਰੂ ਕਬੀਰ ਜੀ)

। ਇਸ ਤਰ੍ਹਾਂ ਕਾਲ ਅਕਾਲ ਨੇ ਮਿਲਕੇ ਸੰਸਾਰ ਨੂੰ ਬੰਨ੍ਹ ਰੱਖਿਆ ਹੈ, ਨਹੀਂ ਤਾਂ ਖੈਰੂ ਖੈਰੂ ਹੋ ਜਾਵੇ ।

ਸ

ਗੁਰਮਤ ਦੀ ਸੱਚ-ਖੰਡੀ ਪਉੜੀ
‘ਨਾਮ’

‘ਨਾਮ’ ਸੁਣਨਾ ਤੇ ਮੰਨਨਾ !!
ਸੁਣਨ ਮੰਨਣ ਵਿਚ ਖਾਈ !!!

ਕਾਂਡ ੧੯—੧੭

ਗੁਰਮਤ ਦੀ ਸੱਚੀ, ਸੁਨਹਿਰੀ ਪਉੜੀ ‘ਨਾਮ’ ਹੈ ਜੋ ਪਵਿੱਤਰਤਾ ਤੇ ਪ੍ਰੀਤੀ ਦਾ ਸਿੱਟਾ ਹੈ, ਤੇ ਜਿਸ ਦਾ ਇਕ ਚਿੰਨ੍ਹ ‘ਸਿਮਰਨ’ ਯਾਂ ‘ਲਿਵ’ ਹੈ। ਇਸ ਪਉੜੀ ਰਾਹੀਂ ਮਨੁੱਖ ‘ਪੰਜੇ-ਖੰਡ’ ਟਪਦਾ ਟਪਦਾ ਐਸੀ ਟੀਸੀ ਉਪਰ ਜਾ ਅਪੜਦਾ ਹੈ ਜਿਥੇ ਜਾ ਕੇ ਉਹ ਆਦਮੀ ਨਹੀਂ, ਦੇਵ-ਰੂਪ (Transfiguration) ਹੋ ਜਾਂਦਾ ਹੈ।

‘ਨਾਮ’ ‘ਸੁਣਨ’ (ਬਾਵ ਅਨੁਭਵ) ਕਰਨ ਵਿਚ ਤੇ ਅੰਤ ਨੂੰ ਅਪਣੇ ਉਪਰ ਵਰਤਣ (ਮੰਨਣ) ਵਿਚ ਵੀ ਵੱਡੀ ਵਿੱਖ ਅਜੇ ਵੀ ਸੂਖਮ ਜਿਹਾ ਭਰਮ ਸਾਡੀਆਂ ਅੱਖਾਂ ਅੱਗੇ ਇੰਦਰ-ਜਾਲ ਵਾਂਝ ਵਿਛਾਈ ਰਖਦੀ ਹੈ। ਜਦ ਇਹ ਸੂਖਮ-ਪੜਦਾ ਵੀ ਫਟਦਾ ਹੈ ਤਾਂ ‘ਖਾਲਸਾ’ ਬਣਕੇ ਨਿਰਭਉ ਨਿਰਵੈਰ ਹੋ ਜਾਂਦੇ ਹਾਂ।

੧੬

੧. ਨਾਮ ਸੁਣਨਾ ਤੇ ਮੰਨਣਾ

੨. ਅਸ਼ਵਨੀ ਕੁਮਾਰ ਕੌਣ ਹਨ ?

੩. ਸੱਚੇ ਯੋਧੇ ਕੌਣ ਹਨ ?

"ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤ ਆਈ ॥

ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥"

(ਸਾਰੰਗ ਦੀ ਵਾਰ)

ਇਹ ਗੱਲ ਪਿਛੇ ਸਪਸ਼ਟ ਹੋ ਚੁਕੀ ਹੈ ਜੇ ਸਾਡਾ ਆਦਰਸ਼ 'ਮੁਕਤੀ' ਨਹੀਂ, 'ਜੁਗਤੀ' (ਜੁੜਨਾ) ਹੈ; ਭਾਵ ਰੱਬੀ-ਜੋਤ ਨਾਲ ਜੁੜਨਾ। ਪਰ ਕੀ ਇਹ ਤੌੜ-ਜੋੜ ਛੂ-ਮੰਤਰ ਵਾਂਝ ਝੱਟ ਹੋ ਜਾਂਦਾ ਹੈ ? ਹੁਣ ਅਸਾਂ, ਇਸ ਗੱਲ ਨੂੰ ਵਿਚਾਰਨਾ ਹੈ ਕਿਉਂਕਿ ਸਾਰਾ

1 "The Aswins", says Muir, "have been a puzzle to the oldest commentators who have differed widely in their explanations. According to different interpretations quoted in the Nirukta, they were 'heaven & earth,' 'two kings, performers of holy acts'. It seems to be the opinion of Yaska that the Aswins represent the transition from darkness to light, when the intermingling of both produces that inseparable duality expressed by the twin nature of these deities. And this interpretation is the best that can be give of the character of the cosmical Aswins. They are young, yet also ancient, beautiful, bright, swift etc., and their negative character, the result of alliance of light with darkness is expressed by *dassa*, the destroyer and also by the two negatives in the compound *nosatya* (*na+a+satya*), i. e. not untrue i. e. truthful."

— P. 31 Dowson's Hindu Classical Dictionary,

ਅਸੀਂ ਇਸ ਲੇਖ ਵਿੱਚ ਅਸ਼ਵਨੀ ਕੁਮਾਰਾਂ ਦਾ ਵਾਸਤਵਿਕ ਰੂਪ ਦੱਸਿਆ ਹੈ, ਉਹ 'ਨਾਮ ਸੁਣਨ' ਤੇ 'ਮੰਨਣ' ਦੇ ਵਿਚਕਾਰ ਆਉਂਦੇ ਹਨ ਤੇ ਮਾਇਆ ਦਾ ਅਖੀਰਲਾ ਲੇਸ਼ ਸਾਡੇ ਮਨ ਤੋਂ ਦੂਰ ਕਰਦੇ ਹਨ, ਸਾਡਾ ਭਰਮ ਤੇ ਭੇ ਦੂਰ ਕਰ ਕੇ ਸਾਨੂੰ "ਨਿਰਭਉ ਨਿਰਵੈਰ" ਬਣਾਉਂਦੇ ਹਨ। ਇਸੇ ਕਰਕੇ ਉਨ੍ਹਾਂ ਨੂੰ

(ਬਾਕੀ ਵੇਖੋ ਸਫ਼ਾ 191 ਦੇ ਹੇਠਾਂ)

ਲਾਭ 'ਵਿਚਾਰ ਵਿੱਚ ਹੀ ਹੈ, ਭਾਵੇਂ ਕਿਸੇ ਨੂੰ 'ਨਾਮ' ਦੀ ਅਗੰਮ-ਦਾਤ ਵੀ ਮਿਲ ਜਾਵੇ ਪਰ ਜਦ ਤੋੜੀ ਉਸ ਵਿੱਚ ਵਿਚਾਰ ਨਹੀਂ ਜੁ ਮੈਨੂੰ ਕੀ ਲੱਭਾ ਹੈ ਤਦ ਤੋੜੀ ਉਹ ਦਾਤ ਕਿਸੇ ਹੱਦ ਤੋੜੀ ਨਿਸਫਲ ਜਾਂਦੀ ਹੈ; ਜੀਕਣ ਕਿਸੇ ਬਾਲਕ ਦੇ ਹੱਥ ਲਾਲ-ਹੀਰਾ ਚਾਰੱਖੀਏ, ਪਰ ਬਾਲੜ੍ਹ ਨੂੰ 'ਲਾਲ' ਨਾਲੋਂ ਸਗੋਂ ਲਾਲ-ਬੈਰ ਪਿਆਰਾ ਹੈ, ਕਿਉਂਕਿ ਬਾਲਕ ਵਿਚ ਵਿਚਾਰ ਨਹੀਂ। ਇਸੇ ਤਰ੍ਹਾਂ 'ਨਾਮ' ਦੀ ਪਰਖ, 'ਨਾਮ' ਦੀ ਸੋਝੀ ਦੀ ਵੀ ਲੋੜ ਹੈ, ਤੇ ਇਸੇ ਕਰਕੇ ਗੁਰੂ ਮਹਾਰਾਜਾ ਜੀ ਨੇ ਹੁਕਮ ਦਿਤਾ ਹੈ ਜੁ 'ਨਾਮ' ਦੀ ਦਾਤ ਅਭਿਲਾਸੀ ਨੂੰ ਹੀ ਵੰਡਣੀ ਚਾਹੀਦੀ ਹੈ, ਜਣੇ ਖਣੇ ਨੂੰ ਨਹੀਂ, ਕਿਉਂਕਿ ਜੋ ਕਾਮੀ, ਮਾਇਕੀ ਪੁਰਸ਼ ਹੈ ਉਸ ਨੂੰ ਤਾਂ ਮਾਇਆ ਦਾ ਲਾਲ-ਬੈਰ ਮਿੱਠਾ ਲੱਗਦਾ ਹੈ, ਉਸ ਨੂੰ ਨਾਮ ਦਾ ਅਮਰ ਫਲ ਪਿਆਰਾ ਨਹੀਂ। ਸੋ ਹੋ ਸਕਦਾ ਹੈ ਜੁ ਅਜਿਹੇ ਆਦਮੀ ਨੂੰ ਨਾਮ ਦਿਤਿਆਂ ਉਹ ਕੌਡੀ ਮੁੱਲ ਵੀ ਨਾ ਪਾਵੇ। ਪਰ ਜੋ ਗਾਹਕ 'ਨਾਮ' ਦਾ ਆ ਲੱਭੇ ਤਾਂ ਇਹ ਹੀਰਾ, ਇਹ ਲਾਲ, ਇਹ ਰਤਨ ਲੱਖਾਂ ਤੋਂ ਵੀ ਸਵਾਏ ਮੁੱਲ ਪਰ ਜਾਂਦਾ ਹੈ—

ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ 'ਸਹਯੋ ਜਾਇ ॥
ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ 'ਲਾਖ ਵਿਕਾਇ ॥

(ਸਾਹਿਬ ਮ: ੧)

ਇਸ ਕਰਕੇ ਲੋੜ ਹੈ ਪਾਰਖੁ-ਅੱਖਾਂ ਦੀ, ਲੋੜ ਹੈ ਪਾਰਖੁ ਦਿਲਾਂ ਦੀ, ਲੋੜ ਹੈ ਪਾਰਖੁ ਬੁੱਧੀ ਦੀ, ਕਿਉਂਕਿ ਅੱਖਾਂ ਨੇ ਬਾਹਰੋਂ ਤੱਕ ਕੇ ਇਸ ਨੂੰ ਅੰਦਰ ਲਿਆਉਣਾ ਹੈ,

(ਸਫ਼ਾ ੧੯੦ ਦੇ ਫੁਟ ਨੋਟ ਦੀ ਬਾਕੀ)

ਦੇਵਤਿਆਂ ਦੇ ਵੇਦ ਆਖਦੇ ਹਨ ਕਿ ਜਦ ਅਸੀਂ 'ਨਾਮ' ਆਪਣੇ ਅੰਦਰ ਅਨੁਭਵ ਕਰਦੇ ਹਾਂ ਤਾਂ ਵੀ ਮਾਇਆ ਸੂਖਮ ਰੂਪ ਵਿੱਚ ਜਾਡੇ ਅੰਦਰ ਆਉਂਦੀ ਹੈ। ਉਸ ਆਂਤੇ ਵੇਲੇ ਇਹ ਦੇ ਦੇਵੀ ਵੇਦ ਆ ਕੇ ਸਾਨੂੰ ਬਚਾਉਂਦੇ ਹਨ ਅਤੇ ਗੱਜਕੇ ਆਖਦੇ ਹਨ ਕਿ 'ਆਤਮਾ' ਜੋ 'ਨਾਮ' ਰਾਹੀਂ ਸਪੱਸ਼ਟ ਹੋ ਰਿਹਾ ਹੈ ਸਰਮੁਚ ਸੱਤ ਹੈ, ਅਸੱਤ ਨਹੀਂ। ਇਸੇ ਕਰਕੇ ਉਨ੍ਹਾਂ ਨੂੰ Na-a-Satya 'ਨਾ-ਆ-ਸਤ' ਵੀ ਆਖਦੇ ਹਨ, ਭਾਵ ਆਤਮਾ ਦੇ ਦ੍ਰਿੜ੍ਹ ਕਰਾਉਣ ਵਾਲੇ ਦੇਵੀ-ਵੇਦ-ਦੇਵੀ ਇਸ ਕਰਕੇ ਕਿਉਂਕਿ ਉਨ੍ਹਾਂ ਦਾ ਸੂਖਮ-ਰੂਪ ਨਹੀਂ। ਸੋਂ ਉਹ ਆਤਮਕ-ਰੂਪ ਵਾਲੇ ਹਨ।

ਪੱਛਮੀ ਵਿਦਵਾਨ ਇਸ ਵਾਸਤੇ ਇਨ੍ਹਾਂ ਦਾ ਰੂਪ ਨਹੀਂ ਲਿਖ ਸਕੇ ਕਿਉਂਕਿ ਇਹ ਬੁੱਧੀ ਦਾ ਵਿਸ਼ਾ ਨਹੀਂ ਇਹ ਤਾਂ ਆਤਮਕ-ਬੰਡਲ ਦੇ ਦੋ ਸਦ-ਨਵ-ਜੀਵਨ ਵਾਲੇ ਵੇਦ ਹਨ-ਭਾਵ ਇਹ ਮਾਇਕ-ਜੀਵ ਨੂੰ, ਜੋ 'ਮੁਰਦਾ' ਹੈ, ਸਦਾ ਲਈ ਸਵਾਧਾਨ ਕਰਨ ਲਈ ਦੋ ਵਰਿਤਰ ਸ਼ਕਤੀਆਂ ਹਨ : 'ਨਿਰਭਉ ਤੇ ਨਿਰਵੰਚ' ਸ਼ਕਤੀਆਂ ਆਤਮਾ ਦਾ ਵੀ ਵਾਸਤਵਿਕ ਰੂਪ ਹਨ। ਇਸੇ ਕਰਕੇ ਇਹ ਖਾਲਸਾ-ਪੰਥ ਦੇ ਮੂਲ-ਮੰਤਰ "੧ਓ.....ਗੁਰ ਪ੍ਰਸਾਦਿ" ਵਿੱਚ ਹੀ ਆਉਂਦੇ ਹਨ।

1 ਚੜ੍ਹਰ ਬੇਦ ਮੁਖ ਬਚਨੀ ਉਚਰੇ ਅਗੇ ਮਹਲ੍ਹ ਨਾ ਪਾਈਐ।

ਬੁੱਧੇ ਨਾਹੀ ਏਕੁ ਸੁਧਾਖਗੁ, ਓਹੁ ਸਗਲੀ ਝਖ ਝਖਾਈਐ।

ਭਾਵ ਸਭ ਸੁਖ ਸਮਝਣ ਵਿਚ ਰੈ।

2 ਸਸਤਾ ਜਾਂਦਾ ਹੈ ਜੇ ਪਾਰਖੁ ਨਾ ਹੋਵੇ। 3 ਜੇ ਗਾਹਕ ਹੋਵੇ ਤਾਂ ਲੱਖਾਂ ਤੋਂ ਵਿਕਦਾ ਹੈ।

ਇਲ ਦੇ ਬਾਹਰੋਂ ਚੁੱਕ ਅੰਦਰ ਥਾਂ ਦੇਣੀ ਹੈ, ਤੇ ਅੰਤ ਨੂੰ ਵਿਚਾਰ ਵਾਲੀ ਬੁਧੀ ਨੇ ਅਨੁਭਵ ਕਰਨਾ ਹੈ ਜੁ ਮੇਰੇ ਅੰਦਰ ਕੀ ਸੌਮਾ ਯਾ ਅੰਮ੍ਰਿਤ ਆਇਆ ਹੈ। ਸੁਖ ਦੁਖ ਤਾਂ ਦੋਵੇਂ ਧੂਰ ਹੇਠਾਂ ਰਹਿ ਗਏ, ਜੀਕਨ ਟੋਏ-ਟਿੱਬੇ ਹੇਠਾਂ ਰਹਿ ਜਾਂਦੇ ਹਨ ਜੇਦ ਕਿ ਆਦਮੀ ਨਾਮ ਦੇ ਬਿਬਾਨ ਉਪਰ ਚੜ੍ਹ ਅਕਾਸ਼ ਵਿੱਚ ਉਡਾਰੀਆਂ ਮਾਰਦਾ ਹੈ। ਪਰ 'ਨਾਮ ਸੁਣਨ' ਤੇ 'ਨਾਮ ਮਨਣ' ਵਿੱਚ ਅਜਾਂ ਦੇਰ ਫਰਕ ਹੈ, ਇਤਨਾ ਜਿਤਨਾ ਕਿ ਚੰਨ ਤੇ ਸੂਰਜ ਵਿੱਚ ਪ੍ਰਭਤਾ ਯਾ ਜਾਹੋ-ਜਲਾਲ ਤੇ ਰੋਸ਼ਨੀ ਦਾ ਫਰਕ ਹੈ। ਇਸੇ ਕਰਕੇ ਗੁਰੂ ਬਾਬੇ ਜੀ ਨੇ ਸ੍ਰੀ. ਜਪੁਜੀ ਸਾਹਿਬ ਵਿੱਚ 'ਸੁਣਿਐ' ਤੇ 'ਮੰਨਿਐ' ਦੀਆਂ ਪਉੜੀਆਂ ਭਿੰਨ ਭਿੰਨ ਰਖੀਆਂ ਹਨ ਤੇ ਉਨ੍ਹਾਂ ਦੇ ਫੂੰਘੇ ਲੱਛਣ ਅੱਡ ਅੱਡ ਕਰਕੇ ਦਰਸਾਏ ਹਨ। ਪਰ ਇਥੇ ਇੱਕ ਗੱਲ ਅਸਾਂ ਚੇਤ ਰੱਖਣੀ ਹੈ ਕਿਉਂ ਅੱਜ ਉਹ ਸਾਨੂੰ ਭੁੱਲਦੀ ਜਾਂਦੀ ਹੈ। ਕੀ? ਅੱਜ ਅਸੀਂ ਸਮਝਦੇ ਹਾਂ ਜੁ 'ਸੁਣਨ' ਸਿਰਫ ਵਾਹਿਗੁਰੂ ਜੀ ਦਾ ਅੱਖਰੀ-ਨਾਮ (Words) ਸੁਣਨਾ ਹੈ, ਜੀਕਣ ਰਾਮ-ਨਾਮ, ਸਤਿ ਨਾਮ ਆਦਿ। ਇਹ ਗੱਲ ਭਾਵੇਂ ਕਿਸੇ ਹੱਦ ਤੋਵੀ ਠੀਕ ਹੈ, ਪਰ ਸ੍ਰੀ ਜਪੁਜੀ ਸਾਹਿਬ ਵਿੱਚ 'ਸੁਣਨਾ' ਤੇ 'ਮੰਨਣਾ' ਇਨ੍ਹਾਂ ਅੱਖਰੀ-ਨਾਵੀ ਦੇ ਲਈ ਨਹੀਂ ਵਰਤਿਆ ਗਿਆ, ਸਗੋਂ ਉਸ ਤੋਂ ਮੁੱਚ-ਉੱਚੀ (Transcendent) ਅਵਸਥਾ ਲਈ ਵਰਤਿਆ ਗਿਆ ਹੈ ਜੋ ਸਿਮਰਨ ਪਰਪੱਕ ਹੋਣ ਉਪੱਰ ਪ੍ਰਾਪਤ ਹੁੰਦੀ ਹੈ, ਤੇ ਜਿਸ ਅਵਸਥਾ ਪਰ ਅਪੜਨ ਤੇ 'ਨਾਮ' ਆਪ ਮੁਹਾਰਾ ਸਾਡੇ ਰੋਮਾਂ ਵਿੱਚੋਂ ਇਕੁੱਝ ਚੋਂਦਾ ਹੈ ਜੀਕਣ ਸਾਉਣ ਦੇ ਬੱਦਲਾਂ ਵਿੱਚੋਂ ਬਰਖਾ, ਯਾ ਜੀਕਣ ਭਰੀ ਜੁਆਨੀ ਵਿੱਚ ਚਿਹਰੇ ਦੀ ਲਾਲੀ, ਯਾ ਜੀਕੁਣ ਸੂਰਜ ਵਿੱਚੋਂ ਅਣਿਆਲੀਆਂ ਰਿਸਮਾਂ! ਸ੍ਰੀ ਦਰਬਾਰ ਸਾਹਿਬ ਜੀ ਵਿੱਚ ਮੁਢਲਾ ਡਤਕਰਾ ਕੱਢ ਕੇ ਵੇਖੋ ਤੇ ਪਹਿਲੇ ਹੀ ਪਤਰੇ ਉਪਰ ਸ੍ਰੀ ਜਪੁਜੀ ਬਾਬਤ ਪੜ੍ਹੋ ਜੁ ਕਿ ਲਿਖਿਆ ਹੋਇਆ ਹੈ। ਉਥੇ ਨਿਰਾ ਪੁਰਾ 'ਜਪੁ' ਨਹੀਂ, 'ਜਪੁ ਨੀਸਾਣ' ਲਿਖਿਆ ਹੈ! ਕੀ ਕਦੀ ਅਸਾਂ ਸੋਚਿਆ ਹੈ ਜੁ ਜਪੁ ਦੀ ਜਗਾ 'ਜਪੁ ਨੀਸਾਣ' ਕਿਉਂ ਲਿਖਿਆ ਹੈ? ਬਹੁਤ ਸਾਰੇ ਸੱਜਣ ਪੜ੍ਹਦੇ ਹਨ ਪਰ ਵਿਚਾਰਦੇ ਨਹੀਂ। ਹੁਣ ਜੇ ਵੀਚਾਰੀਏ ਤਾਂ ਝਟ ਪਤਾ ਲਗ ਜਾਵੇਗਾ ਜੁ ਗੁਰੂ-ਮਹਾਰਾਜ ਇਸ ਅਰਜੀ-ਬਾਣੀ, ਇਸ ਮਹਾਂ-ਉੱਤਮ ਬਾਣੀ, ਸ੍ਰੀ ਜਪੁਜੀ ਸਾਹਿਬ ਵਿੱਚ ਸਾਨੂੰ ਅਲਫ-ਬੇ, ਉੜਾ-ਐੜਾ ਨਹੀਂ ਦਸ ਰਹੇ ਸਗੋਂ ਉਹ ਸਾਨੂੰ ਉਸ ਉਤਲੀ ਅਵਸਥਾ ਦਾ ਵੀਚਾਰ ਕਰਕੇ ਦਸ ਰਹੇ ਹਨ ਜਿੱਥੇ ਵੇਦ ਸਾਸਤਰ ਪੁਰਾਣ ਵੀ ਨਹੀਂ ਅੱਪੜੇ! ਜਿੱਥੇ ਹੋਰ ਇਲਹਾਮੀ ਪੁਸਤਕਾਂ ਖਤਮ ਹੁੰਦੀਆਂ ਹਨ, ਉਥੋਂ ਅੱਗੇ, ਧੂਰ ਅੱਗੇ, ਅਧਿਆਤਮ-ਮਾਰਗ ਵੱਲ ਹਨ! ਇਸੇ ਕਰਕੇ ਸਿੱਧ-ਗੋਸ਼ਟ' ਵਿੱਚ ਆਇਆ ਜੁ

'ਬਾਣੀ ਬਿਰਲਾਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥

ਇਹ ਬਾਣੀ ਮਹਾ-ਪੁਰਖ ਕੀ ਨਿਜ ਘਰਿ ਵਾਸਾ ਹੋਇ ॥'

ਤਥਾ

'ਤੜੁ ਨ ਚੀਨੈ ਮਨਮੁਖ ਜਲਿ ਜਾਇ ।'

'ਦੁਰਮਤਿ ਵਿਛੁੜਿ ਚੇਟਾਂ ਖਾਇ ।'

ਇਸ ਅਗੰਮੀ-ਬਾਣੀ ਨੂੰ ਸਮਝਣਾ ਵੀ ਖੰਡੇ ਦੀ ਧਾਰ ਉਪਰ ਚੱਲਣਾ ਹੈ, ਕਿਉਂ
ਕਿ ਥੋੜੀ ਜੇਹੀ ਸੁਸਤੀ ਨਾਲ ਪ੍ਰਾਣੀ ਥੋੜੀ ਤੋਂ ਖਿਸਕ ਕੇ ਹੱਠਾਂ ਆ ਡਿਗਦਾ ਹੈ। ਇਸ
ਕਰਕੇ ਨਿਸਚਾ ਹੋਇਆ ਜੁ 'ਸੁਣਿਐ' ਤੇ 'ਮੰਨਿਐ' ਦੀਆਂ ਪੈੜੀਆਂ ਸਾਨੂੰ ਅੱਖਰੀ-ਨਾਮ
ਦਾ ਚੇਤਾ ਨਹੀਂ ਕਰਾਉਂਦੀਆਂ ਸਗੋਂ ਉਸ ਅਗੰਮਵੀਂ-ਨਾਮ ਵਲ ਲੈ ਜਾਂਦੀਆਂ ਹਨ
ਜੋ ਪਰਪੱਕ-ਜਪ ਦਾ 'ਨਿਸ਼ਾਨ' ਹੈ, ਭਾਵ ਜੋ ਨਾਮ ਸਿਮਰਨ ਪੱਕਣ ਉਪਰ ਸਾਡੇ ਰੋਮ ਰੋਮ
ਵਿਚੋਂ ਕਰਦਾ ਹੈ, ਜੀਕਣ ਸਾਵਣ ਦੀ ਝੜੀ ਵਸਦੀ ਹੈ ਤੇ ਤਪਤ-ਹਿਰਦੇ ਨੂੰ ਠਾਰਦੀ ਹੈ।
ਪਰ ਇੱਥੇ ਅੱਪੜਕੇ ਵੀ, ਨਾਮ ਦੀ ਮਧੂਰ ਝੁਨਕਾਰ ਅਨੁਭਵ ਕਰਕੇ ਵੀ ਮੰਜਲ ਦਾ
ਖਾਤਮਾ ਨਹੀਂ, ਕਿਉਂਕਿ 'ਸੁਣਨ' ਤੋਂ ਅੱਗੇ 'ਮੰਨਣਾ' ਹੈ, ਭਾਵ ਵਿਚਾਰਨਾ ਜੁ ਇਸ
ਅਗਮੀ-ਲਹਿਰ ਦਾ ਤੜ੍ਹ-ਬੌਧ ਕੀਂ ਹੈ, ਇਹ 'ਨਾਮ' ਸਾਨੂੰ ਕਿਧਰ ਖਿੱਚਦਾ ਹੈ। ਇਹ
'ਸੁਣਨਾ' ਤੇ 'ਮੰਨਣਾ' ਮਾਨੋ ਦੋ ਵੱਖ ਵੱਖ ਖੀਰ-ਸਾਗਰ ਹਨ, ਪਰ ਜੋ ਗਲੀ ਇਨ੍ਹਾਂ ਨੂੰ ਜੋੜਦੀ
ਹੈ ਉਹ ਭੀੜੀ ਹੈ ਤੇ ਉਸ ਆਬਨਾਇ (Isthmus), ਉਸ ਖੰਧਕ ਉਸ ਖਾਈ ਵਿਚ ਦੇ ਡਰਾਉਣੇ
ਟਾਪੂ ਹਨ ਜਿਨ੍ਹਾਂ ਉਪਰ ਸਾਡਾ ਬੇੜਾ ਜਾਕੇ ਠੋਕਰਾਂ ਖਾਂਦਾ ਹੈ, ਤੇ ਕਈ ਵਾਰੀ ਲੱਦਿਆ
ਹੋਇਆ ਬੇੜਾ ਟੇਟੇ ਟੇਟੇ ਹੋ ਜਾਂਦਾ ਹੈ। ਤੁਸੀਂ ਪੁੱਛੋਗੇ, ਕੀ 'ਨਾਮ' ਲੱਭਕੇ ਵੀ ਅਜਾਂ
ਅੱਗੇ ਅੰਕੜਾਂ ਹਨ ? ਉੱਤਰ ਹੈ ਜੁ ਸੂਖਮ-ਨਾਮ ਨੂੰ ਸੂਖਮ-ਚੇਰ ਆ ਟੋਕੇਰਦੇ ਹਨ।
ਇਹ ਚੇਰ ਚੇਰ ਨਹੀਂ, ਵਾਸਤਵ ਵਿਚ ਇਹ ਸਾਡੇ ਅਖੀਰਲ ਇਨਸਪੈਕਟਰ ਹਨ ਜੋ
ਸਾਨੂੰ ਪਰਖਦੇ ਹਨ ਕਿ ਇਨ੍ਹਾਂ ਵਿਚ ਸਚ ਮੁਚ ਹੋਸ ਹਨ ਯਾ ਬਗਲੇ ਭਗਤ ਹਨ। ਇਹ
ਦੋ ਟਾਪੂ, ਇਹ ਦੋ ਚਟਾਨੀ ਇਨ੍ਹਾਂ ਨਾਲ ਨਾਮ-ਬੜਾ ਟੱਕਰਾਂਦਾ ਹੈ ਭਰਮ ਤੇ ਭਉ
ਹਨ। ਇਨ੍ਹਾਂ ਦੋਹਾਂ ਅੰਤਮ-ਆਧੀਆਂ ਦਾ ਸੰਬੰਧ ਸਾਡੇ ਮਨ ਨਾਲ ਹੀ ਨਹੀਂ, ਸਗੋਂ
ਉਪ-ਮਨ ਨਾਲ ਹੈ। ਇਸ ਲਈ ਦੋ ਅੰਕੜਾਂ ਅਤੀ ਸੂਖਮ ਹਨ। ਸੂਖ-ਦੁਖ ਦੋਵੇਂ ਮੰਨ
ਦੇ ਡਾਕੂ ਹਨ, ਕਿਉਂਕਿ ਉਹ ਠੁੱਲੇ ਹਨ, ਉਨ੍ਹਾਂ ਨੂੰ ਹਰ ਇੱਕ ਆਦਮੀ ਜਾਣਦਾ ਤੇ
ਵਰਤਦਾ ਹੈ, ਤੇ ਬੱਚੇ ਵੀ 'ਸੂਖ-ਦੁਖ' ਵਿੱਚ ਫਰਕ ਢੂਡ ਲੈਂਦੇ ਹਨ, ਪਰ 'ਭਰਮ-ਭੈ' ਤਾਂ
ਸੂਖਮਾਂ ਆਂਧੀਆਂ ਹਨ ਤੇ ਅਨੇਕਾਂ ਨਾਨ-ਰਸੀਏ ਵੀ ਇਨ੍ਹਾਂ ਭੰਵਰਾਂ ਵਿੱਚ ਫਸੇ ਪਏ ਹਨ।
ਇਸ ਵਿੱਚ ਕੋਈ ਸੱਕ ਨਹੀਂ ਜੁ ਨਾਮ-ਰਸ ਦੇ ਪ੍ਰਗਟ ਹੋਣ ਉੱਪਰ ਆਨੰਦ ਆਪ-
ਮੁਹਾਰਾ ਆਉਂਦਾ ਹੈ, ਨਾਮ-ਰਸ ਵਿੱਚ ਸੈਂਭ ਲਾਲੀ ਹੈ, ਨਾਮ-ਰਸ ਵਿੱਚ ਸੈਂਭ ਵਜਦ ਹੈ,
ਨਾਮ-ਰਸ ਵਿੱਚ ਸੈਂਭ ਲਿਵ-ਲੀਨਤਾ ਹੈ, ਪਰ ਇਹ ਸੱਭੇ ਆਪਣੇ-ਆਪ ਲਈ ਹਨ। ਜਦੋਂ
ਇਹ ਰਸ, ਇਹ ਚਸ਼ਮਾ, ਇਹ ਦਰਿਆ ਠਾਠਾਂ ਮਾਰਕੇ ਵਗ ਟੁਰੇ ਤੇ ਰੁਕਾਵਟਾਂ ਨੂੰ ਚੀਰਦਾ
ਹੋਇਆ ਬੀਆਬਾਨ ਤੇ ਰੇਗਸਤਾਨ, ਬਲਾਂ ਦੇ ਬਲ ਤੇ ਉਜਾੜ-ਬਾਗਾਂ ਨੂੰ ਆਬਾਦ ਕਰ

ਨਾ ਤਿਸੁ ਰੂਪੁ ਵਰਨੁ ਨਹੀਂ ਰੇਖਿਆ, ਸਾਚੇ 'ਸਬਦਿ' ਨੀਸਾਣੁ । (ਸੋਨਾਂ ਮ: ੧)

ਭਾਵ 'ਨਾਮ ਰੂਪੀ ਸਬਦ' ਹੀ ਉਸਦਾ ਸੱਚਾ ਨੀਸਾਨ ਹੈ ਭਾਵੇਂ ਉਹ ਨਿਰੰਕਾਰ ਹੈ—

ਗੁਰ ਕੇ ਸਬਦੇ ਆਪੁ ਪਛਾਣੇ । ਸਾਚੇ ਸਬਦਿ ਦਰਿ ਨੀਸਾਣੇ ।

ਦੇਵੇ ਤਾਂ ਮਾਨੋ 'ਸੁਣਨਾ' 'ਮੱਨਣੇ' ਵਿੱਚ ਬਦਲ ਰਿਹਾ ਹੈ, ਕਿਉਂਕਿ ਫਿਰ ਇਹ ਰਸ ਆਪੇ (Self) ਤੋਂ ਟੱਪ ਸਗਲ-ਆਪੇ (Universal-Self) ਵਿੱਚ ਜਾ ਸਮਾਉਂਦਾ ਹੈ।

(2)

ਆਉ 'ਨਾਮ ਸੁਣਨੇ' ਤੇ 'ਨਾਮ ਮੰਨਣੇ' ਦੇ ਭੇਦਾਂ ਨੂੰ ਜ਼ਰਾ ਗਹੁ ਨਾਲ ਵਿਚਾਰੀ ਏ, ਕਿਉਂਕਿ ਵਿਚਾਰਨਾ ਖੀਰ-ਸਾਗਰ ਨੂੰ ਰਿੜਕਣਾ ਹੈ ਜਿਸ ਨਾਲ ਤੱਤ ਰੂਪੀ ਮੱਖਣ ਉੱਪਰ ਆਉਂਦਾ ਹੈ। ਕੀ ਤੁਸਾਂ ਅੰਮ੍ਰਿਤ ਵੇਲੇ ਉਠਕੇ ਕਦੀ ਵੇਖਿਆ ਹੈ ਜੁ ਰਾਤ ਕਿਸ ਤਰ੍ਹਾਂ ਦਿਨ ਵਿੱਚ ਬਦਲਦੀ ਹੈ? ਕੀ ਇਹ ਤਬਦੀਲੀ ਝਟ ਪਟ ਹੁੰਦੀ ਹੈ ਯਾ ਸਮਾਂ ਪਾਕੇ? ਜਿਨ੍ਹਾਂ ਸੱਜਨਾਂ ਇਹ ਦ੍ਰਿਸ਼ ਨਹੀਂ ਵੇਖਿਆ ਉਹ ਇੱਕ ਵਾਗੀ ਜ਼ਰੂਰ ਵੇਖਣ। ਮੱਸਿਆ ਦੀ ਕਾਲੀ ਬੇਲੀ ਰਾਤ ਦਿਲ ਨੂੰ ਕਿਹੀ ਡਰਾਉਂਦੀ ਹੈ! ਫਿਰ ਹੌਲੀ ਹੌਲੀ ਸੂਰਜ ਦਾ ਰਥ ਆਉਂਦਾ ਹੈ, ਪਰ ਸੂਰਜ ਦੇ ਰਥ ਆਉਣ ਤੋਂ ਪਹਿਲਾਂ ਹੀ ਲਾਲ-ਘੋੜੇ ਅਸਮਾਨ ਉੱਪਰ ਚੜ੍ਹ ਆਉਂਦੇ ਹਨ। ਅਜਾਂ ਸੂਰਜ ਦੀ ਟਿੱਕੀ ਹੋਣਾਂ ਹੀ ਹੈ, ਪਰ ਮਿੱਠੀਆਂ ਮਿੱਠੀਆਂ ਲਾਲ ਰਿਸ਼ਮਾਂ ਅੰਧਕਾਰ ਵਿਚੋਂ ਇਸ ਤਰ੍ਹਾਂ ਉਠਦੀਆਂ ਹਨ ਜੀਕਣ ਕੇਤਲੀ-ਘੋੜੇ ਆਪਣੀ ਗਰਦਨ ਉਠਾਈ, ਕੇਸ ਫੁੰਡਾਈ ਸਾਡੇ ਵੱਲ ਦੌੜੇ ਆ ਰਹੇ ਹਨ। ਇਹ ਸਮਾਂ ਡਾਢਾ ਅਦਭੁਤ ਹੁੰਦਾ ਹੈ ਕਿਉਂਕਿ ਨਾ ਇਸ ਵਿੱਚ ਹਨੋਰਾ ਹੈ ਨਾ ਚਲਣਾ, ਸਗੋਂ ਦੇਹਾਂ ਦਾ ਮੇਲ-ਮਿੱਠੀ ਲਾਲੀ ਹੈ ਜਿਸ ਨੂੰ ਅਸੀਂ 'ਪਹੁ' (Day-dawn) ਆਖਦੇ ਹਾਂ। ਪਹੁ! ਤੂੰ ਅਤੀ ਸੁਹਾਉਣੀ ਹੈ ਕਿਉਂਕਿ ਤੂੰ ਦਿਨ-ਰਾਤ ਦੀ ਸਾਂਝੀ-ਧੀ ਹੈ। ਉਸਾ (Usha=ਪਹੁ)। ਤੂੰ ਆਰਸ਼ੀ ਰੰਗਤ ਵਾਲੀ ਹੈ ਕਿਉਂਕਿ ਅੱਜ ਲਾਡੀ ਬਣਕੇ ਤੂੰ ਵਿਆਹਣ ਚੱਲੀ ਹੈ। ਪਹੁ! ਤੇਨੂੰ ਨਾਮ ਦੀ ਮਜ਼ੀਠ-ਲਾਲੀ ਚੜ੍ਹੀ ਹੋਈ ਹੈ ਇਸ ਕਰਰੇ ਤੂੰ ਲਾਲੋ-ਲਾਲ; ਗੁਲਾਲ ਏ! ਪਹੁ! ਤੂੰ ਰੰਗਲੀ ਹੀ ਨਹੀਂ ਤੂੰ ਦੋਵੱਲੀ (Dual) ਹੈ ਕਿਉਂਕਿ ਰਾਤ ਦਿਨ ਦੇ ਤੂੰ ਮੰਝ-ਮੰਝਾਟੇ ਹੈ! ਪਹੁ, ਤੂੰ ਅਰਸ਼ ਨੂੰ ਜੋੜਦੀ ਹੈ! ਪਹੁ, ਤੂੰ ਕਾਲ-ਅਕਾਲ ਨੂੰ ਗੰਢਦੀ ਹੈ! ਪਹੁ ਤੂੰ ਆਤਮਾ ਤੇ ਪਰਮਾਤਮਾ ਵਿੱਚ ਪੈਵੰਦ ਹੈ! ਪਹੁ, ਤੂੰ ਗਿਆਨ ਤੇ ਅਗਿਆਨ ਦੀ ਗੰਢ ਹੈ! ਪਹੁ, ਤੂੰ ਮੁਕਤੀ ਤੇ ਜੁਗਤੀ ਦੀ ਜੱਫੀ ਹੈ! ਪਹੁ, ਤੂੰ ਮਨ ਤੇ ਉਨਮਨ ਦਾ ਮੇਲ ਹੈ! ਪਹੁ, ਤੂੰ ਮੋਹ ਦੀ ਅਖੀਰਲੀ ਮੰਜ਼ਲ ਹੈ ਕਿਉਂਕਿ ਤੇਰੇ ਪਿੱਛੋਂ ਗਿਆਨ ਰੂਪੀ 'ਸੂਰਜ' ਨੇ ਪੂਰਾ ਚੜ੍ਹ ਪੇਣਾ ਹੈ। ਪਹੁ, ਤੂੰ ਮਿੱਠਾ-ਧੋਹ ਹੈ ਕਿਉਂਕਿ ਮੱਸਿਆ ਤੇਰੀ ਲਾਲੀ ਵਿਚ ਅਜਾਂ ਡਲ੍ਹੁਕਦੀ ਹੈ। ਪਹੁ, ਤੂੰ ਨਾ ਰੋ ਕਿਉਂਕਿ ਤੇਰੇ ਭਰਮ-ਭੈ ਰੂਪੀ ਦੇਰ-ਜੇਠ ਝਣ ਜਾਣਗੇ ਤੇ ਤੂੰ ਘਰ ਦੀ ਪੂਰੀ ਮਾਲਕ ਬਣ ਜਾਏਂਗੀ। ਪਹੁ, ਤੇਰਾ 'ਪਹੁ' ਮਾਧ ਵਿਚ ਅਵੱਸ਼ ਬਦਲ ਜਾਵੇਗਾ ਤੇ ਉਤਰਿਆ ਹੋਇਆ ਸੂਰਜ ਉੱਤਰਾਇਣ ਵਲ ਫਿਰ ਮੁੜ ਟੁਗੇਗਾ! ਪਹੁ, ਤੂੰ ਸੋਹਣੀ, ਮਨ

1. ਪਹੁ = ਦਿਨ ਦਾ ਚੜ੍ਹਨਾ, ਇਥੇ ਭਾਵ ਨਾਮ-ਰੂਪੀ ਕਾਗ ਹੈ।

2. ਪਹੁ = ਮਹੀਨਾ ਧੋਹ।

ਮੋਹਣੀ, ਘਟ-ਜੋਹਣੀ ਹੈਂ ! ਪਹੁ, ਤੂੰ ਮਾਇਆ ਦੀ ਬਚਿੱਤ੍ਰ ਪੁੱਤਰੀ ਹੈਂ, ਪਰ ਤੂੰ ਵਾਹਿਗੁਰੂ ਨੂੰ ਵਰਣਾ ਹੈ ! ਪਹੁ, ਲਡਿੱਕੀ ਲਾਡਲੀ ! ਪਹੁ, ਅੰਤ-ਬੇਅੰਤ ਦੀ ਸਾਂਝ !! ਪਹੁ, ਮਾਇਆ-ਮੋਹ ਅਮੋਹ !!! ਪਹੁ ਪਹੁ !!!

ਹਾਂ ਜੀ ਇਸ ਪਹੁ ਵਿਚ ਇਕ ਖਿੱਚ ਹੈ, ਇਕ ਅਰਸੀ ਧਰੂਹ, ਹਿਲੂਣਾ ਹੈ ਜੇ ਸਾਡੇ ਦਿਲ ਨੂੰ ਆਪਣੇ ਆਪ ਖਿੱਚਦਾ ਹੈ। ਕਿਸੇ ਕਰਕੇ ਰਿਸ਼ੀ ਮੁਨੀ ਤੇ ਦੇਵਤੇ ਪਹੁ ਨੂੰ ਸਦਾ ਤੋਂ ਹੀ ਵਡਿਆਂਦੇ ਰਹੇ ਹਨ। ਜੀਕਣ ਇਸ ਦੁਨੀਆਂ ਵਿਚ ਪਹੁ ਦਿਨ ਤੇ ਰਾਤ ਨੂੰ ਜੋੜਦੀ ਹੈ ਇਸੇ ਤਰ੍ਹਾਂ 'ਨਾਮ' ਕਾਲ ਤੇ ਅਕਾਲ ਵਿਚ ਸੰਧਿ ਹੈ। ਜੀਕਣ ਪਹੁ ਪਿੱਛੋਂ ਅਵੱਸ ਸੂਰਜ ਚੜ੍ਹਦਾ ਹੈ ਤੀਕਣ 'ਨਾਮ' ਪਿੱਛੋਂ ਅਵੱਸ ਗਿਆਨ ਦਾ ਪ੍ਰਕਾਸ਼ ਹੁੰਦਾ ਹੈ। ਭਾਵ 'ਸੁਣਣਾ' 'ਮੰਨਣੇ' ਵਿਚ ਬਦਲਦਾ ਹੈ। ਪਰ ਇਸ ਝਖਮੁਖੇ (Twilight) ਵਿਚ ਭਰਮ-ਭੈ ਰੂਪੀ ਬੱਦਲ ਪਥੁ ਉਪਰ ਚੜ੍ਹ ਆਉਂਦੇ ਹਨ ਤੇ ਸੂਰਜ ਦੀ ਟਿੱਕੀ ਨੂੰ ਗੜ੍ਹੁੰਦ ਕਰਨ ਦੀ ਕੋਸ਼ਿਸ਼ ਕਰਦੇ ਹਨ। 'ਨਾਮ' ਦੀ ਇਕ ਪਾਸੇ ਤੇ ਦੂਜੇ ਪਾਸੇ ਭਰਮ-ਭੈ ਦੀ ਇੰਜ ਲੜਾਈ ਹੁੰਦੀ ਹੈ ਜੀਕਣ ਸੂਰਜ ਗ੍ਰਹਿਣ ਵਾਲੇ ਦਿਨ ਰਾਹੂ ਨਾਲ ਲੜਦਾ ਹੈ ਤੇ ਅੰਤ ਨੂੰ ਛਤਹ ਪਾਉਂਦਾ ਹੈ। ਜਗਿਆਸੁ ਦੇ ਮਨ ਵਿਚ ਗੁੱਬਮਗੁੱਬਾ ਯਾ ਲੜਾਈ ਕਿਉਂ ਹੁੰਦੀ ਹੈ ? ਭਰਮ ਆਖਦਾ ਹੈ, "ਭਲਿਆ ਲੋਕਾ ! ਮਾਇਆ ਤਾਂ ਸਾਡੇ ਸਹਾਮਣੇ ਦਿਸਦੀ ਲਿਸ਼ਕਦੀ ਹੈ, ਵਾਹਿਗੁਰੂ ਨਾ ਦਿਸਦਾ ਹੈ ਨਾ ਭਾਸਦਾ ਹੈ। ਕਿਉਂ ਹੱਥ ਵਾਲੇ ਪੰਛੀ ਨੂੰ ਛੱਡ ਉਡਦੇ ਪੰਛੀ ਨੂੰ ਪਕੜਦਾ ਹੈ ?" ਪਰ ਅੱਗੋਂ ਨਾਮ ਇਉਂ ਲਲਕਾਰਦਾ ਹੈ, 'ਮੇਰੇ ਪਿਆਰੇ ਗੁਰਮੁਖ ! ਸਚ ਮੁਚ ਵਾਹਿਗੁਰੂ ਅਦ੍ਵਿ਷ਟ ਅਗੋਚਰ ਹੈ, ਪਰ ਮੈਂ ਜੁ ਤੇਰੀ ਬਾਂਹ ਫੜੀ ਬੈਠਾ ਹਾਂ, ਤੇਰੇ ਲੂੰ ਲੂੰ ਵਿਚ ਰਮ ਰਿਹਾ ਹਾਂ, ਕੀ ਇਹ 'ਜਪ-ਨੀਸਾਣ' ਤੇਰੇ ਵਾਸਤੇ ਕਾਢੀ ਨਹੀਂ ?" ਭਰਮ ਆਖਦਾ ਹੈ, ਪਤਾ ਨਹੀਂ 'ਪਿਰ ਹੈ ਵੀ ਕਿ ਨਹੀਂ'; ਜੇ ਹੈ ਤਾਂ ਵੀ ਸੱਤਵੇਂ ਆਕਾਸ਼ ਉੱਪਰ ਹੈ, ਉਸਨੂੰ ਕੀਕਣ ਕੋਈ ਅੱਪੜੇ ?' ਨਾਮ ਆਖਦਾ ਹੈ, 'ਭਾਈ' ਉਹ ਵਾਹਿਗੁਰੂ ਭਾਵੇਂ ਸਤਵੇਂ ਆਕਾਸ਼ ਤੇ ਹੈ, ਪਰ ਆਪਣੇ ਭਗਤਾਂ ਲਈ ਉਹ ਉਚੜੀਆਂ-ਮਾੜੀਆਂ ਛੱਡਕੇ ਹੋਠਾਂ ਆ ਜਾਂਦਾ ਹੈ, ਤੇ ਇਹ ਅਟੂਟ-ਨਾਮ ਹੀ ਉਸਦਾ ਸੱਚਾ-ਨੀਸ਼ਾਨ ਹੈ :—

"ਪਿਰ" ਉਚੜੀਐ -ਮਾੜੀਐ ਤਿਹੁ ਲੋਆ ਸਿਰਤਾਜਾ ਰਾਮ ।

ਹਉ ਬਿਸਮ ਭਈ ਦੇਖਿ ਗੁਣਾ ਅਨਹਦ-ਸਬਦ ਅਗਾਜਾ ਰਾਮ ।

'ਸਬਦ ਵੀਰਾਰੀ' ਕਰਣੀ ਸਾਰੀ ਰਾਮ ਨਾਮੁ ਨੀਸਾਣੇ ।

ਨਾਮ ਬਿਨਾਂ ਖੋਟੇ ਨਹੀਂ ਠਾਹਰ ਨਾਮੁ ਰਤਨੁ ਪਰਵਾਣੇ ।"

(ਸੂਹੀ ਮ: ੧)

1. ਭਰਮ ਤੇ ਮੋਹ ਇਕ ਹੀ ਹਨ; ਜਦ ਭਰਮ ਭੱਜਦਾ ਹੈ ਤਦ ਪੂਰਨ ਪ੍ਰਗਾਸ ਹੁੰਦਾ ਹੈ:—

'ਛੁਟੇ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ।'

2. ਉਚੀ ਮਮਟੀ, ਭਾਵ ਦੁਰ ਤਾਂ ਹੈ, ਪਰ 'ਨਾਮ' ਨਾਲ ਸਾਡੇ ਲੂੰ ਲੂੰ ਵਿਚ ਵੀ ਆ ਜਾਂਦਾ ਹੈ; ਉਹ ਤਿਨ ਲੋਕਾਂ ਦਾ ਮੁਕਟ ਹੈ।

ਭਰਮ ਆਖਦਾ ਹੈ, 'ਮਾਇਆ ਸੱਤ ਤੇ ਵਾਹਿਗੁਰੂ ਅਸੱਤ, ਕਿਉਂਕਿ ਮਾਇਆ ਦਾ ਹੀ ਸਭ ਪੁਪੰਚ ਹੈ।' ਪਰ 'ਨਾਮ' ਦੱਸਦਾ ਹੈ, ਜੁ ਮਾਇਆ ਤਿੰਨਾਂ ਕਾਲਾਂ ਵਿਚ ਇਕ ਸਮਾਨ ਨਹੀਂ ਰਹਿੰਦੀ, ਇਸ ਕਰਕੇ ਅਸੱਤ ਹੈ; ਵਾਹਿਗੁਰੂ ਤਿੰਨਾਂ ਕਾਲਾਂ ਵਿਚ ਸੱਤ ਹੈ ਇਸ ਕਰਕੇ ਵਾਸਤਵ ਵਿਚ ਉਹ ਸੱਤ ਹੈ—

ਆਦਿ ਸਚੁ, ਜੁਗਾਦਿ ਸਚੁ ।

ਹੈਭੀ ਸਚੁ, ਨਾਨਕ ਹੋਸੀ ਭੀ ਸਚੁ ।

ਪਰ ਫਿਰ ਭਰਮ ਸਾਨੂੰ ਭੁਲਾਉਂਦਾ ਹੈ, ਤੇ ਕੁਰਾਹੇ ਪਾਊਂਦਾ ਹੈ। 'ਨਾਮ' ਸਾਨੂੰ ਫਿਰ ਸਿੱਧੇ ਰਸਤੇ ਲਾਉਂਦਾ ਹੈ ਤੇ ਦੱਸਦਾ ਹੈ ਜੁ ਉਹ ਅਸੱਤ ਨਹੀਂ, 'ਨਾ-ਅ-ਸੱਤ ਹੈ' ਜੋ ਪੂਰਣ ਵਿਸਵਾਸ ਦਾ ਦੂਜਾ ਨਾਮ ਹੈ, ਤੇ ਇਹ ਵਿਸਵਾਸ ਇਕ ਦੈਵੀ ਸ਼ਕਤੀ ਹੈ, ਅਗੋਮੀ ਗੁਣ ਹੈ।

ਜਦ ਭਰਮ ਤੋਂ ਛੁਟਕਾਰਾ ਹੋਇਆ ਤਾਂ ਭਰਮ ਦਾ ਵੱਡਾ ਭਾਈ 'ਭਉ' ਆ ਪਿੱਛੇ ਲਗਦਾ ਹੈ ਤੇ ਆਖਦਾ ਹੈ, 'ਭਾਈ ! ਇਸ ਮਾਰਗ ਵਿਚ ਨਹੀਂ ਚੱਲਣਾ ਕਿਉਂਕਿ ਐਧਰ ਟੁਰਣ ਨਾਲ ਤਨ, ਮਨ ਤੇ ਦੌਲਤ ਦੀ ਹਾਨੀ ਹੈ। ਇਹ ਵਸਵਸੇ, ਇਹ ਤਜਬਜਬ' ਇਹ ਖੁਸ਼-ਖੁਸ਼ੀਆਂ ਮਾਨੇ ਘੁੰਮਣ—ਘੇਰ 'ਹਨ ਜੋ ਸਾਨੂੰ 'ਮੰਨਣੇ' ਵਾਲੇ ਸਮੁੰਦਰ ਵੱਲ ਜਾਣ ਤੋਂ ਹੋ ਜਾਂਦੇ ਹਨ। ਜਦ ਤੋੜੀ 'ਭੈ' ਹੈ ਤਦ ਤੋੜੀ ਦੁਰਬਲਤਾ ਹੈ, ਤਦ ਤੋੜੀ ਨਾਮ ਅਭਿਆਸੀ ਦਾ ਬੜਾ ਡਾਵਾਂ ਡੇਲ ਹੈ। ਸੱਚਾ ਨਾਮ ਅਭਿਆਸੀ ਉਹ ਹੈ ਸਮੇਂ ਉੱਪਰ ਬਾਬਾ ਦੀਪ ਸਿੰਘ ਜੀ ਵਾਂਝ ਆਪਣੀ ਗਰਦਣ ਅਪਣੀ ਹਥੇਲੀ ਤੇ ਰੱਖਕੇ ਮੈਦਾਨ ਜੇਗ ਵਿਚ ਨਿਕਲਣ ਲਈ ਤਿਆਰ ਹੋਵੇ। ਇਸ ਕਰਕੇ ਖਾਲਸਾ ਧਰਮ ਵਿਚ 'ਸਿੰਘ' 'ਯੋਗੀ ਅਤੇ ਯੋਧਾ' ਹੁੰਦਾ ਹੈ, ਕਿਉਂਕਿ ਉਸਨੇ ਭਰਮ ਦੇ ਨਾਲ ਭੈ ਨੂੰ ਵੀ ਵਸ ਕਰ ਲਿਆ ਹੁੰਦਾ ਹੈ। ਤਾਂ ਪਤਾ ਲੱਗਾ ਜੁ 'ਸੁਣਨ' ਤੇ ਮੰਨਣ ਵਿਚ ਦੋ ਅੰਕੜਾਂ, ਦੋ ਟਾਪੂ 'ਭਰਮ' ਅਤੇ 'ਭੈ' ਹਨ, ਤੇ ਅਨੇਕਾਂ ਅਭਿਆਸੀ ਪੁਰਸ਼ ਵਿਚਾਰ ਦੀ ਕਸਵੱਟੀ ਤੇ ਪੂਰਾ ਨਾ ਉਤਰਦੇ ਹੋਏ ਸਿਰਫ ਅਧੂਰੀ ਮੰਚਲ ਤੇ ਹੀ ਰਹਿ ਜਾਂਦੇ ਹਨ, ਇਸ ਕਰਕੇ ਦਸਮੇਸ਼ ਪਿਤਾ ਜੀ ਦੇ ਆਦਰਸ਼ ਨੂੰ ਨਹੀਂ ਅਪੜਦੇ। ਇਹ ਸੱਜਨ ਹੱਥ-ਹੀਣ 'ਜਗਨ ਨਾਥ' ਸੁਆਮੀ ਵਾਂਝ ਹਨ ਜਿਨ੍ਹਾਂ ਵਿਚ ਵਲਵਲ ਤਾਂ ਹਨ ਪਰ 'ਕਰਨੀ' ਨਹੀਂ। ਗੁਰਸਿੱਖੀ ਵਿਚ ਰਹਿਣੀ ਬਹਿਣੀ, ਚਾਰ ਅਚਾਰ, ਸੋਚ ਵਿਚਾਰ ਤੇ ਕਰਣੀ ਭਰਣੀ ਇੱਕੋ ਤੇਲ ਦੀ ਹੈ। ਇਸ ਕਰਕੇ ਸਿੱਖੀ ਸੰਪੂਰਨ ਹੈ।

(੩)

ਹੁਣ ਅਸਾਂ ਵੇਖਣਾ ਹੈ ਕਿ 'ਅਸਵਨੀ ਕੁਮਾਰ', ਜਿਨ੍ਹਾਂ ਦੀ ਵੇਦਾਂ ਸ਼ਾਸਤ੍ਰੀ ਵਿਚ


1. ਸ਼ਾਸਤ੍ਰ ਵਿਚ ਅਸਵਨੀ ਕੁਮਾਰ ਦਾ ਦੂਜਾ ਨਾਮ 'ਨਾ'ਸੱਤ ਹੈ; ਜਾਵ 'Notuntrue'; ਨਿਸ਼ਚਾ ਕਹਾਉਣ ਵਾਲਾਂ ਸ਼ਕਤੀਆਂ।

ਬੜੀ ਉਪਮਾ ਹੈ, ਕੌਣ ਹਨ; ਨਾਲੇ ਵੇਖਣਾ ਹੈ ਜੁ ਇਹ ਦੋ ਕਿਉਂ ਹਨ, ਇਕ ਕਿਉਂ ਨਹੀਂ। ਉਤਰ ਇਹ ਹੈ ਜੁ 'ਸੁਣਨ' ਤੇ 'ਮੰਨਣ' ਦੇ ਮੰਝਮਿਆਨੇ ਪਿੱਛੇ ਦਸੇ ਦ ਡਾਕੂ 'ਭਰਮ ਤੇ ਭੈ' ਹਨ ਜੋ ਸਾਨੂੰ ਵਾਹਿਗੁਰੂ ਤੋਂ ਹੋੜਦੇ ਹਨ। ਪਰ ਇਨ੍ਹਾਂ ਦੋਹਾਂ ਦੇ ਉਲਟ ਸਾਡੇ ਅੰਦਰ ਦੇ ਤਾਕਤਾਂ ਐਸੀਆਂ ਹਨ ਜੋ ਸਾਨੂੰ ਦਸਦੀਆਂ ਹਨ ਕਿ ਵਾਹਿਗੁਰੂ ਅਸੱਤ ਨਹੀਂ, ਨਾ-ਅ-ਸਤ ਹੈ, ਭਾਵ 'ਸਰ-ਮੁਚ ਹੈ!' ਇਸ ਕਰਕੇ ਇਨ੍ਹਾਂ ਦੋਹਾਂ ਤਾਕਤਾਂ ਨੂੰ ਜੋ ਭਰਮ ਅਤੇ ਭੈ ਦੇ ਉਲਟ ਹਨ, ਭਾਵ ਅ-ਭਰਮ ਤੇ ਅਭੈ, 'ਅਸਵਨੀ ਕੁਮਾਰ ਯਾ 'ਨਾ-ਅ-ਸਤ' ਆਖਦੇ ਹਨ। ਇਨ੍ਹਾਂ ਦਾ ਨਾਮ 'ਨਾ-ਅਸੱਤ' ਇਸ ਕਰਕੇ ਹੈ ਜੁ ਇਹ ਸਾਨੂੰ ਯਕਾਨ ਕਰਾਉਂਦੇ ਹਨ ਕਿ ਵਾਹਿਗੁਰੂ ਅਸੱਤ ਨਹੀਂ, ਨਾ-ਅਸੱਤ ਭਾਵ ਪੂਰਨ-ਸੱਤ ਹੈ। ਤੇ ਦੂਜਾ ਇਨ੍ਹਾਂ ਨੂੰ 'ਅਸਵਨੀ ਕੁਮਾਰ' ਇਸ ਵਾਸਤੇ ਆਖਦੇ ਹਨ, ਕਿ ਵਾਹਿਗੁਰੂ ਯਾ ਗਿਆਨ-ਰੂਪੀ ਰਥ ਨੂੰ ਉੱਜਾ-ਰੂਪੀ ਪਹੁੰਚਿੱਚਦੀ ਹੈ ਤੇ ਪਹੁੰਚੋਂ ਵੀ ਪਹਿਲਾਂ ਇਹ ਦੇ ਤਾਰੇ, ਦੇ ਕੁਮਾਰ, ਦੇ ਭਰਾ (ਅ-ਭਰਮ ਅਤੇ ਅਭੈ) ਚੜ੍ਹਦੇ ਹਨ; ਤਦ ਮਨ 'ਸੁਣਨ'-ਪਦਵੀ ਨੂੰ ਛੱਡ 'ਮੰਨਣ'-ਪਦਵੀ ਵਲ ਪਾਉਂਦਾ ਹੈ। ਅਸੀਂ ਇਨ੍ਹਾਂ ਨੂੰ "ਨਿਰਭਉ ਤੇ ਨਿਰਵੈਰ" ਵੀ ਆਖ ਸਕਦੇ ਹਾਂ ਕਿਉਂਕਿ ਨਿਰਭੈਤਾ ਤਾਂ ਭੈ ਨੂੰ ਮਾਰਦੀ ਹੈ, ਤੇ ਨਿਰਵੈਰਤਾ ਤਦ ਪੈਦਾ ਹੁੰਦੀ ਹੈ ਜਦ ਦੂਈ ਦਾ ਭਰਮ ਪੂਰੀ ਤਰ੍ਹਾਂ ਦੂਰ ਹੁੰਦਾ ਹੈ। ਇਸ ਗੱਲ ਨੂੰ ਚੰਗੀ ਤਰ੍ਹਾਂ ਥੋਲ੍ਹੁਣ ਲਈ ਹੀ ਗਰੂ ਮਹਾਰਾਜ ਜੀ ਨੇ ਗੁਰ-ਸਿੱਖੀ ਦੇ ਮੁਲ-ਮੰਤਰ ਵਿਚ ਇਹ ਦੋ 'ਅਸਵਨੀ-ਕੁਮਾਰ' ਨਿਰਭਉ-ਨਿਰਵੈਰ ਸਾਂਝੇ ਕਹਿੰਦੇ ਹਨ। ਇਹ 'ਸੁਣਨ' ਤੇ 'ਮੰਨਣ' ਦੀਆਂ ਪਉੜੀਆਂ ਦੇ ਵਿਚਕਾਰ ਹਨ, ਇਹ ਜੀਵ-ਅਜੀਵ ਦੀ ਗੇਢ ਹਨ; ਇਹ ਕਾਲ ਅਕ ਲਨੂੰ ਜੋੜਨ ਵਾਲ ਹਨ, ਇਹ ਜ਼ਰਾ-ਮਰਾ ਨੂੰ ਤੇੜਨ ਵਾਲੇ ਅਮਰ-ਦੇਵਤ ਹਨ। ਇਸ ਕਰਕੇ ਇਹ ਜੁਗਲ (Twins) ਹਨ। ਵੇਦਾ ਵਿਚ ਇਹ ਗੱਲ ਇਸ਼ਾਰਤਾ, ਬੁਝਾਰਤਾਂ ਕਰਕੇ ਸਮਝਾਈ ਹੈ, ਪਰ ਕ੍ਰਿਪਾਲੂ ਪਿਤਾ ਜੀ ਨੇ ਇਹ ਘੁੰਡੀ ਥੋਲ੍ਹੁਕੇ ਰਖ ਦਿਤੀ ਹੈ। ਜੀਕਣ ਇਹ ਦੋ ਕੁਮਾਰ ਕਠੇ ਰਹਿੰਦੇ ਹਨ ਤੀਕਣ 'ਨਿਰਭਉ ਨਿਰਵੈਰ' ਤੇ ਉਨ੍ਹਾਂ ਦੇ ਉਲਟ ਭਰਮ-ਭੈ ਵੀ ਇਕੱਠੇ ਆਉਂਦੇ ਹਨ। ਯਥਾ :

ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥.....

ਨਾਨਕ ਭ੍ਰਮੁ ਭੈ ਮਿਟੀ ਗਏ ਰਮਣ ਰਾਮ ਭਰਪੂਰਿ ॥

ਇਸ ਕਰਕੇ ਨਿਸਚਾ ਹੋਇਆ ਜੁ 'ਨਾਮ ਸੁਣਨ' ਤੇ 'ਨਾਮ ਮੰਨਣ' ਵਿੱਚ ਭਰਮ-ਭੈ ਦੇ ਬੱਦਲ ਹਨ, ਤੇ ਇਨ੍ਹਾਂ ਨੂੰ ਦੂਰ ਕਰਨ ਵਾਲੇ, 'ਅਸਵਨੀ ਕੁਮਾਰ', ਜੋ ਵਾਹਿਗੁਰੂ ਨੂੰ ਨਾ-ਅ-ਸੱਤ, ਭਾਵ ਪੂਰਣ-ਨਿਸਚੇ ਕਰਕੇ ਦੱਸਦੇ ਹਨ, ਉਹ 'ਨਿਰਭਉ ਤੇ ਨਿਰਵੈਰ' ਸਕਤੀਆਂ ਹਨ ਜਿਨ੍ਹਾਂ ਬਗੈਰ ਨਾਮ-ਅਭਿਲਾਸੀ ਭੀ ਅਥਲਾ ਹੈ। ਇਸਦਾ ਨਿਚੋੜ ਅਸੀਂ ਇਉਂ ਦਸ ਸਕਦੇ ਹਾਂ ।—



'ਨਿਰਭਉ ਤੇ ਨਿਰਵੈਰ'
ਸਕਤੀਆਂ =
'ਅਸ਼ਵਨੀ—ਕੁਮਾਰ'

ਜਦ ਤੋੜੀ ਸਾਡੇ ਵਿੱਚ ਭਰਮ ਅਤੇ ਭੈ ਹੈ ਤਦ ਤੋੜੀ ਅਸੀਂ 'ਨਾਮ' ਦੀਆਂ
ਪਹਿਲੀਆਂ ਪਉੜੀਆਂ ਵਿਚ ਹੀ ਹਾਂ ।

(੪)

ਇਕ ਹੋਰ ਗੱਲ ਯਾਦ ਰੱਖਣ ਵਾਲੀ ਇਹ ਹੈ ਕਿ ਇਹ ਦੇ ਸ਼ਕਤੀਆਂ (ਨਿਰਭੈਤਾ
ਤੇ ਨਿਰਵੈਰਤਾ) 'ਨਾਮ ਪ੍ਰਗਾਸ' ਨੂੰ ਸੰਪੂਰਨ ਕਰਦੀਆਂ ਹਨ । 'ਨਾਮ' ਨੂੰ ਪ੍ਰਗਟ ਕਰਨ
ਲਈ ਅਨੇਕਾਂ ਹੋਰ ਗੁਣ ਵੀ ਲੋੜੀਂਦੇ ਹਨ, ਯਥਾ ਸਹਿਨ-ਸੀਲਤਾ, ਪਵਿੱਤ੍ਰਤਾ ਸਿਮਰਨ
ਆਦਿ । ਪਰ ਨਿਰਭੈਤਾ ਤੇ ਨਿਰਵੈਰਤਾ ਇਨ੍ਹਾਂ ਸਾਰਿਆਂ ਦੀਆਂ ਸਿਰਤਾਜ਼ ਹਨ ਕਿਉਂਕਿ
ਇਹ 'ਨਾਮ' ਨਾਲ ਰਲਕੇ ਪ੍ਰਾਣੀ ਨੂੰ ਪੂਰਨ-ਪੂਰਖ ਬਣਨ ਵਲ ਖਿਚਦੀਆਂ ਹਨ । ਐਥੇ
ਇਕ ਪ੍ਰਸ਼ਨ ਇਹ ਉਠਦਾ ਹੈ ਕਿ ਕੀ 'ਨਾਮ' ਦੇ ਬਗੂਰ ਨਿਡਰਤਾ ਸਾਨੂੰ ਮੁਕਤੀ ਦਿਵਾ
ਸਕਦੀ ਹੈ; ਕਿਉਂਕਿ ਰਾਵਣ ਕੁਭਕਰਨ ਆਦਿ ਨਾਮ ਦੇ ਬਿਨਾਂ ਹੀ ਨਿਡਰ ਸਨ । ਉਤਰ
ਇਹ ਹੈ ਕਿ 'ਨਾਮ' ਬਿਨਾਂ ਉਨ੍ਹਾਂ ਦੀ ਨਿਡਰਤਾ ਅਧੂਰੀ ਹੈ ਤੇ ਅੰਕੜ ਵੇਲੇ ਓਹ ਵੀ
ਭਰ ਜਾਂਦੇ ਹਨ; ਤੇ ਇਸੇ ਕਰਕੇ ਰੋਣ ਲਗ ਪੈਂਦੇ ਹਨ । ਸੱਚੀ ਨਿਡਰਤਾ 'ਨਾਮ' ਨਾਲ
ਹੀ ਪੈਦਾ ਹੁੰਦੀ ਹੈ । ਨਾਮ ਬਿਨਾਂ ਉਹ ਕੱਚੀ ਤੇ ਪਸੂਆਂ ਵਰਗੀ ਹੈ, ਜਿਸ ਨੂੰ ਹੂੜ-ਮਤ
ਆਖਿੰਦੇ ਹਨ । 'ਨਾਮ' ਹੋਣ ਨਾਲ ਯੋਧੇ ਸਜਦੇ ਹਨ, ਨਹੀਂ ਤਾਂ ਓਹ ਉਨ੍ਹਾਂ ਸਪਾਹੀਆਂ
ਵਰਗੇ ਹੁੰਦੇ ਹਨ ਜੋ ਆਪਣੀ ਤਨਖਾਹ ਲੈਣ ਦੀ ਖਾਤਰ ਆਪਣੀਆਂ ਜਾਨਾਂ ਦੇ ਦੇਂਦੇ
ਹਨ; ਭਾਵ ਉਹ ਟਕੇ ਦੇ ਯਾਰ (Mercenary) ਹਨ, ਉਨ੍ਹਾਂ ਵਿਚ ਸੱਚੀ ਬਹਾਦਰੀ ਨਹੀਂ ।
ਇਸੇ ਕਰਕੇ ਗੁਰੂ ਬਾਬੇ ਜੀ ਨੇ ਅਗਿਆਨੀ ਜੋਧਿਆਂ ਬਾਬਤ ਇਉਂ ਲਿਖਿਆ ਹੈ :—

ਭੂਲੋ ਰਾਵਣ ਮੁਗੁਧ ਅਚੇਤਿ ।
ਲੂਟੀ ਲੰਕਾ ਸੀਸ ਸਮੇਤਿ ।.....

ਸਹਸਬਾਹੁ ਮਧੂਬੀਟ ਸਹਿਖਾਸਾ ।
 ਹਰਣਾਖਸੁ ਲੇ ਨਖਹੁ ਬਿਧਾਸਾ ।.....
 ਜਰਾਸੰਘਿ ਕਾਲੁ ਜਮੁਨ ਸੰਘਾਰੇ ।
 ਰਕਤਬੀਜੁ ਕਾਲਨੇਮੁ ਬਿਦਾਰੇ ।
 ਬੂਡਾ ਦੁਰਜੋਧਨੁ ਪਤਿ ਖੋਈ ।...
 ਜਨੁ ਕਉ ਦੁਖੁ ਪਚੈ ਦੁਖੁ ਹੋਈ ।.....
 ਜਨਮੇਜੈ ਗੁਰ 'ਸਬਦੁ ਨ ਜਾਨਿਆ ।
 ਕਿਉਂ ਸੁਖੁ ਪਾਵੈ ਭਰਮਿ ਭੁਲਾਨਿਆ ।
 ਕੰਸੁ ਕੇਸੁ ਚਾਂਡੂਰੁ ਨ ਕੋਈ ।
 'ਰਾਮੁ ਨ ਚੀਨਿਆ ਅਪਨੀ ਪਤਿ ਖੋਈ ।....

(ਗਊਡ੍ਰੀ ਮ: ੧)

ਤਾਂ ਪਤਾ ਲੱਗਾ ਕਿ ਨਿਡਰਤਾ ਜੋ ਭਰਮ ਯਾ ਅਗਿਆਨੇ ਕਰਕੇ ਉਪਜਦੀ ਹੈ
 ਉਹ ਹੁੜ-ਪਣ ਹੈ, ਸੱਚੀ ਬਹਾਦਰੀ ਨਹੀਂ । ਭਰਮ ਗਏ ਬਿਨ ਸੁਖ ਨਹੀਂ—
 'ਕਿਉਂ ਸੁਖੁ ਪਾਵੈ ਭਰਮ ਭੁਲਾਨਿਆ ।'

(੫)

ਪਰ ਕਈ ਸੱਜਨ ਇਹ ਸੰਕਾ ਕਰਨਗੇ ਕਿ ਉਪਰ ਲਿਖੇ ਸਾਰੇ ਜੋਥੇ ਅਸੁਰ
 ਸੰਪ੍ਰਦਾ ਦੇ ਸਨ, ਭਾਵ ਕੈਤੀ ਮੱਤ ਵਾਲੇ । ਕੀ ਚੰਗੇ ਪੁਰਸ਼ ਨਿਡਰਤਾ ਨਾਲ ਮੁਕਤੀ ਪਾ
 ਸਕਦੇ ਹਨ ਕਿ ਨਹੀਂ? ਉਤਰ ਇਹ ਹੈ ਜੇ ਇਹ ਕਿਸੇ ਹਦ ਤੋਂਤੀ ਤਾਂ ਹੋਰਾਂ ਕੋਲੋਂ
 ਚੰਗੇ ਹਨ, ਪਰ ਬਿਨਾਂ 'ਨਾਮ' ਪ੍ਰਗਟ ਹੋਣ ਦੇ ਉਹ ਆਪਣੇ ਆਪ ਨੂੰ ਵਾਹਿਗੁਰੂ ਤੋਂ
 ਅਡ ਸਮਝਦੇ ਹਨ, ਇਹ ਕਰਕੇ ਭਾਵੇਂ ਉਹ ਮਾਇਆ ਦੇ ਜਲ ਨੂੰ ਤਾਂ ਚੀਰ ਸਕਦੇ ਹਨ
 ਪਰ ਉਨ੍ਹਾਂ ਵਾਸਤੇ ਸੰਸਾਰ ਸਾਗਰ ਨੂੰ ਪੂਰੀ ਤਰ੍ਹਾਂ ਤਰਨਾ ਮੁਸ਼ਕਲ ਹੈ । ਇਸ ਗੱਲ ਨੂੰ
 ਚੰਗੀ ਤਰ੍ਹਾਂ ਸਮਝਣ ਲਈ "ਅਭੈਮਨੂ" ਦਾ ਉਦਾਹਰਣ ਚੇਤੇ ਕਰੋ । ਇਹ ਯੋਧਾ ਅਰਜਨ
 ਦਾ ਪੁੱਤਰ ਸੀ ਤੇ ਪਿਤਾ ਵਾਂਗ ਬੜੀ ਨਿਡੱਰ ਤੇ ਚਤੁਰ ਸੀ, ਇਸੇ ਕਰਕੇ ਇਸ ਦਾ ਨਾਮ
 'ਅਭੈ-ਮਨੂ' (Abhimano) ਸੀ, ਭਾਵ ਉਹ ਜਿਸ ਦਾ 'ਮਨ'-ਅਭੈ, ਨਿਡਰ ਹੈ । ਇਸ
 ਯੋਧੇ ਨੇ ਮਹਾਂਭਾਰਤ ਦੇ ਯੁੱਧ ਵਿਚ ਬੜੇ ਕਾਰਨਾਮੇ ਦਰਸਾਏ ਤੇ ਕੈਰਵਾਂ ਦੀ ਫੌਜ ਮਾਰੀ ।
 ਪਰ ਦੁਰਯੋਧਨ ਨੇ ਇਸ ਨੂੰ ਚੱਕਰ-ਵਿਜੂਹੁੰ (ਗੋਰਖਧੰਧੇ ਵਰਗੇ) ਕਿਲ੍ਹੇ ਵਿਚ ਬੰਦ ਕਰ

1. ਨਾਮ ।
2. ਇਹ ਇਕ ਆਦਮੀਆਂ ਦਾ ਗੱਲ ਚੱਕਰ ਸੀ ਜੋ ਕੈਰਵਾਂ ਨੇ ਬਣਾਇਆ ਸੀ; ਇਸ ਦੀ ਬਣਾਵਟ ਕਿਲੇ
 ਵਰਗੀ ਸੀ ਤੇ ਰਸਤਾ ਭੁਲ-ਭੁਲਦੀ ਵਰਗਾ, ਭਾਵ ਗੋਰਖ ਧੰਧੇ ਵਾਂਗ । ਕਿਲ੍ਹਾਂ ਵਿਚੋਂ ਇਹ ਸਭ ਤੋਂ
 ਮਹੁੰਦਰ ਕਿਲ੍ਹਾ ਹੈ ।

ਲਿਆ। ਹੁਣ ਭਾਵੇਂ ਇਸ ਕਿਲ੍ਹੇ ਅੰਦਰ ਇਹ ਯੋਧਾ ਜਾ ਤਾਂ ਸਕਦਾ ਸੀ, ਪਰ ਵਾਪਸ ਨਿਕਲਣ ਦਾ ਢੇਗ ਉਸ ਨੂੰ ਨਹੀਂ ਸੀ ਆਉਂਦਾ ਜਿਸ ਕਰਕੇ ਅਭਿਮੂੰ ਅੰਤ ਨੂੰ ਹਾਰ ਕੇ ਗਿਰ ਗਿਆ। ਇਸ ਕਹਾਣੀ ਦਾ ਅੰਤਰੀਵ—ਭਾਵ ਕੀ ਹੈ? ਉਤਰ ਇਹ ਹੈ ਕਿ ਅਭਿਮੂੰ ਵਿਚ ਦੋਹਾਂ ਵਿਚੋਂ ਇੱਕ ਗੁਣ ਹੈ, ਭਾਵ ਅਭੈਤਾ (ਨਿਡਰਤਾ, ਨਿਰਭਉ—ਪੁਣ) ਤਾਂ ਹੈ, ਪਰ ਅਸਾਂ ਉਸ ਵਿਚ ਖੂਬੀ 'ਠਿਰਵੈਰਤਾ' ਵਾਲੀ ਨਹੀਂ, ਉਹ ਅਸਾਂ ਆਪਣੇ ਆਪ ਨੂੰ ਹੋਰਾਂ ਕੋਲੋਂ ਭਿਨ ਸਮਝਦਾ ਹੈ। ਨਾਮ-ਪ੍ਰਕਾਸ਼ ਉਸ ਦੇ ਮਨ ਉੱਪਰ ਨਹੀਂ ਹੋਇਆ, ਇਸ ਕਰਕੇ ਉਹ ਭਰਮ—ਰੂਪੀ ਗੋਰਖ—ਧੰਧੇ ਵਿਚ ਅਜਾਂ ਫਸਿਆ ਹੋਇਆ ਹੈ। ਇਸ ਗੋਰਖ—ਧੰਧੇ (ਚੱਕਰ-ਵਿਯੁਹ) ਅੰਦਰ ਉਹ ਨਿਡਰਤਾ ਕਰਕੇ ਜਾ ਤਾਂ ਸਕਦਾ ਹੈ, ਪਰ ਮਾਇਆ ਦੇ ਗੋਰਖਧੰਧੇ ਵਿਚੋਂ ਓਹ ਹੀ ਨਿਕਲਦਾ ਹੈ ਜਿਸ ਨੂੰ 'ਨਾਮ-ਪ੍ਰਗਾਸ' ਨੇ ਨਿਰਵੈਰਤਾ ਰੂਪੀ ਸ਼ਕਤੀ ਦਿਤੀ ਹੋਵੇ ਜਿਹੀ ਭਾਈ ਘਨਈਆ ਜੀ ਵਿਚ ਸੀ, ਜਿਸ ਨੂੰ ਯੁੱਧ ਵਿਚ ਚਾਰ ਚੁਫੇਰੇ ਇਕੋ ਇੱਕ ਵਾਹਿਗੁਰੂ ਨਜ਼ਰ ਆਉਂਦਾ ਸੀ। ਭਾਈ ਘਨਈਆ ਜੀ ਵਿਚ 'ਨਿਰਭਉ ਤੇ ਨਿਰਵੈਰ' ਸ਼ਕਤੀਆਂ ਦੇਵੇਂ ਸਨ ਪਰ ਅਭੇਮੂੰ ਵਿਚ ਅਜਾਂ ਇਕ 'ਨਿਰਭੈਤ' ਹੀ ਸੀ।

(੬)

ਸੱਚਾ ਨਾਮ—ਅਭਿਆਸੀ ਨਿਰਭਉ ਤੇ ਨਿਰਵੈਰ ਦੇਵੇਂ ਹੈ, ਭਾਵ ਓਹ ਦਸਮੇਸ਼ ਪਿਤਾ ਜੀ ਦੀ ਕਸਵੱਟੀ ਉਪਰ ਪੂਰਨ ਉਤਰਦਾ ਹੈ। ਇਸ ਕਰਕੇ ਪੰਜ-ਪਿਆਰੇ ਉਹ ਹੀ ਹੋ ਸਕਦੇ ਹਨ ਜੇ ਇਕ ਪੁਸੇ 'ਨਾਮ' ਵਿਚ ਲਿਵਲੀਨ, ਤੇ ਦੂਸਰੇ ਪਾਸੇ ਦੇਗ-ਤੇਗ ਦੇ ਧਨੀ ਹੋਣ। ਇਸ ਦਾ ਭਾਵ ਇਹ ਨਹੀਂ ਕਿ ਪੁਣੀ ਅੰਵੇਂ ਕਿਵੇਂ ਹੀ ਤਲਵਾਰ ਫੜੇ ਤੇ ਲੋਕਾਂ ਨਾਲ ਪਿਆ ਲੜੇ। ਨਹੀਂ, ਇਹ ਤਾਂ ਵਹਿਸ਼ੀਆਂ ਦਾ ਕੰਮ ਹੈ। ਪਰ ਵਕਤ ਉਪਰ ਅਪਣੀ ਰੱਖਿਆ (Self-defence) ਲਈ ਤਲਵਾਰ ਦਾ ਫੜਨਾ, ਯਾ ਬੰਦੂਕ ਚਲਾਣਾ ਸਾਡਾ ਪੂਰਣ ਧਰਮ ਹੈ, ਤੇ ਏਹੋ ਹੀ 'ਸੁਣਣ' ਤੇ 'ਮੰਨਣ' ਵਿਚ ਵੱਡਾ ਫਰਕ ਹੈ। ਇਤਨਾ ਹੀ ਨਹੀਂ, ਬਾਬੀ ਦੇ ਫਰਕ ਹੇਠ ਲਿਖੀਆਂ ਪਉੜੀਆਂ ਤੋਂ ਆਪਣੇ ਆਪ ਪ੍ਰਗਟ ਹੋਣਗੇ।

ਨਾਮ—ਸੁਣਨਾ (ਆਪਣੇ ਉਧਾਰ ਲਈ)। ਨਾਮ—ਮੰਨਨਾ (ਸਰਬ ਉਧਾਰ ਲਈ)

(ਸਾਰੰਗ ਕੀ ਵਾਰ ਮ: ੪)

ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖ ਹੋਈ॥

ਸੁਣਿ ਸੁਣਿ ਮੰਨਿ ਵਸਾਈਐ ਬੂਝੇ ਜਨੁ ਕੋਈ॥

(੬) ਨਾਇ ਸੁਣਿਐ ਸਭ ਸਿਧਿ ਹੈ, ਰਿਧਿ ਪਿਛੈ ਆਵੈ।	(੭) ਨਾਇ ਮੰਨਿਐ ਕੁਲੁ ਉਧਰੈ, ਸਭ—ਕੁਟੰਬੁ ਸਬਾਇਆ।
---------------------------------------------	----------------------------------------------

ਨਾਇ ਸੁਣਿਐ ਨਉ ਨਿਧਿ ਮਿਲੇ,
ਮਨ ਚਿੰਦਿਆ ਪਾਵੈ ।
ਨਾਇ ਸੁਣਿਐ ਸੰਤੋਖੁ ਹੋਇ,
'ਕਵਲਾ' ਚਰਣ ਧਿਆਵੈ ।
ਨਾਇ ਸੁਣਿਐ ਸਹਜ ਉਪਜੈ,
ਸਹਜੇ ਸੁਖ ਪਾਵੈ ।

(ਅ) ਨ ਇ ਸੁਣਿਐ ਸੁਚਿ ਸੰਜਮੇ,
ਜਮੁ ਨੇੜਿ ਨ ਆਵੈ ।
ਨਾਇ ਸੁਣਿਐ ਘਟਿ ਚਾਨਣਾ,
ਆਨੇਰੁ ਗਵਾਵੈ ।
ਨਾਇ ਸੁਣਿਐ 'ਆਪੁ' ਬੁਝੀਐ,
ਲਾਹਾ ਨਾਉ ਪਾਵੈ ।
ਨਾਇ ਸੁਣਿਐ ਪਾਪ ਕਟੀਅਹਿ,
ਨਿਰਮਲ ਸਚੁ ਪਾਵੈ ।
ਨਾਨਕ ਨਾਇ ਸੁਣਿਐ ਮੁਖਿ ਉਜਲੇ
ਨਾਉ ਗੁਰਮੁਖਿ ਧਿਆਵੈ ।

(ਇ) ਨਾਇ ਸੁਣਿਐ ਮਨੁ ਰਹਸੀਐ,
ਨਾਮੇ ਸਾਂਤਿ ਆਈ ।
ਨਾਇ ਸੁਣਿਐ ਮਨੁ ਤ੍ਰਿਪਤੀਐ,
ਸਭ ਦੁਖ ਗਵਾਈ ।
ਨਾਇ ਸੁਣਿਐ ਨਾਉ ਉਪਜੈ,
ਨਾਮੇ ਵਡਿਆਈ ।

ਨਾਇ ਮੰਨਿਐ ਸੰਗਤਿ ਉਧਰੈ,
ਜਿਨ੍ਹ ਰਿਦੈ ਵਸਾਇਆ ।
ਨਾਇ ਮੰਨਿਐ ਸੁਣ੍ਹ ਉਧਰੈ,
ਜਿਨ ਰਸਨ ਰਸਾਇਆ ।
ਨਾਇ ਮੰਨਿਐ ਦੁਖ ਭੁਖ ਗਈ,
ਜਿਨ ਨਾਮਿ ਚਿਤੁ ਲਾਇਆ ।
ਨਾਨਕ ਨਾਮੁ ਤਿਨੀ ਸਲਾਹਿਆ,
ਜਿਨ ਗੁਰੂ ਮਿਲਾਇਆ ।

(ਅ) ਨਾਇ ਮੰਨਿਐ ਦੁਰਮਤਿ ਗਈ,
ਮਤਿ ਪਰਤਾਟੀ ਆਇਆ ।
ਨਾਉ ਮੰਨਿਐ ਹਉਮੇ ਗਈ,
ਸਭਿ ਰੇਗ ਗਵਾਇਆ ।
ਨਾਇ ਮੰਨਿਐ ਨਾਮੁ ਉਪਜੈ,
ਸਹਜੇ ਸੁਖੁ ਪਾਇਆ ।
ਨਾਇ ਮੰਨਿਐ ਸਾਂਤਿ ਉਪਜੈ,
ਹਰਿ ਮੰਨਿ ਵਸਾਇਆ ।
ਨਾਨਕ ਨਾਮੁ ਰਤੰਨੁ ਹੈ,
ਗੁਰਮੁਖਿ ਹਰਿ ਧਿਆਇਆ ।

(ਇ) ਨਾਇ ਮੰਨਿਐ ਸੁਰਤਿ ਉਪਜੈ,
ਨਾਮੇ ਮਤਿ ਹੋਈ ।
ਨਾਇ ਮੰਨਿਐ ਗੁਣ ਉਚਰੈ,
ਨਾਮੇ ਸੁਖਿ ਸੋਈ ।
ਨਾਇ ਮੰਨਿਐ 'ਭੂਮੁ' ਕਟੀਐ,
ਫਿਰ ਦੁਖੁ ਨ ਹੋਈ ।
ਨਾਇ ਮੰਨਿਐ ਸਾਲਾਹੀਐ,
ਪਾਪਾਂ ਮਤਿ ਧੋਈ ।

੧ ਮਾਇਆ ।

੨ Self

ਨਾਨਕ ਭਗਤਾ ਸਦਾ ਵਿਗਾਸੁ ॥
ਸੁਣਿਐ ਦੁਖ ਪਾਪ ਕਾ ਨਾਸੁ ॥
(ਜਪੁਜੀ)

ਮੰਨੇ ਕੀ ਗਤਿ ਕਹੀ ਨ ਜਾਇ ॥
ਜੇ ਕੋ ਕਰੈ ਪਿਛੇ ਪਛੁਤਾਇ ॥
(ਜਪੁਜੀ)

ਆਪਣਾ—ਆਨੰਦ (ਵਿਗਾਸ) । ਸਰਬ-ਸੁਖ (ਤਰੇ ਤਾਰੇ)

ਇਸ ਟਾਕਰੇ ਵਾਲੇ ਵੇਰਵੇ ਤੋਂ ਪਤਾ ਲੱਗੇਗਾ ਕਿ 'ਨਾਮ-ਸੁਣਨਾ' ਤਾਂ ਆਪਣੇ ਅਨੰਦ ਲਈ ਹੀ ਹੈ, ਪਰ ਜੇ ਸੁਣਕੇ ਮੰਨਦੇ ਹਨ ਤੇ ਭਰਮ-ਭਉ ਦੀ ਕਾਲਖ ਮੁਨ ਤੋਂ ਮਾਂਜਦੇ ਹਨ ਉਹ ਕੋਹਿਨੂਰ ਹੀਰੇ (Koh-Noor) ਵਾਛ ਚਮਕਦੇ ਹਨ। ਉਨ੍ਹਾਂ ਦਾ ਚਾਨਣਾ ਆਪਣੇ ਉਪਰ, ਘਰ-ਬਾਹਰ, ਦੇਸ—ਬਦੇਸ਼ ਤੇ ਲੋਕ-ਪ੍ਰਲੋਕ ਪਰ ਪੈਂਦਾ ਹੈ। ਜੇ ਨਾਮ ਸੁਣਨ ਤਕ ਅੱਪਤਦੇ ਹਨ ਉਨ੍ਹਾਂ ਦੇ ਪਿੱਛੇ ੨ ਨੌਂ ਨਿਧੀਆਂ ਤੇ ਅਠਾਰਾਂ ਸਿਧੀਆਂ ਦੌੜਦੀਆਂ ਹਨ; ਉਨ੍ਹਾਂ ਦਾ ਅਪਣਾ ਨਾਮ ਪ੍ਰਗਟ ਹੁੰਦਾ ਹੈ। ਪਰ ਜੇ 'ਨਾਮ' ਮਨ ਵਿੱਚ ਰੱਖ ਸਕਦੇ ਹਨ, ਮੰਨਦੇ ਹਨ, ਉਹ ਗਾਹਿਰ—ਗੰਭੀਰ, ਰੱਜ ਪੁੱਜ, ਸੁੱਧ—ਖਾਲਸਾ ਬਣ ਜਾਂਦੇ ਹਨ ਤੇ ਮੁਕਤੀ ਉਨ੍ਹਾਂ ਹੀ ਵਾਸਤੇ ਹੈ! (ਮੰਨੇ ਪਾਵਹਿ ਮੇਖੁ ਦੁਆਰ)। ਮੰਨਣ ਵਾਲੇ ਧੰਨ ਧੰਨ ਹਨ ਕਿਉਂਕਿ ਉਹ ਪੂਰਨ ਚੰਦ੍ਰਮੇ ਵਾਛ ਮਾਇਆ ਦਾ ਹਨੇਰਾ ਆਪ ਕੱਟਦੇ ਹੋਏ ਆਪਣ ਆਸ—ਪਾਸ, ਘਰ ਬਾਹਰ ਸਭ ਨੂੰ ਤਾਰਦੇ ਹਨ।

"ਮੰਨੇ ਪਰਵਾਰੇ ਸਾਧਾਰ। ਮੰਨੇ ਤਰੈ ਤਾਰੈ ਗੁਰਸਿਖ।"

(ਜਪੁਜੀ)

ਇਹ ਨਾਮ—ਰਸੀਏ ਅਪਣੇ ਲਈ ਕੋਈ ਵੱਖ ਮਠ ਯਾ ਹੱਟ ਨਹੀਂ ਖੋਲ੍ਹਦੇ, ਨਾਮ ਦੀ ਦਾਤ ਚਾਰ ਚੁਫੇਰੇ ਵੰਡਦੇ ਹਨ, ਤੇ ਵਡਦੇ ਹੋਏ ਸੰਗਦ ਨਹੀਂ, ਨਾ ਹੀ ਉਹ ਇਸ ਦਾਤ ਨੂੰ ਗੁਪਤ ਰੱਖਦੇ ਹਨ। ਗੁਰੂ—ਘਰ ਵਿੱਚ ਇਹੋ ਹੀ ਤਾਂ ਅਧਿਕਤਾ ਹੈ! ਅਥੇ ਨਾਮ ਪ੍ਰਚਾਰ ਯਾ ਨਾਮ ਦੀ ਵੰਡ ਕੋਈ ਚੁੱਪ-ਗੜ੍ਹਪ, ਕਾਨਾ ਫੂਸੀ, ਇਸ਼ਾਰਤਾਂ ਬੁਝਾਰਤਾਂ ਵਿੱਚ ਨਹੀਂ। ਸਾਡਾ ਗੁਰੂ ਗਰੰਥ, ਸਾਦਾ ਨਾਮ ਦਾ ਖਜਾਨਾ ਖੁੱਲ੍ਹਾ ਛੁੱਲਾ, ਗੁਪਤ ਪ੍ਰਗਟ, ਆਹਮਣੇ—ਸਾਹਮਣੇ—ਹੈ। ਜੇ ਆਵੇ ਸੋ ਖਾਵੇ, ਜੇ ਚਾਹੂੰ ਸੋ ਪਾਵੇ; ਜੇ ਅੜੇ ਸੋ ਝੜੇ ਧੰਨ ਹਨ ਗੁਰੂ ਨਾਨਕ ਦੇਵ ਨਿਰਕਾਰੀ ਪਿਤਾ ਜਿਨ੍ਹਾਂ ਨੇ ਨਾਮ ਦੀ 'ਗੁਪਤ—ਗੰਗਾ' ਨੂੰ ਪ੍ਰਗਟ ਕਰਕੇ ਦਰਸਾਇਆ! ਧੰਨ ਹਨ ਗੁਰੂ ਗਰੰਥ ਜੀਉ, ਪੂਰਨ—ਪ੍ਰਤੱਖ—ਗੁਰੂ ਜਿਨ੍ਹਾਂ ਨਾਮ ਦਾ ਝੰਡਾ ਸੰਸਾਰ ਵਿੱਚ ਝਲਾਇਆ! ਧੰਨ ਹਨ ਗੁਰੂ ਅਰਜਨ ਦੇਵ ਜੀਉ, ਜਿਨ੍ਹਾਂ ਨੇ ਕਲਜੁਗ ਦੇ ਤਾਰਨ ਲਈ ਨਾਮ—ਦਾ ਬੜਾ ਬਣਾਇਆ। ਧੰਨ ਹਨ ਦਸਮੇਸ਼ ਪਿਤਾ ਜਿਨ੍ਹਾਂ 'ਨਿਰਭਉ ਤੇ ਨਿਰਵੈਰ' ਦੀ ਸੱਚੀ ਮੂਰਤ 'ਖਾਲਸਾ'—ਪੰਥ ਪ੍ਰਗਟਾਇਆ !! ਉਹ ਗੁਰੂ ਸਾਡੇ ਅੰਗ ਸੰਗ ਹਨ; ਗੁਰੂ ਜਾਗਦੀ ਜੋਤ ਹੈ :—

"ਅਜੇ 'ਗੰਗਾ-ਜਲ੍ਲੁ' ਅਟਲੁ
ਸਿਖ ਸੰਗਤਿ ਸਭ ਨਾਵੈ।
ਨਿਤ 'ਪੁਰਾਣ ਬਾਚੀਅਹਿ
ਬੇਦ ਬ੍ਰਹਮਾ ਮੁਖਿ ਗਾਵੈ।
ਅਜੇ ਚਵਰੁ ਸਿਰਿ ਢਲੈ
'ਨਾਮ—ਅੰਮ੍ਰਿਤ' ਮੁਖਿ ਲੀਅਉ।

੧ ਪੁਰਾਣ ਵੇਦ ਆਦਿ ਨਿਤਾਪ੍ਰਤ ਇਸ 'ਨਾਮ' ਨੂੰ ਹੀ ਵਾਚਦੇ ਯਾ ਚਿਤਾਰਦੇ ਹਨ।

ਗੁਰ ਅਰਜੁਨ ਸਿਰਿ ਛੜ੍ਹ
 ਆਪਿ ਪਰਮੇਸ਼ਰਿ ਦੀਅਉ ।
 ਮਿਲਿ ਨਾਨਕ ਅੰਗਦ ਅਮਰ ਗੁਰ
 ਗੁਰੂ ਰਾਮਦਾਸੁ ਹਰਿ ਪਹਿ ਗਯਉ ।
 ਹਰਿਬੰਸ ਜਗਤਿ ਜਸੁ ਸੰਚਰੂਉ ।
 ਸੁ ਕਵਣ ਕਹੈ ਸ੍ਰੀ ਗੁਰੂ ਮੁਯਉ ।

(ਸਵਾਨੇ ਮ: ੫)

ਹਾਂ ਜੀ, ਗੁਰੂ—ਗਰੰਥ ਜੀਉ ਦੇ ਹੁੰਦਿਆਂ ਤੇ ਖਾਲਸਾ ਪੰਥ ਦੇ ਹੁੰਦਿਆਂ ਕੌਣ
 ਕਹਿ ਸਕਦਾ ਹੈ 'ਸ੍ਰੀ ਗੁਰੂ ਮੁਯਉ !' ਜਿਨ੍ਹਾਂ ਨਾਮ—ਰੂਪੀ ਅੰਮ੍ਰਿਤ ਪੀਤਾ ਹੈ ਉਹ ਵੀ
 ਅਮਰ ਹੋ ਗਏ । ਪਰ ਸਾਨੂੰ ਇਹ ਗੱਲ ਸਦਾ ਸਦਾ ਚੇਤੇ ਰੱਖਣੀ ਚਾਹੀਦੀ ਹੈ ਕਿ 'ਸੁਣਨਾ'
 ਹੋਰ ਗੱਲ ਹੈ ਤੇ 'ਮੰਨਣਾ' ਹੋਰ ਗੱਲ !!

੧੭

੧. ਅਕਲ ਤੇ ਲਿਵ !
੨. 'ਨਾਮ' ਤੇ 'ਆਤਮਾ' !
੩. ਗੁਰਮਤ ਤੇ ਵੇਦਾਂਤ ਵਿੱਚ ਫਰਕ !

— ੦੦ —

(੧) ਸਬਦ ਚੀਨਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ।
(ਸ਼੍ਰੀ ਮ: ੩)

(੨) ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ ।
ਅੰਤਰ ਆਤਮੈ ਜੇ ਮਿਲੇ, ਮਿਲਿਆ ਕਹੀਐ ਸੋਇ ।

(ਸ਼੍ਰੀ ਮ: ੨)

ਪਾਠਕ ਸੱਜਨਾਂ ਨੇ ਗੁਰਮਤ ਤੇ ਵੇਦਾਂਤ-ਮਤ^੧ ਵਿੱਚ ਇੱਕ ਵੱਡਾ ਫਰਕ ਇਹ ਵੇਖਿਆ ਹੋਵੇਗਾ ਜੇ ਵੇਦਾਂਤ-ਮਤ ਵਿੱਚ ਭਾਵੇਂ 'ਆਤਮਾ' ਮੁੜ ਮੁੜ ਆਉਂਦਾ ਹੈ ਪਰ 'ਨਾਮ' ਦਾ ਜ਼ਿਕਰ ਬਿਲਕੁਲ ਹੀ ਨਹੀਂ । ਗੁਰਮਤ ਵਿੱਚ ਸਤਾਂ ਸਾਰਾ ਜ਼ੋਰ 'ਨਾਮ' ਉਪਰ ਹੈ । ਅਸੀਂ 'ਆਤਮਾ' ਨੂੰ ਵੀ 'ਨਾਮ' ਦੇ ਹਾਂ ਰਾਹ ਹੌਲੀ ਹੌਲੀ ਘਾਲਾਂ ਤੇ ਕਮਾਈਆਂ ਨਾਲ ਅੱਪੜਦੇ ਹਾਂ । ਪਰ ਨਵੀਨ-ਵੇਦਾਂਤੀ ਝਟ ਪਟ 'ਅਕਲ' ਰਾਹੀਂ 'ਆਤਮਾ' ਉਪਰ ਅੱਪੜਨ ਦੀ ਕੰਸ਼ਸ਼ ਕਰਦੇ ਹਨ । ਹੁਣ ਅਸਾਂ 'ਨਾਮ' ਤੇ 'ਆਤਮਾ' ਉਤੇ ਪ੍ਰਸਪਰ ਵਿਚਾਰ ਕਰਨੀ ਹੈ ਤੇ ਇਸ ਗੱਲ ਨੂੰ ਖੇਲ੍ਹਕੇ ਤੱਕਣਾ ਹੈ ਜੇ ਨਿਰੀ ਪੁਰੀ ਅਕਲ ਸਾਨੂੰ ਕਿਉਂ 'ਆਤਮਾ' ਤੱਕ ਨਹੀਂ ਖੜ ਸਕਦੀ, ਤੇ 'ਨਾਮ' ਦੀ ਅਗੰਮੀ-ਛੋਹ ਕਿਸ ਕਰਕੇ ਜ਼ਰੂਰੀ ਹੈ । ਮਹਾਰਾਜ ਜੀ ਨੇ ਉਪ੍ਰੇਕਤ ਮਹਾਂ ਵਾਕ ਵਿੱਚ ਦੱਸਿਆ ਹੈ, 'ਮਿਲਿਐ ਮਿਲਿਆ ਨਾ ਮਿਲੈ', ਭਾਵ, ਆਖਦੇ ਹਨ ਕਿ ਅਸੀਂ ਅਕਲੀ-ਵਿਚਾਰ ਨਾਲ ਹੀ ਉਥੋਂ ਅੱਪੜ ਗਏ ਹਾਂ ਉਹ ਵਾਸਤਵ ਵਿੱਚ ਨਹੀਂ ਅੱਪੜ; ਉਹ ਨਾ ਆਤਮਾ ਨੂੰ ਤੇ ਨਾ ਪਰਮਾਤਮਾ ਨੂੰ ਮਿਲੇ ਹਨ । ਅਸਲ ਉਹ ਮਿਲਦੇ ਹਨ ਜੋ 'ਅਕਲ' ਦੇ ਨਾਲ 'ਨਾਮ' ਦੀਆਂ ਟੰਗਾਂ ਉਪਰ ਖੜੋਕੇ ਆਤਮਾ ਰੂਪੀ ਅਕਾਸ਼ ਨੂੰ ਜਾ ਛੋਹਦੇ ਹਨ । ਹਾਂ ਜੀ, 'ਮਿਲੈ, ਮਿਲਿਆ ਜੇ ਹੋਇ ।' ਭਾਵ ਮਿਲਦਾ ਤਦ ਹੈ ਜਦ ਪ੍ਰਾਣੀ 'ਨਾਮ' ਨਾਲ ਜੁੜਦਾ ਹੈ ।

੧ ਮੇਰਾ ਭਾਵ ਨਵੀਨ ਯਾ ਪ੍ਰਚਲਤ ਵੇਦਾਂਤ ਤੋਂ ਹੈ, ਨਹੀਂ ਤਾਂ ਅਸਲ ਵਿੱਚ ਵੇਦਾਂਤ ਵੀ ਉਹ ਹੈ ਜਿਥੇ ਨਾਮ ਦਾ ਗਿਆਨ ਹੋਵੇ ।

'ਨਾਮ' ਦੀ ਕੀ ਲੋੜ ਹੈ ? 'ਅਕਲ' ਇਕੱਲੀ ਸਾਨੂੰ ਉਥੇ ਕਿਉਂ ਨਹੀਂ ਖੜ ਸਕਦੀ ? ਇਹ ਇੱਕ ਬੜਾ ਢੂਘਾ ਸੁਆਲ ਹੈ ਜਿਸ ਦਾ ਨਿਰਣਾ ਥੋੜ੍ਹੇ ਅੱਖਰਾਂ ਵਿੱਚ ਕਰਨਾ ਅਤੀ ਮੁਸ਼ਕਲ ਹੈ । ਪਰ ਜਦ ਤੋੜੀ ਇਹ ਘੁੰਡੀ ਨਾ ਖੁੱਲ੍ਹੇ ਤਦ ਤੋੜੀ ਹੁੰਦੀ ਹੈ ਆਤਮਾ-ਵਿਚਾਰ ਥੋੜੀ ਹੈ, ਛੂਢੀ ਹੈ, ਮਾਨੇ ਅਸੀਂ ਅਪਣਾ ਮੰਦਰ ਪੱਥਰ ਦੀ ਬੁਨਿਆਦ ਉਪਰ ਨਹੀਂ ਰੇਤਲੇ ਬਲ ਉਪਰ ਬਣਾ ਰਹੇ ਹਾਂ । ਇਸ ਕਰਕੇ 'ਅਕਲ' ਤੇ 'ਨਾਮ' ਦੀ ਪ੍ਰਸੁਪਰ ਵਿਚਾਰ ਲੋਤੀਦੀ ਹੈ । ਦੋਵੇਂ 'ਅਕਲ' ਤੇ 'ਨਾਮ' ਸ਼ਕਤੀਆਂ ਬੜੀਆਂ ਕੀਮਤਾਂ, ਨਿਰਮੇਲਕ, ਅਚੰਭਕ ਅਤੇ ਸੁਖਮ ਹਨ । ਭਾਵੇਂ ਦੋਵੇਂ ਵਡ ਮੁੱਲੀਆਂ ਹਨ, ਪਰ ਇਨ੍ਹਾਂ ਵਿੱਚ ਇਹਨਾਂ ਫਰਕ ਜ਼ਰੂਰ ਹੈ ਜਿਤਨਾ ਚਾਂਦੀ ਤੇ ਸੌਨੇ ਵਿੱਚ ਹੈ । ਅਕਲ ਜੇ ਚਾਂਦੀ ਹੈ ਤਾਂ 'ਨਾਮ' ਸੋਨਾ ਹੈ, ਜੇ ਅਕਲ ਸੋਨਾ ਹੈ ਤਾਂ ਨਾਮ ਲਾਲ ਹੀਰਾ ਹੈ । ਜੇ ਅਕਲ ਲਾਲ ਹੀਰਾ ਹੈ ਤਾਂ 'ਨਾਮ' ਉਹ ਪਾਰਸ-ਪੱਥਰ ਹੈ ਜੋ ਆਪਣੀ ਛੋਹ ਨਾਲ ਧਾਤਾਂ ਨੂੰ ਸੋਨਾ ਬਣਾ ਦੇਂਦਾ ਹੈ । ਗੱਲ ਕੀ, ਭਾਵੇਂ ਦੋਵੇਂ ਜ਼ਰੂਰੀ ਸ਼ਕਤੀਆਂ ਹਨ ਪਰ ਇਨ੍ਹਾਂ ਦੇ ਮੁੱਲ ਵਿੱਚ ਅੱਗੇ ਦਿਨ ਰਾਤ ਦਾ ਫਰਕ ਹੈ । ਅਚਿ ਇਨ੍ਹਾਂ ਫਰਕਾਂ ਨੂੰ ਜਰਾ ਗਹੁ ਨਾਲ ਵਿਚਾਰੀਏ ਕਿਉਂਕਿ ਇਸ ਵਿਚਾਰ ਦੇ ਪਿੱਛੋਂ ਹੀ ਅਸੀਂ ਆਖ ਸਕਦੇ ਹਾਂ ਜਾਂ 'ਨਾਮ' ਦੀ ਵੀ ਲੋੜ ਹੈ ਯਾਂ ਸਿਰਫ਼ 'ਅਕਲ' ਯਾਂ ਅੱਖਰੀ ਅਕਲ ਗਿਆਨ ਹੀ ਕਾਫ਼ੀ ਹੈ ।

(੧)

ਪਹਿਲਾਂ ਫਰਕ ਇਨ੍ਹਾਂ ਦੈਵੀ-ਗੁਣਾਂ ਵਿੱਚ ਇਨ੍ਹਾਂ ਦੀ 'ਜੋਤ' ਦਾ ਹੈ । ਜੇ ਅਗਿਆਨ ਨੂੰ ਅਸੀਂ ਹਨੇਰਾ ਕਰਕੇ ਆਖੀਏ ਤਾਂ ਇਹ ਦੋਵੇਂ ਸ਼ਕਤੀਆਂ ਹਨੇਰੇ ਦਾ ਉਲਟ ਭਾਵ 'ਰੈਸ਼ਨੀ' ਹੈ ਜੋ ਕਿ ਅਧਿਕਾਰ ਨੂੰ ਨਿਵਾਰਦੀ ਹੈ । ਪਰ ਰੈਸ਼ਨੀ; ਕਿਰਨਾਂ ਕਿਰਨਾਂ ਤੇ ਰਿਸ਼ਮਾਂ ਰਿਸ਼ਮਾਂ ਦੀ ਵੇਧਨ-ਸ਼ਕਤੀ (Performativ Power) ਵਿੱਚ ਬੜਾ ਫਰਕ ਹੈ । ਸੂਰਜ ਦੀ ਰੈਸ਼ਨੀ ਨਾਲ ਅਸੀਂ ਮੋਟੀਆਂ ਚੀਜ਼ਾਂ ਨੂੰ ਭਲੀ-ਬਾਤ ਵੇਖ ਸਕਦੇ ਹਾਂ, ਜੋ ਮੱਸਿਆਂ ਦੀ ਰਾਤ ਨੂੰ ਨਾ ਨਜ਼ਰ ਆਉਂਦੀਆਂ ਹੋਣ, ਜਿਹਾ ਕਿ ਬੂਟੇ, ਘਰ, ਮਨੁੱਖ ਆਦਿ । ਪਰ ਹੁਣ ਇੱਕ ਸੁਆਲ ਉੱਠਦਾ ਹੈ ਕਿ ਇੱਕ ਬਾਲਕ ਨੂੰ ਤਾਂ ਅਸੀਂ ਰੈਸ਼ਨੀ ਵਿੱਚ ਵੇਖ ਸਕਦੇ ਹਾਂ, ਪਰ ਜੇ ਇਆਣਾ ਬਾਲਕ ਕੋਈ ਪੈਸਾ ਯਾਂ ਦੁਆਨੀ ਚੁਆਨੀ ਗਲਤੀ ਨਾਲ ਪੇਟ ਵਿੱਚ ਨਿਗਲ ਜਾਵ ਤਾਂ ਕੀ ਅਸੀਂ ਇਨ੍ਹਾਂ ਨਾਲ ਉਹ ਪੈਸਾ ਯਾਂ ਸਿੱਕਾ ਢਿੱਡ ਵਿੱਚ ਵੇਖ ਸਕਦੇ ਹਾਂ ? ਇਸ ਦਾ ਉੱਤਰ ਅਵੱਸ਼ ਇੰਹ ਹੈ ਜੁ ਬਾਹਰਲੇ ਸਿੱਕੇ ਨੂੰ ਤਾਂ ਅੱਖਾਂ ਵੇਖ ਸਕਦੀਆਂ ਹਨ ਪਰ ਢਿੱਡ ਵਿੱਚ ਗਈ ਹੋਏ ਨੂੰ ਨਰੀਂ । ਪ੍ਰਸ਼ਨ ਇਹੈ ਕਿ ਕਿਉਂ ਨਹੀਂ ਦੇਖ ਸਕਦੀਆਂ । ਉੱਤਰ ਹੈ ਜੁ ਸੂਰਜ ਦੀਆਂ ਰਿਸ਼ਮਾਂ ਭਾਵੇਂ ਸੂਖਮ ਹਨ ਪਰ ਇਤਨੀਆਂ ਸੂਖਮ ਤੇ ਤੇਜ਼ ਨਹੀਂ ਜੁ ਢਿੱਡ ਨੂੰ ਵਿੰਨ੍ਹ ਕੇ ਅੰਦਰ ਪੈਸੇ ਤੋੜੀ ਅੱਪੜ ਸਕਣ । ਕੀ ਕੋਈ ਤਾਕਤ ਅਸੀਂ ਹੈ ਜੇ ਇਨ੍ਹਾਂ ਸਿੱਕੀਆਂ ਨੂੰ ਅੰਦਰੋਂ ਅੰਦਰ ਵੇਖ ਸਕੇ ? ਉੱਤਰ ਹੈ, 'ਹਾਂ' ਹੁਣੇ ਸਾਇੰਸ ਨੇ ਇੱਕ ਐਕਸ-ਰਿਸ਼ਮਾਂ (X-rays) ਵਾਲਾ ਆਲੂ

ਕੱਢਿਆ ਹੈ ਜਿਸ ਨਾਲ ਅੰਦਰ ਦੀ ਤਸਵੀਰ ਛਪ ਸਕਦੀ ਹੈ। ਇਸ ਨਾਲ ਪਤਾ ਲਗਾ ਸਕਦਾ ਹੈ ਜੁ ਪੈਸਾ ਕਿੱਥੇ ਹੈ। ਇਹ ਐਕਸ ਰਿਸ਼ਮਾਂ ਅੰਦਰ ਦੀ ਛੋਟੇ ਕੀਕਣ ਖਿੱਚ ਸਕਦੀਆਂ ਹਨ? ਉੱਤਰ ਹੈ ਜੁ ਇਹ ਕਿਰਨਾਂ ਤੀਬਰ-ਤੇਜ਼ ਵਾਲੀਆਂ ਹਨ, ਇਨ੍ਹਾਂ ਦੀ ਵੇਧਨ-ਸੱਤਾ ਜ਼ਬਰਦਸਤ ਹੈ; ਜਿੱਥੇ ਸੂਰਜ ਦੀਆਂ ਕਿਰਨਾਂ ਨਹੀਂ ਅੱਪੜ ਸਕਦੀਆਂ ਉਥੇ ਪਹੁੰਚਕੇ ਇਹ ਗੁਪਤ ਮੰਦਰ ਦਾ ਹਾਲ ਵੀ ਖੋਲ੍ਹ ਦੱਸਦੀਆਂ ਹਨ। ਬਸ ਜੋ ਫਰਕ ਸੂਰਜ ਦੀਆਂ ਕਿਰਨਾਂ ਤੇ ਐਕਸ-ਕਿਰਨਾਂ (X-rays) ਵਿੱਚ ਹੈ, ਉਹ 'ਅਕਲ' ਤੇ 'ਨਾਮ' ਸ਼ਕਤੀ ਵਿੱਚ ਹੈ। 'ਅਕਲ' ਤਾਂ ਮੌਟੀਆਂ ਗੱਲਾਂ ਨੂੰ ਤੱਕਦੀ ਹੈ, ਪਰ ਨਾਮ ਦੀ ਰੋਸ਼ਨੀ ਗੁਪਤ-ਆਤਮਾਂ ਨੂੰ ਜਾ ਲੱਭਦੀ ਹੈ। 'ਨਾਮ' ਬਿਨਾਂ ਜੋ 'ਆਤਮਾ' ਨੂੰ ਲੱਭਦੇ ਹਨ ਉਹ ਫੌਕੀਆਂ ਬੰਦੂਕਾਂ ਚਲਾਂਦੇ ਹਨ ਜਿਨ੍ਹਾਂ ਨਾਲ ਭਾਵੇਂ ਆਵਾਜ਼ ਤਾਂ ਹੁੰਦੀ ਹੈ ਪਰ ਮਰਦਾ ਕਈ ਨਹੀਂ। 'ਆਤਮਾ' ਅਤਿਅੰਤ ਸੂਖਮ ਹੈ, ਉਹ ਆਦ੍ਰਸ਼ ਅਗੋਚਰ ਹੈ, ਜਿਸ ਨੂੰ ਠੂਲੀ-ਅਕਲ ਨਹੀਂ ਫੜ ਸਕਦੀ। 'ਸਬਦ-ਸੱਤਾ' ਭਾਵ 'ਨਾਮ' ਹੀ 'ਏਕ ਸੂਖਮ-ਤਰ ਸੱਤਾ' ਹੈ ਜੋ ਇਸ ਅਗਮ ਅਗੋਚਰ ਆਤਮਾ ਨੂੰ ਵੀ ਫੜ ਲੈਂਦੀ ਹੈ। ਯਥਾ ਸ੍ਰੀ ਗੁਰੂ ਵਾਕੇ :—

'ਅਦਿਸ਼ਟੁ ਅਗੋਚਰੁ ਪਕਿੜਾ 'ਗੁਰ ਸਬਦੀ',
ਹਉ ਸਤਿਗੁਰ ਕੈ ਬਲਿਹਾਰੀਐ ॥'

(ਤੁਖਾਰੀ ਮ: ੪)

ਅਸੀਂ ਡੁਬਦੇ ਹਾਂ, 'ਨਾਮ' ਸਾਨੂੰ ਬੇੜੀ ਦੀ ਰਾਹੀਂ ਤਾਰਦਾ ਹੈ। ਅਸੀਂ ਫੌਕੀਆਂ ਬੰਦੂਕਾਂ ਚਲਾਉਂਦੇ ਹਾਂ, 'ਨਾਮ' ਸਾਡੀਆਂ ਬੰਦੂਕਾਂ ਵਿੱਚ ਮਤਿ ਰੂਪੀ ਗੋਲੀਆਂ ਭਰਦਾ ਹੈ :—

ਹਮ ਪਾਥਰ ਨਾਵ, ਬਿਖੁ ਭਵਜਲੁ ਤਾਰੀਐ ਰਾਮ ॥

ਗੁਰ ਦੇਵਹੁ 'ਸਬਦੂ' ਸੁਭਾਇ ਮੈ ਮੂੜ ਨਿਸਤਾਰੀਐ ਰਾਮ ॥

(ਤੁਖਾਰੀ ਮ: ੪)

(੨)

'ਅਕਲ' ਤੇ 'ਨਾਮ' ਵਿੱਚ ਦੂਜਾ ਫਰਕ ਉਹ ਹੈ ਜੋ ਅਸਾਡੇ ਅਤੇ ਦੂਰਬੀਨ ਵਿੱਚ ਹੈ। ਕਈ ਤਾਰੇ, ਨਖੜਤਰ ਐਸੇ ਹਨ ਜੋ ਭਾਵੇਂ ਹਨ, ਪਰ ਅੱਖਾਂ ਤੋਂ ਉਹਲੇ ਹਨ, ਨਜ਼ਰ ਨਹੀਂ ਆਉਂਦੇ। ਪਰ ਜੋ ਅੱਖਾਂ ਨਾਲ ਦੂਰ-ਦਰਸ਼ਨ (Telescope) ਲਾਈਏ ਤਾਂ ਉਹੋ ਗੁਪਤ ਚੀਜ਼ ਪ੍ਰਗਟ ਹੋ ਕੇ ਭਾਸਦੀ ਹੈ। ਇਸੇ ਤਰ੍ਹਾਂ 'ਅਕਲ' ਦੀ ਮਾਰ ਬਾਹਰਲੀਆਂ ਅੱਖਾਂ ਵਾਂਗ ਕੁਝ ਮੀਲਾਂ ਤੋਤੀ ਜਾ ਸਕਦੀ ਹੈ। ਦੂਰਬੀਨ ਸੈਂਕੜੇ ਹਜ਼ਾਰ ਮੀਲਾਂ ਦੇ ਗੁਪਤ ਦ੍ਰਿਸ਼ ਭਾਸਦੇ, ਹਨ। ਫਿਰ ਜੀਕਣ ਇਨ੍ਹਾਂ ਅੱਖਾਂ ਨਾਲ ਪਾਣੀ ਵਿੱਚ ਪਤਲੇ ਜਰਮ (Germe) ਕੀੜੇ ਨਹੀਂ ਭਾਸਦੇ; ਪਰ ਖੁਰਦਬੀਨ (Microscope) ਨਾਲ ਝਟ-

ਪਟ ਵੱਡੇ ਹੋ ਕੇ ਪ੍ਰਗਟ ਹੋ ਜਾਂਦੇ ਹਨ; ਉਦਾਂ ਹੀ 'ਆਤਮਾ' ਸੁਖਮ ਜਰਮਾਂ ਵਾਂਗ ਹੈ, ਉਸ ਨੂੰ ਵੇਖਣ ਲਈ 'ਨ ਮ' ਰੂਪੀ 'ਖੁਰਦਬੀਨ' ਦੀ ਲੋੜ ਹੈ। ਉਹ ਵਾਹਿਗੁਰੂ ਤਾਂ ਘਟਾਂ ਘਟਾਂ ਵਿੱਚ ਅਵੱਸ਼ ਵਸਦਾ ਹੈ ਪਰ 'ਜਦ ਤੇੜੀ 'ਸ਼ਬਦ' (ਨਾਮ=Logos) ਰੂਪੀ ਖੁਰਦ-ਬੀਨ ਨਾ ਲੱਗੇ ਤਦ ਤੇੜੀ ਨਹੀਂ ਦਿਸਦਾ। 'ਨਾਮ' ਦੇ ਆਤਸ਼ੀ ਸੀਸੇ ਨਾਲ 'ਆਤਮਾ' ਉਘੜ ਖਲੋਂਦਾ ਹੈ ਯਥਾ ਸ੍ਰੀ ਗੁਰ ਵਾਕ :—

“ਘਟਿ ਘਟਿ ਰਵਿ ਰਹਿਆ ਬਨਵਾਰੀ ।
ਜਲਿ ਬਲਿ ਮਹੀਅਲ 'ਗੁਪਤੇ' ਵਰਤੈ,
'ਗੁਰ ਸਬਦੀ' ਦੇਖਿ ਨਿਹਾਰੀ ਜੀਉ ।”

(ਸੋਰਠ ਮ: ੪)

(੩)

ਬਾਹਰਲੀ-ਰੰਸਨੀ ਤੇ ਅੰਦਰਲੀ-ਰੰਸਨੀ (ਜਿਸ ਨੂੰ ਅਸੀਂ 'ਜੋਤ' ਆਖਦੇ ਹਾਂ) ਵਿੱਚ ਇੱਕ ਮੁਢਲਾ ਫਰਕ ਹੈ। ਬਾਹਰ ਦੀ ਜਿਤਨੀ ਸਿੂਸ਼ਟੀ ਹੈ ਉਸ ਵਿੱਚ ਬੰਡਾ ਜਿਹਾ ਖੇਟ ਜਾਂ ਮੁੱਲਮਾ ਜ਼ਰੂਰ ਹੈ। ਜੇ ਪਾਣੀ ਸਾਗਰ ਵਿੱਚ ਭਰਪੂਰ ਹੈ ਤਾਂ ਇਸ ਪਾਣੀ ਵਿੱਚ ਲੂਣ ਦੀ ਰਲਾਵਟ ਹੈ, ਇਸ ਕਰਕੇ ਸਾਗਰ ਖਾਰਾ ਹੈ, ਜੇ ਚੰਨ ਚਿੱਟਾ ਹੈ ਤਾਂ ਇਸ ਦੇ ਮੰਹ ਉਪਰ ਦਾਗ ਹਨ, ਇਸ ਕਰਕੇ ਚੰਨ ਵਿੱਚ ਵੀ ਬੱਜ ਹੈ, ਜੇ ਮੰਰ ਸੋਹਣਾ, ਮਨ-ਮੰਹਣਾ ਹੈ ਤਾਂ ਇਸਦੇ ਪੈਰ ਅਜਿਹੇ ਹਨ ਜੁ ਇਹ ਆਪਣੇ ਪੈਰਾਂ ਨੂੰ ਤੱਕ ਤੱਕ ਕੇ ਝਰਦਾ ਹੈ; ਇਸੇ ਤਰ੍ਹਾਂ ਸਰਜ ਦੀ ਰੰਸਨੀ ਵਿੱਚ ਵੀ ਇੱਕ ਵਿਘਨ ਹੈ। ਕਿ ? ਉੱਤਰ ਹੈ ਕਿ ਜਿੱਥੇ ਸਰਜ ਦੀ ਰੰਸਨੀ ਹੈ ਉਥੇ ਨਾਲ ਹੀ ਪ੍ਰਛਾਵਾਂ ਵੀ ਅਵੱਸ਼ ਹੈ। ਪ੍ਰਸਿੱਧ ਹੈ ਜੁ ਦੀਵੇ ਹੇਠ ਹਨੇਰਾ। ਤੁਸੀਂ ਕਿਧਰੇ ਵੀ ਨਜ਼ਰ ਕਰਕੇ ਵੇਖੋ ਰੰਸਨੀ ਦੇ ਨਾਲ ਨਾਲ ਪ੍ਰਛਾਵਾਂ ਵੀ ਜ਼ਰੂਰ ਹੈ।

ਛੱਡੇ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ।

(ਪਟੀ ਮ: ੧)

ਇਹ ਪ੍ਰਛਾਵਾਂ ਮਾਨ ਦੁੱਧ ਵਿੱਚ ਕਾਂਜੀ ਪਈ ਹੋਈ ਹੈ ਜੋ ਦੁੱਧ ਨੂੰ ਫਿਟਾਂਦੀ ਹੈ। ਇਸੇ ਤਰ੍ਹਾਂ 'ਆਤਮਾ' ਉਤੇ 'ਤਮ' ('ਤਮ-ਸੰਸਾਰੁ ਚਰਨ ਲਗਿ ਤਰੀਐ') ਭਾਵ ਹਨੇਰੇ ਦੀ ਮਿਲਾਵਟ ਸਹਜੇ ਪਈ ਹੋਈ ਹੈ। ਇਸ ਮਿਲਾਵਟ ਕਰਕੇ ਉਹੋ 'ਆਤਮਾ' ਜੋ ਪੂਰਨ ਪ੍ਰਕਾਸ਼ ਹੈ ਆਪਣੇ ਪ੍ਰਛਾਵੇਂ (ਤਮੇਗੁਣ) ਹੇਠ ਦਬ ਜਾਂਦਾ ਹੈ। ਗੱਲ ਕੀ, 'ਆਤਮਾ' ਵੀ ਆਪਣੇ ਪ੍ਰਛਾਵੇਂ ਹੇਠ ਆਇਆ ਹੈ। ਉਹ ਆਤਮਾ ਤਾਂ ਹੈ ਪਰ ਇਸ ਹਨਰ ਕਰਕੇ ਭਾਸਦਾ ਨਹੀਂ; ਉਹ ਆਤਮਾ ਤਾਂ ਸਾਡੇ ਨਾਲ ਇਤਨਾ ਚੰਬੜਿਆ ਹੈ ਜੁ ਅਸੀਂ ਉਸ ਨੂੰ ਖਿੱਚ ਕੇ ਲਾਹੀਏ ਤਾਂ ਵੀ ਨਹੀਂ ਲਹਿ ਸਕਦਾ। ਯਥਾ ਸ੍ਰੀ ਗੁਰ ਵਾਕ :—"ਨਾਲਿ ਹੁੰਵੇਦਾ ਲਹਿ ਨ ਸਕਦਾ, ਸੁਆਉ ਨਾ ਜਾਣੈ ਮੂੜਾ।" ਜਦ ਮਨ-ਮੰਦਰ ਵਿੱਚ 'ਨਾਮ'-

ਦੀਪਕ ਦੀ ਰੈਸ਼ਨੀ ਹੁੰਦਾ ਹੈ ਤਾਂ 'ਆਤਮਾ' ਤੋਂ 'ਤਮੇ' ਹਟ ਜਾਂਦਾ ਹੈ ਤੇ ਪੂਰਨ-ਪ੍ਰਗਾਸ
ਬਿਨ-ਪ੍ਰਛਾਵੇਂ ਹੁੰਦਾ ਹੈ। ਯਥਾ ਸ੍ਰੀ ਗੁਰੂ ਵਾਕ :—

(੧) ਨ ਛਲ ਹੈ ਨ ਛਿਦ ਹੈ ਨ ਛਾਇਆ ਕੇ ਮਿਲਾਉ ਹੈ।

(ਅਕਾਲ ਉਸਤਤਿ)

(੨) ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ।
ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ।

(ਕੇਦਾਰਾ ਕਬੀਰ ਜੀ)

'ਆਤਮਾ' ਰਾਮ ਤਾਂ ਸਭ ਦੇ ਅੰਦਰ ਹੈ ਪਰ 'ਪ੍ਰਗਾਸ' ਤਦ ਹੁੰਦਾ ਹੈ ਜਦ 'ਨਾਮ'
ਦੀ ਜੋਤ ਅੰਦਰ ਜਾਗ ਉਠਦੀ ਹੈ। ਇਹ 'ਜੋਤ' ਸਿਮਰਨ ਨਾਲ ਪ੍ਰਚੰਡ ਹੁੰਦੀ ਹੈ :—

(੧) ਘਟਿ ਘਟਿ ਆਤਮ ਰਾਮੁ ਹੈ

ਪ੍ਰਭਿ ਖੇਲੁ ਕੀਓ ਰੰਗਿ ਰੀਤਿ।

ਹਰਿ ਨਿਕਟਿ ਵਸੈ ਜਗ-ਜੀਵਨਾ

'ਪਰਗਾਸੁ' ਕੀਓ ਗੁਰਮੀਤਿ।

(ਸਲੋਕ ਮ: ੪)

'ਨਾਮ' ਜਪਤ ਹੋਆ 'ਪਰਗਾਸੁ'।

ਗੁਰ ਸਬਦੇ ਕੀਨਾ ਰਿਦੈ ਨਿਵਾਸੁ।

(ਪ੍ਰਭਾਤੀ ਮ: ੫)

ਗੱਲ ਕੀ, 'ਨਾਮ' ਵਿਚ ਉਹ 'ਜੋਤ' ਉਹ ਪ੍ਰਚੰਡ-ਸੱਤਾ ਹੈ ਜੋ ਪ੍ਰਛਾਵੇਂ ਨੂੰ ਪਰਾਂ
ਹਟਾ ਆਤਮ ਦਾ ਪ੍ਰਗਾਸ ਕਰਦੀ ਹੈ। 'ਨਾਮ' ਬਿਨਾਂ ਅਕਲ ਦਾ ਚਾਨਣਾ ਉਸ ਚਿੱਤ੍ਰ
ਮਿੱਤਰੀ ਰੈਸ਼ਨੀ ਵਾਂਝ ਹੈ ਜਿਸ ਵਿਚ ਹਨੇਰਾ ਹਮੇਸ਼ਾ ਮਿਲਿਆ ਹੋਇਆ ਯਾ ਨਾਲੋ-
ਨਾਲ ਹੈ।

(੪)

ਜੇ ਅਸੀਂ ਅਕਲ ਦੀ ਹੱਦ-ਬੰਦੀ ਵਲ ਵੇਖੀਏ ਤਾਂ ਪਤਾ ਲੱਗੇਗਾ ਜੇ ਅਕਲ
ਵਾਲੀ ਗੱਡੀ ਦੇ ਇਰਦ ਗਿਰਦ ਦੋ ਕੰਪਾਂ ਹਨ-ਕਾਲ (Time) ਤੇ ਦੇਸ (Space)। ਇਹ ਦੋ
ਕੰਪਾਂ ਅਕਲ ਦੇ ਗਿਰਦ ਇੰਜ ਜਾਂਦੀਆਂ ਹਨ ਜੀਕਣ ਕਿਸੇ ਗੁਢਾ (Tunnel) ਵਿਚ
ਕੇਲ :—

ਕਾਲ (Time)

ਨਾਮ—

ਅਕਲ Tunnel

—ਨਾਮ

ਦੇਸ (Space)

ਜਦ ਤੋੜੀ ਰੇਲ ਗੁਫਾ ਯਾ ਕੰਧਰਾ ਵਿੱਚ ਹੈ ਤਦ ਤੋੜੀ ਇਸ ਦੇ ਸੱਜੇ ਖੱਬੇ ਘੁੱਪ ਹਨੇਰਾ ਹੈ ਤੇ ਚਾਨਣ ਦੂਰ ਗੁਫਾਂ ਦੇ ਮੂੰਹ ਵਲ ਹੈ। ਇਸ ਗੁਫਾ ਵਾਂਗ ਕਈ ਰੇਲਾਂ ਯੂਰਪ (Europe) ਵਿੱਚ ਬਣੀਆਂ ਹਨ ਜੋ ਸਾਰਾ ਰਾਹ ਧਰਤੀ ਦੇ ਹੇਠਾਂ ਹੀ ਟੁਰਦੀਆਂ ਹਨ, ਉਪਰ ਉਸ ਵੇਲੇ ਅੱਪੜਦੀਆਂ ਹਨ ਜਿਸ ਵੇਲੇ ਸਟੇਸ਼ਨ ਆਵੇ। ਹੁਣ ਜਿਸ ਤਰ੍ਹਾਂ ਜਮੀਨ ਦੌਜਾ ਰੇਲਾਂ (Underground railways) ਧਰਤੀ ਦੇ ਹੇਠਾਂ ਹੇਠਾਂ ਹੀ ਟੁਰਦੀਆਂ ਹਨ ਓਦਾ ਹੀ 'ਅਕਾਲ' ਦੀ ਗੱਡੀ ਵੀ ਦੇਸ ਅਤੇ ਕਾਲ ਦੀਆਂ ਕੰਧਾਂ ਵਿੱਚ ਕੈਦ ਹੋਕੇ ਕੰਮ ਕਰਦੀ ਹੈ। ਪਰ ਕੀ ਇਸ ਰੇਲ ਦੇ ਭਾਗਾਂ ਵਿੱਚ ਸਦਾ ਲਈ ਹਨੇਰਾ ਹੀ ਲਿਖਿਆ ਹੋਇਆ ਹੈ ? ਉੱਤਰ ਹੈ, 'ਨਹੀਂ। ਜਦ ਰੇਲ ਗੁਫਾ ਛੱਡ ਉਪਰ ਧਰਤੀ ਤੇ ਯਾ ਖੁੱਲ੍ਹੀ ਹਵਾ ਵਿੱਚ ਆ ਜਾਂਦੀ ਹੈ ਤਾਂ ਇਸ ਨੂੰ ਚਾਰ ਪਾਸਿਓਂ ਰੈਸ਼ਨੀ ਹ ਜਾਂਦੀ ਹੈ। ਇਸ ਤਰ੍ਹਾਂ ਜਦ ਅਸੀਂ ਅਕਲ ਦੀ ਗੱਡੀ ਨੂੰ ਕਾਲ ਤੇ ਦੇਸ ਦੀ ਕੰਦਰਾ ਤੋਂ ਬਾਹਰ ਕੱਢ, ਪੂਰਨ ਰੈਸ਼ਨੀ ਵਿੱਚ ਆ ਜਾਂਦੇ ਹਾਂ ਤਾਂ ਅਸੀਂ 'ਨਾਮ'-ਮੰਡਲ' ਦੇ ਹੁਲਾਰੇ ਲੈਂਦੇ ਹਾਂ ਜਿਸਨੂੰ ਗੁਰਬਾਣੀ ਵਿੱਚ 'ਸੰਤ ਮੰਡਲ' ਕਰਕੇ ਵੀ ਆਖਿਆ ਹੈ। ਹੁਣ ਇਥੇ ਅੱਪੜ ਕੈ ਜਮ ਦੀਆਂ ਕਾਲੀਆਂ-ਕੰਦਰਾਂ, ਦੇਸ ਅਤੇ ਕਾਲ ਦੀਆਂ ਕੰਧਾਂ ਪਿਛੇ ਰਹਿ ਜਾਂਦੀਆਂ ਹਨ। ਹੁਣ ਗੱਡੀ ਗੁਫਾ ਛੱਡ ਵਾਯੂ-ਮੰਡਲ ਵਿੱਚ ਆ ਜਾਂਦੀ ਹੈ। ਇਸ 'ਸੰਤ-ਮੰਡਲ' ਦਾ ਵਰਣਨ ਗੁਰਬਾਣੀ ਵਿੱਚ ਇਉਂ ਹੈ :—

ਸੰਤ ਮੰਡਲ ਮਹਿ ਹਰਿ ਮਨਿ ਵਸੈ ।
 ਸੰਤ ਮੰਡਲ ਮਹਿ ਦੂਰਤੁ ਸਭੁ ਨਸੈ ।
 ਸੰਤ ਮੰਡਲ ਮਹਿ ਨਿਰਮਲ ਰੀਤਿ ।
 ਸੰਤ ਸੰਗਿ ਹੋਇ ਏਕ ਪਰੀਤਿ ।
 ਸੰਤ ਮੰਡਲੁ ਤਹਾ ਕਾ ਨਾਉ ।
 ਪਾਰਬ੍ਰਹਮ ਕੇਵਲ ਗੁਣਗਾਉ ॥੧॥ ਰਹਾਉ ।
 ਸੰਤ ਮੰਡਲ ਮਹਿ ਜਨਮ ਮਰਣੁ ਰਹੈ ।
 ਸੰਤ ਮੰਡਲ ਮਹਿ ਜਮੁ ਕਿਛੂ ਨ ਕਰੈ ।
 ਸੰਤ ਸੰਗਿ ਹੋਇ ਨਿਰਮਲ ਬਾਣੀ ।
 ਸੰਤ ਮੰਡਲ ਮਹਿ 'ਨਾਮੁ' ਵਖਾਣੀ ।
 ਸੰਤ ਮੰਡਲ ਕਾ ਨਿਹਚਲ ਆਸਨੁ ।
 ਸੰਤ ਮੰਡਲ ਮਹਿ ਪਾਪ ਬਿਨਾਸਨੁ ।

(ਭੈਰਉ ਮ. ੫)

ਹਾਂ ਜੀ, ਜਦ ਤੋੜੀ ਅਸੀਂ 'ਬੁੱਧੀ-ਮੰਡਲ' ਵਿੱਚ ਸਾਂ ਤਦ ਤੋੜੀ ਸਾਡੀ ਗੁਫਾ ਵਿੱਚ ਕਾਲ ਦੀਆਂ ਕੰਧਾਂ ਵਿੱਚ ਟੁਰਦੀ ਸੀ। ਅਸੀਂ ਜਾਣਦੇ ਹਾਂ ਜੁ ਗੁਫਾ (Tunne)

ਵਿੱਚ ਗੱਡੀ ਬਹੁੰ ਦਰ ਤੇੜੀ ਟੁਰੇ ਤਾਂ ਧੂਏਂ ਨਾਲ ਸਾਹ ਘੁਟ ਜਾਂਦਾ ਹੈ—ਇਹੋ ਜਮ ਦਾ ਆ ਕੇ ਸਾਹ ਘੁੱਟਣਾ ਹੈ। ਜਦ ਸਾਡੀ ਗੱਡੀ ਇਨ੍ਹਾਂ ਕੰਧਾਂ ਨੂੰ ਚੀਰਕੇ 'ਸੰਤ-ਮੰਡਲ' ਵਿੱਚ ਆ ਗਈ ਤਾਂ 'ਨਾਮ' ਦੇ ਖੁੱਲ੍ਹੇ ਬਲਾਂ ਵਿੱਚ ਫੱਪ ਫੱਪ ਕਰਕੇ ਟੁਰਨ ਲਗ ਪਈ, ਫਿਰ ਕਾਲ ਦੀ ਕਾਲਖ ਨਹੀਂ, ਨਾ ਹੀ ਜਮ ਦਾ ਖਟਕਾ ਹੈ। ਇਥੇ ਅੱਪੜਕੇ ਨਿਰਮਲ-ਬਾਣੀ ਹੈ, ਨਿਹਚਲ-ਆਸਣ ਹੈ ਤੇ ਸੁਤੰਤਰ ਕਾਰ ਹੈ। 'ਅਕਲ' ਅਤੇ 'ਨਾਮ' ਵਿੱਚ ਬੱਸ ਇਹੋ ਗੁਫਾ ਅਤੇ ਪ੍ਰਗਟ-ਗੱਡੀ ਵਾਲਾ ਫਰਕ ਹੈ।

(੫)

'ਅਕਲ-ਸਕਤੀ' ਮਾਇਕ ਚੀਜ਼ ਨੂੰ ਤਾਂ ਚੰਗੀ ਤਰ੍ਹਾਂ ਪਕੜਦੀ ਹੈ ਕਿਉਂਕਿ ਅਕਲ ਮਾਇਆ ਵਾਹਣ ਆਪ ਵੀ ਨੁੱਲੀ ਹੈ, ਪਰ ਵਾਹਿਗੁਰੂ ਜੀ ਅਕਲ ਦੀ ਪਕੜ ਤੋਂ ਇਤਨੇ ਉੱਚ ਹਨ ਜੀਕਣ ਸਾਡੇ ਹੱਥ ਵਾਯੂ ਨੂੰ ਪਕੜਨ ਤੋਂ ਅਸਮਰੱਥ ਹਨ। ਸਾਡੇ ਹੱਥਾਂ ਵਿੱਚ ਨੁੱਲੀਆਂ ਚੀਜ਼ਾਂ—ਪੇਸਾ, ਟਕਾ—ਤਾਂ ਆ ਸਕਦੀਆਂ ਹਨ, ਪਰ ਪਾਣੀ ਵੀਟ ਜਾਂਦਾ ਹੈ। ਤੇ ਹਵਾ ਤਾਂ ਵੀਟਣ ਤੋਂ ਵੀ ਅੱਗੇ ਖਿੰਡ ਪੁੰਡ ਜਾਂਦੀ ਹੈ। ਇਸ ਕਰਕੇ 'ਅਕਲ' ਮਾਇਆ ਦਾ ਪੰਜਾ ਹੈ, ਪਰ ਇਹ ਪੰਜਾ ਸੂਖਮ ਵਾਹਿਗੁਰੂ ਜੀ ਨੂੰ ਨਹੀਂ ਪਕੜ ਸਕਦਾ। ਅਣ੍ਣਾਂ (Molecules) ਪਰਮਾਣੂਆਂ (atoms) ਤੇ ਬਿਜਲੇਣ੍ਣਾਂ (Electrons) ਤੇੜੀ ਤਾਂ ਇਸ ਦੀ ਪਹੁੰਚ ਹੈ ਪਰ ਵਾਹਿਗੁਰੂ ਜੀ ਇਨ੍ਹਾਂ ਤੋਂ ਵੀ ਪਰੇ ਸੂਖਮ-ਤਰ ਹਨ, ਜਿਥੇ ਅਕਲ ਦਾ ਫੇਲਾਦੀ ਪੰਜਾ ਅਜਿਹਾ ਨਿਸਫਲ ਹੈ ਜਿਹਾ ਕਿ ਪਾਣੀ ਨੂੰ ਪਕੜਨ ਲਈ 'ਛਾਨਣੀ। 'ਨਾਮ' ਬਿਨਾਂ ਅਕਲ ਇੰਝ ਵਾਹਿਗੁਰੂ ਜੀ ਦੇ ਇਰਦ ਗਿਰਦ ਨਿਸਫਲ ਭਵਾਟਣੀਆਂ

। ਪੱਛਮੀ ਵਿਦਵਾਨ ਵੀ ਇਹੋ ਆਖਦੇ ਹਨ ਜੋ ਅਕਲ ਦੇ ਰਾਹੀਂ ਤੇ ਮਾਨਸਿਕ ਖੜ੍ਹ (Psychical Research) ਨਾਲ ਰੱਬ ਨਹੀਂ ਲੱਭਦਾ :—“Starting from aether, electrons & other psychical machinery we cannot reach conscious man & render of what is apprehended in his consciousness. We have only one approach, namely through our direct knowledge of mind. The approach through the psychical world leads only into the cycle of physics; where we run round and round like a kitten chasing its tail and never reach the world-stuff at all.”

— Eddington, ‘The Nature of the Physical World.’

2 ਅਕਲ ਵਿੱਚ ਇਕ ਨੁਕਸ ਇਹ ਹੈ ਜੇ ਸੁ ਮੁਢਕਾਂਅ ਗੱਲਾਂ ਨੂੰ ਜਦ ਵਿਚਾਰਣ ਆਉਂਦੀ ਹੈ ਤਾਂ ਇਸ ਨੂੰ ਦੇਵੇਂ ਪਾਸੇ ਦੀਆਂ ਯੂਕਤੀਆਂ ਲਭਦੀਆਂ ਹਨ (Pros & Cons)। ਇਨ੍ਹਾਂ ਦ੍ਰਿਦਾਂ (Antinomies of Pure reason) ਨੂੰ ਅਕਲ ਆਪ ਨਹੀਂ ਖੁੱਲ੍ਹੇ ਸਕਦੀ ਕੈ ਟ, ਜਰਮਨ ਡਿਲਾਸ਼ਦਰ, ਨੇ ਇਉਂ ਦਸਿਆ ਹੈ :—

Kant's the Critique of Pure Reason :—First Antinomy, Thesis. The world (ਬਾਕੀ ਅਗਲੇ ਸਫੇ ਦੇ ਹੇਠਾਂ)

ਲੈਂਦੀ ਹੈ ਜੀਕਣ ਤੇਲੀ-ਦਾ-ਬਲਦ ਸਾਰਾ ਦਿਨ ਟੁਰਦਾ ਹੈ ਪਰ ਫਿਰ ਉਥੋਂ ਦਾ ਉਥੋਂ ਹੀ ! ਸਾਇੰਸ ਵੀ ਤੇਲੀ ਦੇ ਬਲਦ ਵਾਂਗ ਰੱਬ ਰੂਪੀ ਥੰਮ ਦੇ ਇਰਦ ਗਿਰਦ ਦੁਰੇਡੇ ਚੱਕਰ ਲਾਂਦੀ ਹੈ । ਪਰ 'ਨਾਮ' ਨੂੰ ਹੀ ਓਹ ਸਮਰੋਬਾ ਹੈ ਜਿਸ ਨਾਲ ਪ੍ਰਾਣੀ ਬਾਹਰਲੇ ਘੁੰਮਣ-ਘੇਰਾਂ ਨੂੰ ਛੱਡ ਪੁਰ ਅੰਦਰ ਨਿਜ-ਮਹਲ ਵਿਚ ਚਲਾ ਜਾਂਦਾ ਹੈ ।

(੬)

ਗੱਲ ਕੀ, ਮਾਇਆ ਤੇ ਵਾਹਿਗੁਰੂ ਜੀ ਵਿਚ ਇਕ ਬੜੀ ਡੂੰਘੀ ਮੁਢਲੀ ਵਿਥ ਹੈ ਇਤਨੀ ਜਿਤਨੀ ਕਿ ਲੰਕਾ ਤੇ ਹਿੰਦੇਸਤਾਨ ਵਿਚ ਹੈ । ਨਹੋਂ ਨਹੀਂ, ਇਸ ਤੋਂ ਵੀ ਵੱਡੀ ਤੇ ਫੁੰਘੀ । ਇਸ ਸਮੁੰਦਰ ਰੂਪੀ ਖਾਈ ਨੂੰ ਕੰਣ ਟੱਪ ਸਕਦਾ ਹੈ ? ਓਹ ਜਿਸ ਵਿਚ ਹਨੌਮਾਨ ਜਿੱਡਾ ਬਾਹੂ-ਬਲ ਹੋਵੇ ! ਯਾਂ ਓਹ ਜਿਸ ਕੋਲ 'ਨਾਮ' ਰੂਪ ਤੁਲਹਾ ਯਾਂ ਬੇੜੀ ਹੋਵੇ । ਯਥਾ ਸ੍ਰੀ ਗੁਰ ਵਾਕ :—

ਗੁਰਮੁਖਿ ਬਾਂਧਿਓ ਸੇਤੁ ਬਿਧਾਤੇ ।

ਲੰਕਾ ਲੂਟੀ ਦੈਤ ਸੰਤਾਪੈ ।

(ਸਿੱਧ ਗੋਸਟ)

'ਨਾਮ' ਉਹ ਗੈਬੀ-ਪੁਲ ਹੈ ਜੋ ਵਾਹਿਗੁਰੂ ਜੀ ਰੂਪੀ ਸਾਗਰ ਨੂੰ ਮਾਇਆ ਰੂਪੀ ਭਾਰਤ-ਵਰਸ਼ ਨਾਲ ਜੋੜਦਾ ਹੈ । ਇਸ ਅਗੰਮੀ ਪੁਲ ਬਿਨਾਂ, ਇਸ ਪਉੜੀ ਬਿਨਾਂ ਕੀਕਣ ਇਹ ਤੇ ਉਹ ਕੰਢੇ ਆਪੇ ਵਿਚ ਜੁੜ ਸਕਦੇ ਹਨ ? ਗੁਰੂ ਮਹਾਰਾਜ ਉੱਤਰ ਦੇਂਦੇ ਹਨ :—

"ਏ ਮਨ ਮੇਰਿਆ ! ਬਿਨੁ ਪਉੜੀਆ

ਮੰਦਰਿ ਕਿਉਂ ਚੜੈ ਰਾਮ ।

ਏ ਮਨ ਮੇਰਿਆ ! ਬਿਨੁ ਬੇੜੀ

ਪਾਰਿ ਨ ਅੰਬੜੈ ਰਾਮ ।

(ਪਿੜਲੇ ਸਵੇਂ ਦੇ ਫੁਟਨੋਟ ਦੀ ਬਾਕੀ)

has a beginning in time, & is also limited in regard to space. *Proof.* Were the world without a time beginning, we should have to ascribe a present limit to that which can have no limit, which is absurd. Again were the world not limited in regard to space, it must be conceived as an infinite whole yet it is impossible thus to conceive it.

Antithesis. The world has neither beginning in time, nor limit in space, but in both regards is infinite, *Proof.* The world must have existed from eternity, or it could never exist at all. If we imagine it had a beginning, we must imagine an interior time when nothing was. But in such time the origin of anything is impossible. At no moment could any cause for such a beginning exist.

ਗੱਲ ਕੀ ਅਕਲ ਇਨ੍ਹਾਂ ਗੋਰਖ-ਪੰਧਿਆਂ ਨੂੰ ਆਪ ਨਹੀਂ ਖੋਲ੍ਹ ਸਕਦੀ 'ਨਾਮ' ਦੀ ਮਦਦ ਬਗੈਰ ।

ਪਾਰਿ ਸਾਜਨੁ ਅਪਾਰੁ 'ਪ੍ਰੀਤਮੁ
 'ਗੁਰ ਸਬਦ ਸੁਰਤਿ ਲਘਾਵਏ ।
 ਮਿਲੀ ਪਾਧ ਸੇਗਤਿ ਕਰਹਿ ਰਲੀਆ
 ਫਿਰੀ ਨ ਪਛੇਤਾਵਏ ।

(ਤੁਖਾਰੀ ਮ: ੧)

ਹਾਂ ਜੀ, 'ਨਾਮ' ਕਾਲ ਤੇ ਅਕਾਲ ਨੂੰ ਐਉਂ ਗੰਢਦਾ ਹੈ ਜਿੱਦਾਂ 'ਪਹੁੰ' ਦਿਨ ਤੇ
 ਰਾਤ ਨੂੰ ਗੰਢਦੀ ਹੈ, ਯਾ ਜਿੱਦਾਂ ਅਰਸੀ-ਧਨਸ, ਸਤ-ਰੰਗੀ ਪੀਂਘ ਉੱਤਰ ਤੇ ਦੱਖਣ
 ਦਿਸ਼ਾ ਨੂੰ ਜੋੜਦੀ ਹੈ, ਯਾ ਜਿਸ ਤਰ੍ਹਾਂ ਅੰਤਰਿਕਸ਼ (Atmosphere) ਪਰਤੀ ਨੂੰ ਜੋੜਦੀ ਹੈ।

...

ਹੇ ਅਕਲ-ਰਾਣੀ ! ਤੁੰ ਕਾਲ ਦੀ ਲਾਡਲੀ ਪੁੱਤਰੀ ਹੈਂ; 'ਸੁਰਤੀ-ਮਾਤਾ' ! ਤੁੰ
 ਅਕਾਲ ਦੀ ਸੋਹਾਗਣ-ਲਾੜੀ ਹੈਂ । ਹੇ ਅਕਲ ਰਾਣੀ ! ਤੇਰਾ ਬੜਾ ਸੰਦਰ ਵੱਸ ਹੈ ।
 'ਸੁਰਤੀ'-ਮਾਤਾ ! ਤੁੰ ਇਸ ਕਰਕੇ ਸਰੂਪ ਹੈਂ ਕਿਉਂਕਿ ਤੇਰਾ ਰੂਪ ਅਨੂਪ ਹੈ । ਹੇ ਅਕਲ
 ਰਾਣੀ ! ਤੁੰ ਕੁਰਸ ਦੀ ਕੁਰਸੀ ਉਪਰ ਬੈਠਦੀ ਹੈਂ । 'ਸੁਰਤੀ'-ਮਾਤਾ ! ਤੁੰ ਅਰਸ-ਕੁਰਸ
 ਦੇਹਾਂ ਨੂੰ ਸੋਭਦੀ ਤੇ ਸੂਹਾਉਂਦੀ ਹੈਂ । ਹੇ ਅਕਲ-ਰਾਣੀ ! ਤੇਰਾ ਬੜਾ ਬਾਗ ਪਰਿਵਾਰ
 ਹੈ, ਸਭ ਜਤੀ ਸਤੀ ਤੇਰੇ ਹੀ ਸਪੁੱਤ੍ਰ ਹਨ । ਸੁਰਤੀ-ਮਾਤਾ ! ਤੁੰ ਜਗਤ-ਜਨਨੀ ਹੈਂ, ਤੁੰ
 ਜਗਤ-ਮਾਤਾ ਹੈਂ । ਹੇ ਅਕਲ-ਰਾਣੀ ! ਤੁੰ ਸਾਇੰਸ-ਦਾਨ, ਖੋਜੀ ਤੇ ਬ੍ਰਾਹਮ-ਚਾਰੀ ਜਣਦੀ
 ਹੈਂ । ਸੁਰਤੀ-ਮਾਤਾ ! ਤੁੰ ਸੁੱਚੇ ਮੌਤੀ, ਅਕਾਲੀ, ਖਾਲਸੇ, ਨਥੀ, ਅੰਲੀਆ ਤੇ ਅਵਤਾਰ
 ਆਪਣੀ ਕੁਆਰੀ-ਕੁੱਖ ਤੋਂ ਕੱਢਦੀ ਹੈਂ—

^੧Virgin birth !

ਅਕਲ ਅੰਨ੍ਹਿਆਂ ਦੇ ਹੱਥ ਟੇਹਣੀ ਹੈ, ਪਰ 'ਨਾਮ' ਉਨ੍ਹਾਂ ਦੀਆਂ ਅੱਖਾਂ ਦੀ
 ਜਾਗਦੀ,-ਜੇਤ ਹੈ । ਅਕਲ ਜੜ੍ਹ ਪਦਾਰਥਾਂ ਦੀ ਕਲਾ ਹੈ ਜਿਨ੍ਹਾਂ ਨੂੰ ਚਾਬੀ ਦੀ ਲੋੜ ਹੈ,
 ਪਰ 'ਨਾਮ' ਅਕਲ-ਕਲਾ ਹੈ ਜੋ ਬਿਨ ਚਾਬੀ ਦੇ ਟੁਰਦੀ ਹੈ ਜਿਹਾ ਕਿ ਸੇਸਾਰ-ਦੀ-
 ਚੱਕੀ । ਅਕਲ ਉਹ ਹੈ ਜਿਸ ਵਿੱਚੋਂ—

'ਘੜੀਐ 'ਸਬਦੁ' ਸਚੀ ਟਕਸਾਲ ।

ਜਿਸ ਕਉ ਨਦਰਿ ਕਰਮੁ ਤਿਨ ਕਾਰ ।'

(ਜਪੁਜੀ)

ਅਕਰ ਉਹ ਰੇਲ ਹੈ ਜੋ ਸਬੂਲ-ਧਰਤੀ ਉਪਰ ਟੁਰਦੀ ਹੈ; 'ਨਾਮ' ਉਹ ਬੇੜਾ ਹੈ ਜੋ
 ਸੇਸਾਰ ਸਾਗਰ ਦੀ ਡਾਵਾ-ਡੇਲ ਸਤਹ ਪਰ ਅਡੇਲ ਤਰਦਾ ਹੈ । ਅਕਲ ਕਾਲ ਤੇ ਦੇਸ

1 ਵਾਹਿਗੁਰੂ । 2 ਨਾਮ ।

3 Virgin birth ਕੁਆਰੀ-ਕੁੱਖ ਦਾ ਭਾਵ ਅਧਿਆਤਮਕ ਨਵ-ਜੀਵਣ ਹੈ ਜੋ ਸਦਾ ਕੁਆਰੀ - ਮਾ
 'ਨਾਮ'—ਰਾਹੀਂ ਸਾਨੂੰ ਮਿਲਦਾ ਹੈ ।

ਦੀਆਂ ਪਟੜੀਆਂ ਉੱਪਰ ਟੁਰਦੀ ਹੈ, ਪਰ 'ਨਾਮ' ਉਹ ਅਰਸੀ-ਬਿਬਾਨ ਹੈ ਜੋ ਵਾਯੂ-ਮੰਡਲ
ਦੀ ਕੈਦ ਤੋਂ ਸੁਤੰਤਰ ਉਡਦਾ ਹੈ। ਹਾਂ ਜੀ, ਅਕਲ ਧਰਤੀ ਦੀ ਧੀ ਹੈ ਜੋ ਸੱਪ ਵਾਂਝ
ਧੜ ਦੇ ਭਾਰ ਟੁਰਦੀ ਹੈ, ਪਰ ਨਾਮ ਉਹ ਉਡਣ-ਪੰਖੇਰੂ ਹੈ, ਉਹ 'ਗਰੂੜ' ਹੈ ਜੋ ਸੱਤਵੇਂ
ਅਕਾਸ਼ ਉਪਰ .ਉਡਾਰੀਆਂ ਮਾਰਦਾ ਹੈ। ਅਕਲ ਤੇ 'ਨਾਮ' ਵਿੱਚ ਉਹੋ ਫਰਕ ਹੈ ਜੋ
ਕਾਲ ਤੇ ਅਕਾਲ ਵਿੱਚ ਅਤੇ ਅੰਤ ਤੇ ਬੰਅੰਤ ਵਿੱਚ ਦੁਨੀਆਂ ਨੂੰ ਜਿੱਤਣ ਦਾ ਆਲਾ ਹੈ;
'ਨਾਮ' ਇਸ ਦੁਨੀਆਂ ਨੂੰ ਬੈਕੁੰਠ ਵਿੱਚ ਬਦਲਣ ਵਾਲੀ ਕਲਾ ਹੈ। ਹੇ ਅਕਲ ! ਤੇਰੀ
ਕੋਈ ਸ਼ਕਲ ਹੈ, ਪਰ 'ਨਾਮ' ! ਤੂੰ ਅ-ਨਾਮ ਹੈ !! ਅਕਲ 'ਅੱਜ-ਕਲ' ਦੀ ਕੇਦ ਵਿੱਚ
ਹੈ, 'ਨਾਮ' 'ਸਦਾ-ਹੁਣ' ਦੇ 'ਸੰਤ-ਮੰਡਲ' ਵਿੱਚ ਪ੍ਰਧਾਨ ਹੈ !!!.....ਅਕਲ ! ਤੂੰ ਧੜ ਹੈ,
ਨਾਮ ! ਤੂੰ ਸਿਰ ਹੈ, ਸਰਦਾਰ ਹੈ। ਤੁਸਾਂ ਦੋਹਾਂ ਦੀ ਲੋੜ ਹੈ। ਅਕਲ ਬਿਨਾਂ ਲਿਵ
ਨਹੀਂ ਲਗਦੀ, ਤੇ ਲਿਵ ਬਿਨਾਂ ਵਾਹਿਗੁਰੂ ਨਹੀਂ ਮਿਲਦਾ !!! 'ਅਕਲ' ਬਾਬਤ ਸ੍ਰੀ ਗੁਰ
ਵਾਕ ਇਉਂ ਹੈ :—

"ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ।
ਅਕਲੀ ਪਤਿ ਕੈ ਬੁਝੀਐ ਅਕਲੀ ਕੀਚੈ ਦਾਨੁ।
ਨਾਨਕੁ ਆਖੇ ਰਾਹੁ ਏਹੁ ਹੋਰਿ ਗਲਾ ਸੈਤਾਨੁ ।"

[ਸਲੇਕ ੧ ਸੰਗ ਦੀ ਵਾਰ]

ਅਕਲ ਦੀ ਰੋਸ਼ਨੀ ਵਿੱਚ ਅਸਾਂ ਪੁੰਨ-ਦਾਨ, ਪੜ੍ਹਨਾ-ਗੁਣਨਾ, ਤੇ ਦੁਨੀਆਂ ਦੀ
ਕਾਰ ਕਰਨੀ ਹੈ; ਅਕਲ ਇਸ ਜਗਤ ਦਾ ਦੀਵਾ ਹੈ। 'ਨਾਮ' ਲੋਕ-ਪ੍ਰਲੋਕ ਦਾ, ਕਾਲ-
ਆਕਲ ਦਾ ਸੱਚਾ ਸੂਰਜ ਹੈ ਜਿਸ ਦਾ ਚਾਨਣ-ਸੁੱਧ ਹੈ, ਜੋ ਮਾਇਕੀ ਚਾਨਣ ਤੋਂ ਇਸ
ਕਰਕੇ ਉਚੇਰਾ ਹੈ ਕਿ ਉਸ ਵਿੱਚ ਪ੍ਰਛਾਵਾਂ ਯਾਂ ਰਤਾ ਮੁਲੱਮਾ ਤਕ ਵੀ ਨਹੀਂ। 'ਨਾਮ'
ਬਾਬਤ ਸ੍ਰੀ ਗੁਰ ਵਾਕ ਇਉਂ ਹੈ :—

'ਨਾਈ ਤੇਰੇ ਤਰਣਾ ਨਾਇ ਪਤਿ ਪੂਜ ।
ਨਾਉ ਤੇਰਾ ਗਹਣਾ ਮਤਿ ਮਕਸਦੁ ।
ਨਾਇ ਤੇਰੈ ਨਾਉ ਮਨੇ ਸਭ ਕੇਇ ।
ਵਿਣ ਨਾਵੈ ਪਤਿ ਕਬਹੂ ਨ ਹੋਇ ।
* * * *

ਨਾਉ ਤੇਰਾ ਤਾਣੁ ਨਾਉ ਦੀਬਾਣੁ ।
ਨਾਉ ਤੇਰਾ ਲਸਕਰ ਨਾਉ ਸੁਲਤਾਨੁ ।
ਨਾਇ ਤੇਰੈ ਮਾਣੁ ਮਹਤ ਪਰਵਾਣੁ ।
ਤੇਰੀ ਨਦਰੀ ਕਰਮਿ ਪਵੈ ਨੀਸਾਣੁ ।
ਨਾਇ ਤੇਰੈ ਸਹਜੁ ਨਾਇ ਸਾਲਾਹ ।

ਨਾਉ ਤੇਰਾ 'ਅੰਮ੍ਰਿਤ' ਬਿਖੁ ਉਠਿ ਜਾਹ ।
ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ।

[ਪਭਾਤ ਮ: ੧]

ਬਿਨੁ ਨਾਵੈ ਬਾਧੀ "ਜਮ-ਪੁਰਿ" ਜਾਇ ।"

ਹੋਂ ਜੀ, ਇਸ 'ਨਾਮ' ਦਾ ਹੀ ਸੱਚਾ ਤੇ ਸੁੱਚਾ ਪ੍ਰਛਾਵੇਂ-ਹੀਣ ਚਾਨਣ ਹੈ ਜੋ ਸਾਨੂੰ ਕਾਮਨਾ ਦੇ ਜਮ-ਪੁਰ ਤੋਂ ਚੁੱਕ ਨਿਹਕਾਮ ਮੰਡਲ ਵਿੱਚ ਖੜਦਾ ਹੈ, ਜੋ ਸਾਨੂੰ ਦੇਸ਼ ਤੋਂ ਪਾਰ ਅਦੇਸ਼, ਕਾਲ ਤੋਂ ਪਾਰ ਅਕਾਲ ਅਵਸਥਾ ਵਿੱਚ ਲੈ ਜਾਂਦਾ ਹੈ, ਤੇ ਇਸ ਸੰਸਾਰ ਨੂੰ ਬੈਕੰਠ ਵਿੱਚ ਬਦਲਦਾ ਹੈ :—

'ਨਾਮੁ ਰਿਦੇ ਅੰਮ੍ਰਿਤੁ ਮੁਖਿ ਨਾਮੁ ।
ਨਰਹਰ ਨਾਮੁ ਨਰਹਰ ਨਿਹਕਾਮੁ ।'

(ਗਊਡੀ ਮ: ੫)

1. ਪ੍ਰਛਾਵਾਂ ਜੋ ਹਰ ਇੱਕ ਚੌਜ਼ ਨੂੰ ਚੈਬਿਆ ਹੈ, ਜੋ ਦੀਵੇ ਹੇਠਾਂ ਵੀ ਹਨੇਰਾਂ ਕਰਦਾ ਹੈ ।
2. ਕਾਲ ਦੇ ਘਰ ।

ੴ ਸਤਿਗੁਰ ਪ੍ਰਸਾਦਿ ॥

ੴ

'ਨਾਮ'-ਉਪਾਸਨਾ !

ਸਾਧਨਾ ਦੇ ਅਮਲੀ ਪਹਿਲੂ !!

ਸਿਮਰਨ, ਅਰਦਾਸ, ਜਤ ਸਤ !!!

ਕਾਂਡ ੧੮—੧੯

ਪਿਛਲੇ ਕਾਂਡਾਂ ਵਿਚ ਅਸੀਂ 'ਨਾਮ' ਉਪਰ ਗਿਆਨ-ਮਈ ਵਿਚਾਰ ਕੀਤੀ ਹੈ, ਹੁਣ ਅਸੀਂ ਉਸਦੇ ਅਮਲੀ ਪਹਿਲੂ ਯਾ ਸਾਧਨਾ-ਮਾਰਗ ਉਪਰ ਨਜ਼ਰ ਮਾਰੋਂਗੇ। ਖੁਰਸਿੱਖੀ ਵਿੱਚ ਸਿਮਰਨ, ਅਰਦਾਸ, ਜਤ-ਸਤ, ਭਗਤੀ ਤੇ ਗਿਆਨ ਉਪਰ ਵਿਸ਼ੇਸ਼ ਕਰਕੇ ਜੋਰ ਹੈ। ਕਿਉਂ? ਇਨ੍ਹਾਂ ਗੱਲਾਂ ਦਾ ਉੱਤਰ ਇਨ੍ਹਾਂ ਕਾਂਡਾਂ ਵਿਚ ਪ੍ਰਗਟ ਹੈ, ਪਰ ਸਵਿਸਥਾਰ ਵਰਣਨ ਲਈ ਦੇਖੋ ਪੌਥੀ “ਗਿਆਨ-ਗੁੜ੍ਹਤੀ”।

੧੮

੧. ਨਾਮ-ਉਪਾਸਨਾ

ਸਾਧਨਾ-ਮਾਰਗ ਤੇ ਸਿਮਰਨ

ਹਉ ਪੂਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ।
ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ।

(ਮਾਨੂ ਮ ੪)

ਇਸ ਵਿੱਚ ਕੋਈ ਸੰਦੇਹ ਨਹੀਂ ਜੁ ਧਰਮ ਦੀ ਪਹਿਲੀ ਪਉੜੀ 'ਪ੍ਰਵਿਤਰਤਾ' ਹੈ ਜਿਸ ਨੂੰ ਭਿੰਨ ਭਿੰਨ ਲੇਖਕਾਂ ਨੇ 'ਪਰਮ', 'ਸਚਾਈ' ਨੇਕਾਂ, 'ਪਵਿੱਤਰਤਾ' ਅਤਿ (Purity of Heart) ਅੱਖਰਾਂ ਨਾਲ ਪੁਗਾਟ ਕੀਤਾ ਹੈ । ਜੇ ਪ੍ਰਾਣੀ ਧਰਮ ਦਾ ਰਾਹ ਫੜਦਾ ਹੈ ਉਸ ਨੂੰ ਅਵੱਸ਼ ਅਸੱਤ ਨੂੰ ਛੱਡ ਸੱਤ ਨੂੰ ਪਕੜਨਾ ਪਵੇਗਾ, ਕਿਉਂਕਿ ਅਸੱਤ ਓਹ ਕੇਝੁ ਹੈ ਜੇ ਸਾਨੂੰ ਇਸ ਰਾਹ ਪੈਣ ਦੇ ਅਸਮਰਥ ਕਰ ਦੇਂਦਾ ਹੈ; ਜਿਹਾ ਕਿ ਇੱਕ ਲੂਲੇ ਵਾਸਤੇ ਪਹਾੜ ਚੜ੍ਹਨਾ ਅਸੰਭਵ ਹੈ । ਪਰ ਅਸੱਤ ਨੂੰ ਛੱਡਣ ਲਈ ਸਾਡੇ ਮਨ ਅੱਗੇ ਦੋ ਪ੍ਰਸ਼ਨ ਆਉਂਦੇ ਹਨ । ਇੱਕ ਤਾਂ ਇਹ ਜੁ ਅਸੱਤ ਛੱਡਏ, ਤਾਂ ਕਿਉਂ ਛੱਡੀਏ, ਤ ਸੱਤ ਪਕੜੀਏ ਤਾਂ ਕਿਉਂ ਪਕੜੀਏ; ਕਿਉਂਕਿ ਪਹਿਲੋਂ ਪਹਿਲ ਕੁੜ ਮਾਖਿਓਂ ਤੇ ਸੱਚ ਖਪਰਾ ਭਾਸਦਾ ਹੈ । ਦੂਸਰਾ ਪ੍ਰਸ਼ਨ ਇਹ ਉਠਦਾ ਹੈ ਜੁ ਅਸੱਤ ਦੀ ਲੋੜ ਨਾ ਹੁੰਦੀ ਤਾਂ ਸੇਸਾਰ ਵਿੱਚ ਅਸੱਤ ਹੁੰਦਾ ਹੀ ਕਿਉਂ ।

ਅਸੀਂ ਇਨ੍ਹਾਂ ਪ੍ਰਸਨਾ ਨੂੰ ਵੱਖ ਵੱਖ ਕਰਕੇ ਲਵਾਂਗੇ । ਪਹਿਲਾ ਪ੍ਰਸਨ ਤਾਂ ਇਹ ਹੈ ਜੁ ਅਸੱਤ ਮਿੱਠਾ ਕਿਉਂ ਹੈ ਤੇ ਇਸਦੇ ਮੁਕਾਬਲ ਵਿੱਚ ਸੱਤ ਕੌੜਾ ਕਿਉਂ ਜਾਪਦਾ ਹੈ । ਉੱਤਰ ਹੈ ਜੁ ਨਾ ਸੱਤ ਕੌੜਾ ਹੈ ਨਾ ਖਪਰਾ ਨਾ ਕੁੜ ਮਿੱਠਾ ਹੈ ਨਾ ਸੌਖਾ; ਇਹ ਤਾਂ ਸਾਡੀ ਪ੍ਰਕਿਰਤੀ ਯਾ ਨੁਕਤਾ-ਨਿਗਾਹ ਉਪਰ ਨਿਰਭਰ ਹੈ । ਵੱਖ, ਪਹਾੜ ਤੋਂ ਹੇਠਾਂ ਰਿੜ੍ਹਨਾ ਕਿਹਾ ਸੌਖਾ ਜਾਪਦਾ ਹੈ, ਤੇ ਰਿੜ੍ਹਦੇ ੨ ਅਸੀਂ ਟੀਸੀ ਛੱਡ ਵਾਦੀ ਵਿੱਚ ਜਾ ਅਟਕਦੇ ਹਾਂ, ਹੁਣ ਸੋਚੋ, ਵਾਦੀ ਚੰਗੀ ਹੈ ਯਾ ਪਹਾੜ ਦੀ ਟੀਸੀ ? ਵਾਦੀ ਵਿੱਚ, ਕੋਈ ਸ਼ੱਕ ਨਹੀਂ, ਪਾਣੀ ਬਹੂਤ ਹੈ, ਪਰ ਪਹਾੜ ਦੀਆਂ ਵਾਦੀਆਂ ਆਮ ਤੌਰ ਤੇ ਚੌਪਾਸੀਂ ਘਰੀਆਂ ਹੁੰਦੀਆਂ ਹਨ, ਤੇ ਜੋ ਕੋਈ ਕੁਲ੍ਹਾ ਨਜ਼ਾਰਾ ਵੇਖਣ ਦੀ ਇੱਛਾ ਰੱਖਦਾ ਹੋਵੇ ਤਾਂ ਵਾਦੀ ਉਸ ਲਈ ਇੱਕ ਜੇਲ੍ਹਖਾਨਾ ਜਾਪੇਗਾ । ਉਚੇ, ਸੁੱਚੇ, ਖੁੱਲ੍ਹੇ ਦ੍ਰਿਸ਼ ਵੰਖਣ ਲਈ ਉਸ ਪ੍ਰਾਣੀ ਨੂੰ ਫਿਰ

ਉਪਰ ਚੜ੍ਹਨਾ ਪਵੇਗਾ, ਤੇ ਸਿਖਰ ਉਪਰ ਅੱਪੜਕੇ ਹੀ ਓਹ ਅਨੰਤ ਦਾ ਇੱਕ ਦਿਲ-ਠਾਰਵਾਂ ਦ੍ਰਿਸ਼ ਵੇਖ ਸਕੇਗਾ। ਹੁਣ ਜਿਸ ਨੂੰ ਇਹ ਦ੍ਰਿਸ਼ ਵਖਣ ਦੀ ਤਾਂਘ ਹੋਵੇ ਉਸ ਲਈ ਚੜ੍ਹਾਈ ਅਵੱਸ਼ ਹੈ, ਪਰ ਚੜ੍ਹਾਈ ਨੂੰ ਓਹ ਚੜ੍ਹਾਈ ਨਹੀਂ, ਸਗੋਂ ਸੋਹਣਾ ਮਨ-ਮੇਹਨਾ ਦ੍ਰਿਸ਼ ਤੱਕਣ ਦੀ ਕੀਮਤ ਮਨਦਾ ਹੈ। ਵੱਖੇ ਹਾਵਾਈ-ਜਹਾਜ਼ ਤੇ ਚੜ੍ਹਕੇ ਦ੍ਰਿਸ਼ ਵਖਣ ਦਾ ਕੰਗਾਇਆ ਹੋਰ ਸਭ ਗੱਡੀਆਂ ਤੋਂ ਮਹਿੰਗਾ ਹੈ, ਇਸ ਕਰਕੇ ਜੁ ਇਹ ਦ੍ਰਿਸ਼ ਸਾਨੂੰ ਅਨੰਤ ਦੀ ਇਕ ਝਾਕੀ ਦਰਸਾਉਂਦਾ ਹੈ। ਸੋ ਇਸੇ ਤਰ੍ਹਾਂ ਅਧਿਆਤਮਕ ਜਗਤ ਵਿੱਚ ਸੱਤ ਓਹ ਚੜ੍ਹਾਈ ਹੈ ਜੋ ਅਵੱਸ਼ ਚੜ੍ਹਨੀ ਪਵੇਗੀ ਤਾਂ ਜੁ ਅਸੀਂ ਸੁਮੇਰ ਪਰਬਤ ਦੀ ਅਨੰਤਕ-ਝਾਕੀ ਅਨੁਭਵ ਕਰ ਸਕੋਏ। ਇਸਦੇ ਉਲਟ ਝੂਠ ਓਹ ਉਤਰਾਈ ਹੈ ਜੋ ਸਾਨੂੰ ਆਪਣੇ ਹੇਠਾਂ ਆਪ 'ਰੇਝੂਦੀ' ਹੈ ਪਰ ਭਾਵਾਂ ਹੇਠ ਰਿੜ੍ਹਨ ਵਿੱਚ ਸੁਆਦ ਆਉਂਦਾ ਹੈ, ਪਰ ਸਾਡਾ ਅੰਤ ਇੱਕ ਸਾਹ-ਘੱਟਣੀ ਕੈਦ ਹੈ। ਜੋ ਹਾਲ ਇਸ ਇੱਕ ਕਰਮ-ਇੰਦ੍ਰੀ ਦਾ ਹੈ ਉਹੋ ਹੋਰ ਸਾਰੀਆਂ ਇੰਦ੍ਰੀਆਂ ਦਾ ਹੈ। ਇਹ ਇੰਦ੍ਰੇ ਕੀ ਹਨ? ਮਾਨੋ ਇਹ ਘੜੇ ਵਿੱਚ ਮੌਰੀਆਂ ਹਨ ਜਿਨ੍ਹਾਂ ਰਾਹੀਂ ਸਾਡੀ ਆਤਮਾ-ਬਿੜੀ ਵਗਕੇ ਬਾਹਰ ਆਉਂਦੀ ਹੈ। ਜਿਉਂ ਜਿਉਂ ਬਿੜੀ ਬਾਹਰ ਵੀਟਦੀ ਹੈ ਤਿਉਂ ਤਿਉਂ ਭਾਵੇਂ ਸੁਆਦ ਆਉਂਦਾ ਹੈ, ਪਰ ਅੰਦਰ ਸਾਡਾ ਆਤਮਕ-ਖਜ਼ਾਨਾ ਸੱਖਣਾ ਹੋਈ ਜਾਂਦਾ ਹੈ, ਐਥ ਤਕ ਕਿ ਸਾਡਾ ਸਾਰਾ ਆਤਮਕ-ਸਰੀਰ ਰੂਪੀ ਘੜਾ ਖਾਲੀ ਹ ਜਾਂਦਾ ਹੈ। ਯਾ ਜੇ ਅਸੀਂ ਅਪਣੀ ਅਧਿਆਤਮਕ-ਪ੍ਰੰਜਾ ਨੂੰ ਭਰ ਹਏ ਕੇਲ ਫੁੱਲ ਨਾਲ ਤਸਦੀਹ ਦੇਣਾਏ ਤਾਂ ਅਸੀਂ ਆਖ ਸਕਦੇ ਹਾਂ ਜੁ ਮਨਮੁਖ-ਅਵਸਥਾ ਵਿੱਚ ਭਾਵਾਂ ਸਾਨੂੰ ਸੁਆਦ ਆਉਂਦਾ ਹੈ ਪਰ ਸਾਡਾ ਭਰਿਆ ਹੋਇਆ ਕੇਲ-ਫੁੱਲ ਉਲਟਕੇ ਵੀਟ ਜਾਂਦਾ ਹੈ। ਯਥ ਗੁਰਵ ਕ:—

“ਮਨਮੁਖ ਉਧਾ—ਕਉਲੁ ਹੈ, ਨਾ ਤਿਸ ਭਗਤਿ ਨ ਨਾਉ।...”

ਤਿਸ ਕਾ ਅੰਦਰੂ ਚਿਤ੍ਰ ਨਾ ਭਿਜਈ; ਮੁਖਿ ਫੀਕਾ ਆਲਾਉ।”

(ਵਰ ਗੁਜਰੀ ੧ ਮ: ੩)

ਗੱਲ ਕੀ, ਜਦ ਆਤਮਕ ਰਸ ਵੀਟਦਾ ਹੈ ਤਦ ਸੁਆਦ ਆਉਂਦਾ ਹੈ, ਇਸ ਦੇ ਉਲਟ ਜਦ ਆਤਮਕ ਰਸ ਸੰਗ੍ਰਹੀ ਹੁੰਦਾ ਹੈ ਤਦ ਅੰਦਰ ਸੱਤ ਨਾਲ ਸੱਤਤਾ ਆਉਂਦੀ ਹੈ। “ਸੁਆਦ (Pleasure) ਰਸ ਵਾਟਣ ਵਿੱਚ ਹੈ; ਸੱਤ (Good) ਰਸ ਸਮੇਟਣ - ਵਿੱਚ, “ਸਾਵਧਾਨਤਾ ਵਿੱਚ ਲਿਵ-ਲੀਨਤਾ ਵਿੱਚ! ਸਿਆਣੇ ਪੁਰਸ਼ ਹੁਣ ਕੌਣ ਹਏ? ਉਹ ਜੋ ਸੁਆਦਾਂ ਨੂੰ ਲੱਭਦੇ ਹਨ ਯਾ ਉਹ ਜੋ ਸੁਆਦਾਂ ਤੋਂ ਟੱਪ, ਇੰਦ੍ਰੀਆਂ ਨੂੰ ਲਗਾਮ ਪਾਕੇ ਰੱਖਦੇ ਹਨ? ਉੱਤਰ ਸਪਸ਼ਟ ਹੈ ਜੁ ਸੱਤ ਦਾ ਜਗਿਆਸੁ (Seeker after truth) ਸੱਤ ਤੇ ਤਦ ਹੀ ਅੱਗੜ ਸਕਦਾ ਹੈ ਜੇ ਇੰਦ੍ਰੇਜਿਤ ਹੋਵੇ। ਜਤ ਇਸ ਕਰਕੇ ਸੱਤ ਦੀ ਪਹਿਲੀ ਪਉੜੀ ਹੈ। ਜਤ ਦੇ ਬਿਨਾਂ ਸਤ ਨਹੀਂ ਮਿਲਦਾ ਤੇ ਸਤ ਬਿਨਾਂ ਆਤਮਾ ਦੇ ਦਰਸ਼ਨ ਨਹੀਂ ਹੁੰਦੇ। ਇੱਕ ਇੰਦ੍ਰੀ ਨੂੰ ਨਹੀਂ, ਦਸਾਂ ਇੰਦ੍ਰੀਆਂ ਨੂੰ ਹੀ ਲਗਾਮ ਹੇਠ ਰੱਖਣ ਨਾਲ ‘ਆਤਮਾ’ ਦਾ ਪ੍ਰਗਾਸ ਹੁੰਦਾ ਹੈ।

‘ਦਸ ਇੰਦ੍ਰੀ ਕਰਿ ਰਾਖੈ ਵਾਸਿ। ਤਾਕੇ ‘ਆਤਮੈ’ ਹੋਇ ਪ੍ਰਗਾਸੁ।’

(ਗਊੜੀ ਮ. ੫)

ਜੇ ਪ੍ਰਾਣੀ ਇੰਦ੍ਰਿਆਂ ਦੇ ਭੋਗਾਂ ਵਿੱਚ ਗਲਤਾਨ ਹੈ, ਉਸ ਲਈ ਆਤਮ-ਦਰਸ਼ਨ ਕਰਨਾ ਇਤਨਾ ਮੁਸ਼ਕਲ ਹੈ ਜਿਤਨਾ ਕਿ ਰਾਤ ਲਈ ਮੁਸ਼ਕਲ ਹੈ ਸੂਰਜ ਦਾ ਵੇਖਣਾ ! ਇੱਕ ਪਾਸੇ ਹੋਵੇ ਟੁੱਟਾ ਹੋਇਆ ਘੜਾ, ਜਿਸ ਵਿੱਚ ਇੱਕ ਨਹੀਂ ਦਸ ਹੋਣ ਮੌਰਾਂ, ਨਹੀਂ ਮੌਰਾਂ, ਤੇ ਦੂਜ ਪਾਸੇ ਇਹ ਆਸ ਰੱਖਣੀ ਜੁ ਇਹ ਘੜਾ ਨੱਕੇ ਨੱਕ ਭਰਿਆ ਰਹੇ ! ਕੇਹੀ ਭਾਰੀ ਗਲਤੀ ਹੈ ? ਸੁਆਦ ਯਾ ਇੰਦ੍ਰੂ-ਰਸ ਤਾਂ ਆਤਮ ਘੜਾ ਵੀਟਣ ਵਿੱਚ ਹੈ । ਕੁੱਤਾ ਆਪਣਾ ਲਹੂ ਆਪ ਚੂਸਦਾ ਤੇ ਖਾਂਦਾ ਹੈ ਜਦ ਉਹ ਹੱਡੀਆਂ ਦੰਦਾਂ ਹੇਠ ਤੇਤਦਾ ਹੈ, ਪਰ ਕੀ ਉਸ ਨੂੰ ਪਤਾ ਹੈ ਜੇ ਉਸਦਾ ਅਪਣਾ ਹੀ ਲਹੂ ਇੰਝ ਖਾਰਜ ਹੋ ਰਿਹਾ ਹੈ ? ਨਹੀਂ, ਕੁੱਤਾ ਪਸੂ ਹੈ । ਪਰ ਕਈ ਆਦਮੀ ਵੀ ਪਸੂ-ਬਿਤੀ ਵਾਲੇ ਹੋਣ ਕਰਕੇ ਹਰ ਵਕਤ ਵਿਸ਼ੇ ਵਾਸ਼ਨਾਂ ਵਿੱਚ ਹੀ ਗਲਤਾਨ ਰਹਿੰਦੇ ਹਨ, ਬੋੜੀ ਦੇਰ ਪਿੱਛੋਂ ਉਹ ਆਪ ਸੱਖਣੇ-ਮੁਖਣ ਸੁੰਨ-ਮਸੁੰਨ ਤੇ ਰੋਗੀ ਹੋ ਜਾਂਦੇ ਹਨ—

'ਮਨਮੁਖ ਬੇਲੇ ਅੰਧੁਲ, ਤਿਸੁ ਮਹਿ ਅਗਨੀ ਕਾ ਵਾਸੁ ।

ਬਾਣੀ ਸੁਰਤਿ ਨ ਬੁਝਨੀ, 'ਸਬਦ' ਨ ਕਰਹਿ ਪ੍ਰਗਾਸੁ ।

ਓਨਾ ਆਪਣੀ ਅੰਦਰਿ ਸੁਧਿ ਨਹੀਂ, ਗੁਰਬਚਨਿ ਨ ਕਰਹਿ ਵਿਸਾਸੁ ।'

(ਸਲੋਕ ਮ: ੩)

ਇਸ ਦਾ ਭਾਵ ਇਹ ਨਹੀਂ ਜੁ ਇੰਦ੍ਰਿਆਂ ਨੂੰ ਬਿਲਕੁਲ ਵਰਤਣਾ ਹੀ ਨਹੀਂ । ਵਰਤਣਾ ਤਾਂ ਹੈ ਪਰ ਲੱਤ ਅਨੁਸਾਰ, ਸੰਜਮ (Moderation) ਨਾਲ, ਬੁੱਧੀ ਦੀ ਅਗਵਾਈ ਹੋਣਾ, ਪਰ ਜੇ ਅਧਿਆਤਮ-ਟੀਸੀ ਉਪਰ ਅੱਪੜਨਾ ਚਾਹੁੰਦੇ ਹਨ; ਉਹ ਅਵੱਸ਼ ਆਪਣੇ ਇੰਦ੍ਰੂ ਵਸ ਕਰਦੇ ਹਨ, ਉਹ ਸੁਆਦਾਂ ਨੂੰ ਪੈਰਾਂ ਹੇਠ ਮਲਕੇ ਸਤ ਨੂੰ ਅੰਦਰ ਪਾਉਂਦੇ ਹਨ, ਕਿਉਂਕਿ ਸਤ ਸੂਅ ਦ ਦਾ ਉਲਟ ਹੈ, ਜੀਕਣ ਜੜ੍ਹਾਈ, ਅਸਾਂ ਵੱਖੀ ਸੀ, ਉਤਰਾਈ ਦੀ ਸੁਖਲ ਤੋਂ ਉਲਟ ਹੈ । ਗੱਲ ਕੀ, ਹਰ ਸੌ ਦਾ ਮੁੱਲ ਹੈ । ਸਤ ਨੂੰ ਅੱਪੜਨ ਲਈ ਸੁਆਦਾਂ ਨੂੰ ਪੈਰਾਂ ਹੇਠ ਮਲਣਾ, ਭਾਵ 'ਇੰਦ੍ਰੂ ਜਿਤ' ਹੋਣਾ ਹੀ ਆਤਮਕ-ਮੰਜਲ ਦੀ ਪਹਿਲੀ ਪਉੜੀ ਹੈ ।

(੨)

ਦੂਜਾ ਪੁਸ਼ਨ ਇਸ ਸੀ ਜੁ ਅਸੱਤ ਦੁਨੀਆਂ ਵਿੱਚ ਫਿਰ ਕਿਉਂ ਹੈ ? ਉੱਤਰ ਹੈ ਜੁ ਸਤਰੰਜ ਵਿੱਚ ਦੋ ਕਿਸਮ ਦੇ ਘਰ ਹੁੰਦੇ ਹਨ--ਕਾਲੇ ਤ ਚਿਟੇ, ਤੇ ਇਨ੍ਹਾਂ ਘਰਾਂ ਵਿੱਚ ਦੋ ਕਿਸਮ ਦੀਆਂ ਫੈਜਾਂ ਟੁਰਦੀਆਂ ਹਨ । ਜੈ ਘਰ ਵੀ ਚਿਟੇ ਹੋਣ ਤੇ ਫੈਜ ਵੀ ਸ ਰੀ ਚਿਟੀ ਹੋਵੇ ਤਾਂ ਖੇਡ ਕੀਕਣ ਚਲੇ । ਭਾਵ ਇਹ ਹੈ ਜੁ ਅਸੱਤ ਸੱਤ ਨੂੰ ਪਤਤਾਵਣ ਵਾਲੀ ਖੇਡ ਹੈ । ਜੇ ਅਸੱਤ ਨਾ ਹੋਵੇ ਤਾਂ ਸੱਤ ਦੀ ਵਡਿਆਈ ਪੂਰੀ ਨਾ ਜਾਪੇ । ਕਈ ਵਾਰੀ ਖੇਡਣ ਵਿੱਚ ਆਇਆ ਹੈ ਜੁ ਦੁਰਾਚਾਰੀ ਅਗੇ ਵਧ ਜਾਂਦੇ ਹਨ, ਤੇ

ਸਤਵਾਦੀ ਪਿਛੇ ਰਹਿ ਜਾਂਦੇ ਹਨ। ਇਸਦਾ ਕੀ ਕਾਰਣ ਹੈ? ਵਾਹਿਗੁਰੂ ਜੀ ਨੇ ਪਰ ਤਾਉਣ ਦੀ ਲੰਮੀ ਵਾਗ ਡੇਰ ਸਾਡੇ ਗਲ ਵਿਚ ਪਾਈ ਹੋਈ ਹੈ। ਸਡੀਆਂ ਕਚਹਿਰੀਆਂ ਤਾਂ ਬੋੜ-ਦਿਲੀਆਂ ਹਨ, ਬੋੜ-ਵੇਖੂ (short-sighted), ਉਹ ਦੁਰਾਚਾਰੀ ਨੂੰ ਝੱਟ ਬਨਾ ਦੀਆਂ ਹਨ; ਪਰ ਵਾਹਿਗੁਰੂ ਜੀ ਸਾਨੂੰ ਇਕ ਨਹੀਂ, ਦੇ ਨਹੀਂ, ਕਈ ਇਕ ਮੌਕੇ ਦੇਂਦੇ, ਹਨ, ਤਾਂ ਜੁ ਅਸੀਂ ਆਪਣੇ ਕਰਮਾਂ ਉਪਰ, ਜੇ ਮਾੜੇ ਹੋਣ, ਆਪ ਪਛਤਾਬੀਏ, ਤੇ ਸ਼ਰਮ, ਡੇਡ ਤੋਂ ਬਗੇਰ ਸਮਝ ਜਾਈਏ। ਜੇ ਅਸੀਂ ਇੰਝ ਆਪ ਸੁਧਰ ਜਦੇ ਹਾਂ ਤਾਂ ਵਾਹਿਗੁਰੂ ਜੀ ਦੇਖਕੇ ਅਨਡਿਠ ਕਰ ਛਡਦੇ ਹਨ, ਸਾਡੇ ਅੰਗਣ ਅੱਖਾਂ ਤੋਂ ਓਹਲੇ ਕਰ ਛਡਦੇ ਹਨ। ਪਰ ਜੇ ਮੁੜ ਮੁੜ ਅਸੀਂ ਭੈੜੇ ਪਾਸੇ ਜਾਈਏ ਤਾਂ ਅੰਤ ਨੂੰ ਅਸੀਂ ਆਪ—ਉਸਾਰੀ ਪਉੜੀ ਤੋਂ ਹੇਠ ਗੜ੍ਹਮ ਡਿਗਦੇ ਹਾਂ। ਗਲ ਕੀ ਵਾਹਿਗੁਰੂ ਜੀ ਦੇ ਦਰ ਤੇ ਵੀ ਇਨਸਾਫ਼ ਹੈ ਤੇ ਇਸ ਸੰਸਾਰ ਦੀਆਂ ਉਧਰਲੀਆਂ ਕਚਹਿਰੀਆਂ ਵਿਚ ਵੀ। ਜੇ ਫਰਕ ਹੈ ਤਾਂ ਇਤਨਾ ਕਿ ਇਥੇ ਤਾਂ ਤੁਰਤ-ਬਤੁਰਤੀ ਸੌਦਾ ਹੈ, ਇਸ ਹਥ ਦੇ, ਉਸ ਹਥ ਲੈ, ਪਰ ਵਾਹਿਗੁਰੂ ਜੀ ਕਿਰਪਾਲੂ ਹਨ, ਹੁਰ ਮੌਕਾ ਦੇਂਦੇ ਹਨ, ਹੋਰ ਤੇ ਫਿਰ ਹੋਰ, ਜਦ ਅੰਗਣਾਂ ਦਾ ਕੌਲ ਨਕੋ-ਨਕ ਭਰ ਜਾਂਦਾ ਹੈ ਤਦ ਉਹ ਆਪ ਹੀ ਫੁਕਦਾ ਹੈ, ਉਸ ਵਲੋਂ ਦੁਰਾਚਾਰ ਦਾ ਗਿਰਾਉ ਵੀ ਉਤਨਾ ਹੀ ਵਧਰੇ ਹੁੰਦਾ ਹੈ ਜਿਤਨਾ ਕਿ ਉਹ ਉਪਰ ਚੜ੍ਹ ਗਿਆ ਸੀ (The greater the ascent, the greater the fall.) ਜਿਹਾ ਕਿ ਰਾਵਣ, ਕੇਸ ਆਦਿ ਦੇ ਪ੍ਰਸੰਗਾਂ ਤੋਂ ਸਪਸ਼ਟ ਹੈ। ਗੱਲ ਕੀ ਅੰਤ ਨੂੰ ਸੱਚ ਦੀ ਹੀ ਜੈ ਹੈ, ਪਰ ਵਿੱਚ ਅਸੱਤ ਇਸ ਲਈ ਉਠ ਨਚਦਾ ਹੈ, ਤਾਂ ਜੁ ਕਚੇ ਤੇ ਪਕੇ ਦੀ ਪਰਖ ਹੋ ਜਾਵੇ। ਵੇਖੋ, ਨਟ ਰਸੇ ਉਪਰ ਚੜ੍ਹਕੇ ਨਚਦਾ ਹੈ, ਉਸਦੀ ਜਾਨ ਉਸਦੀ ਤਲੀ ਉਪਰ ਹੁੰਦੀ ਹੈ। ਲੋਕੀ ਉਸਨੂੰ ਵੇਖਕੇ 'ਵਾਹ ਵਾਹ' ਕਰਦੇ ਹਨ; ਪਰ ਬੁੱਢਾ ਨਟ ਕੇਲ ਖੜ੍ਹਕੇ ਆਖਦਾ ਹੈ, 'ਕਸਰ ਰਹਿ ਗਈ, ਕਸਰ ਰਹਿ ਗਈ'। ਨਟ ਨੇ ਕੰਮ ਹੁਸ਼ਿਆਰੀ ਨਾਲ ਕੀਤਾ; ਪਰ ਕੀ ਇਸ ਬੁਦਦ ਨੇ ਨਹੀਂ ਕੀਤਾ? ਉਤਰ ਹੈ, ਜੁ ਬੁਦਦ ਦਾ ਇਹ ਆਖਣਾ ਜੁ ਕਸਰ ਰਹਿ ਗਈ, ਬੇਅਰਥ ਨਹੀਂ, ਸਗੋਂ ਇਹ ਛੋਟੇ ਨਟ ਨੂੰ ਵਧੇਰੇ ਸਾਵਧਾਨ ਕਰਨ ਲਈ ਪ੍ਰੇਰਦਾ ਹੈ, ਨਾਲੇ ਨਟ ਦੀ ਕਾਰੀਗਰੀ ਵਧੇਰੇ ਸਾਡੀਆਂ ਅੱਖਾਂ ਅਗੇ ਲਿਆਉਂਦਾ ਹੈ। ਸੋ ਕੁਝ ਇੰਜ ਹੀ ਅਸੱਤ ਸਤ ਨੂੰ ਵਧੇਰੇ ਚਮਕਾਂਦਾ ਹੈ, ਜੀਕਣ ਮਸਿਆ ਦੀ ਕਾਲੀ ਬੋਲੀ ਰਾਤ ਅਕਾਸ਼-ਗੰਗਾ (milky way) ਨੂੰ ਵਧੇਰੇ ਚਮਕਾਂਦੀ ਹੈ। ਸੋ ਅਸੱਤ ਦੀ ਵੀ ਵਿਸ਼ਵ ਰੂਪੀ ਸਤਰੰਜ ਵਿਚ ਅਤਿਅੰਤ ਲੰਚ ਹੈ, ਖੱਡ ਨੂੰ ਚਮਕਾਉਣ ਲਈ, ਕੱਚ-ਪਕ ਨੂੰ ਪਰਤਾਉਣ ਲਈ ਤੇ ਸਤ ਦੀ ਅੰਤਮੀ ਬਿਜੈ ਦਿੜ੍ਹਾਵਣ ਲਈ।

ਗੁਰਮੁਖ ਪੁਰਸ਼ ਸੱਤ ਦੇ ਪੁਜਾਰੀ ਹੋਣ ਕਰਕੇ ਯਾਂ ਤਾਂ ਅਸੱਤ ਦੇ ਜਾਲ ਵਿਚ ਆਉਂਦੇ ਹੀ ਨਹੀਂ, ਤੇ ਜੇ ਉਹ ਇਸ ਪਾਸੇ ਡਿਗ ਵੀ ਜਾਣ ਤਾਂ ਓਹ ਪਸਰਾਤਾਪ ਦੁਆਰਾ ਆਪਣੀ ਮੇਲ ਨੂੰ ਫਿਰ ਧੋ ਲੋਂਦੇ ਹਨ। ਇਨ੍ਹਾਂ ਨੂੰ ਪਰਤਾਉਣ ਲਈ ਕਸ਼ਟਾਂ ਦੇ ਹੜ੍ਹ ਆਉਂਦੇ ਹਨ, ਦੁਖਾਂ ਦੇ ਭੁਂਬੜ ਬਲਦੇ ਹਨ, ਤਕਲੀਫ਼ਾਂ ਦੇ ਝੱਖੜ ਤੇ ਵਾਂਵਿਰੋਲ ਆਉਂਦੇ ਹਨ। ਪਰ ਗੁਰਮੁਖ ਇਨ੍ਹਾਂ ਐਕੜਾਂ ਨਾਲ ਦਬਦੇ ਨਹੀਂ, ਓਹ ਦੁਖ ਸੁਖ ਵਿਚ

ਅਡੇਲ, ਇਕ-ਟਿਕ ਸਾਵਧਾਨ ਰਹਿੰਦ ਹਨ, ਕਿਉਂਕਿ ਉਨ੍ਹਾਂ ਨੂੰ ਨਿਸਚਾ ਹੈ ਜੁ ਇਹ ਵਾਸਤਵ ਵਿਚ ਉਨ੍ਹਾਂ ਦੇ ਪਰਤਾਵੇ ਹਨ.... ਅੰਤ ਨੂੰ ਸੱਚ ਦੀ ਜੈ ਹੈ। ਇਸ ਕਰਕੇ ਸਤ ਦੀ ਦੂਜੀ ਪਉੜੀ 'ਪੀਰਜ' ਹੈ, ਕਿਉਂਕਿ ਪੀਰਜ ਦਾ ਭਾਵ ਹੈ ਅਡੇਲਤਾ। ਯਥਾ—

(੧) ਅਸਥਿਰ ਰਹਹੁ, ਡੇਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ।

ਜੈ ਜੈ ਕਾਰੁ ਸਗਲ ਭੂ ਮੰਡਲ, ਮੁਖ ਉਜਲ ਦਰਬਾਰ ।

(ਪਾਸਵਰੀ ਮ: ੫)

(੨) ਕਰਹਿ ਸੁ ਹੋਈਐ ਹਾਂ । ਸਹਿਜਿ ਸੁਖਿ ਸੋਈਐ ਹਾਂ ।

'ਪੀਰਜ' ਮਨਿ ਭਏ ਹਾਂ । ਪ੍ਰਭ ਕੈ ਦਰਿ ਪਏ, ਮੇਰਾ ਮਨਾ ।

(ਆਸਵਰੀ ਮ: ੫)

'ਨਾਮ'-ਰਸ ਨੂੰ ਅਨੁਭਵ ਕਰਨ ਦੇ ਚਾਹਵਾਨਾਂ ਲਈ ਇਹ ਦੇ ਗੁਣ ਆਤਮ-ਮਾਰਗ ਕੱਛਣ ਲਈ ਮਾਨੇ ਦੇ ਟੰਗਾਂ ਹਨ, ਇਨ੍ਹਾਂ ਬਗੈਰ ਅਧਿਆਤਮ-ਮਾਰਗ ਕੱਛਣਾ ਐਡਾ ਮੁਸ਼ਕਲ ਹੈ ਜਿਹਾ ਕਿ ਪਿੰਗਲੇ ਲਈ ਪਰਬਤ ਚੜ੍ਹਨਾ । ਸ੍ਰੀ ਜਪੁਜੀ ਸਾਹਿਬ ਵਿਚ ਇਸ ਕਰਕੇ ਜਿਥੇ ਸ਼ਬਦ-ਟਕਸਾਲ ਦਾ ਵਰਣਨ ਹੈ ਉਥੇ ਇਨ੍ਹਾਂ ਦੇਹਾਂ ਗੁਣਾਂ ਦਾ ਵਰਣਨ ਪਹਿਲੋਂ ਮੁੱਢ ਵਿਚ ਹੀ ਆਉਂਦਾ ਹੈ। ਯਥਾ—

'ਜਤੁ' ਪਾਹਾਰਾ, 'ਪੀਰਜੁ' ਸੁਨਿਆਰ ।

ਜਤ ਸਤ ਦਾ ਆੜੀ ਹੈ, ਤੇ ਪੀਰਜ ਸਤ ਦੀ ਕਸਵੱਟੀ । ਆਤਮ-ਮੰਦਰ ਦੀਆਂ ਇਹ ਦੇ ਮਾਨੇ ਪੱਕੀਆਂ ਦੋਹਰੀਆਂ ਨੀਹਾਂ ਹਨ। ਇਨ੍ਹਾਂ ਨੀਹਾਂ ਉਪਰ 'ਨਾਮ'-ਮੰਦਰ ਉਸਰੇਗਾ।

(੩)

ਜਤ-ਸਤ ਸੰਜਮ, ਪੀਰਜ ਅਤੇ ਹੋਰ ਗਣ ਭਾਵੇਂ ਨਾਮ ਦੇ ਲਈ ਰਾਹ ਤਿਆਰ ਕਰਦੇ ਹਨ ਪਰ ਜਿਉਂ ਜਿਉਂ ਪ੍ਰਾਣੀ ਗੁਣਾਂ ਨੂੰ ਪਕਤਨ ਦੀ ਕੋਸ਼ਿਸ਼ ਕਰਦਾ ਹੈ ਤਿਉਂ ਤਿਉਂ ਓਹ ਪਿਛੇ ਹਟਦੇ ਹਨ ਮਾਨੇ ਸਾਨੂੰ ਭੁਚਲਾਉਂਦੇ ਹਨ, ਤੇ ਸਾਡੇ ਤ੍ਰਾਣ ਨੂੰ ਪਰਤਾਉਂਦੇ ਹਨ। ਪ੍ਰਾਣੀ ਇਕ, ਅੰਗਣ ਘਨੇਰੇ, ਹੁਣ ਕੱਲਾ ਆਦਮੀ ਕੀਕਣ ਇਨ੍ਹਾਂ ਉਪਰ ਕਾਬੂ ਪਾਵੇ? ਗੱਲ ਕੀ, ਇਕ ਪੜਾ ਆਉਂਦਾ ਹੈ ਜਦ ਅਸੀਂ ਆਪਣੀ ਤਾਕਤ ਨੂੰ ਅ-ਸਮਰਥ ਸਮਝਦੇ ਹੋਏ ਕਿਸੇ ਵਡੇ ਤੇਜ-ਪ੍ਰੰਜ ਦੀ ਮਦਦ ਦੀ ਲੋੜ ਸਮਝਦੇ ਹਾਂ। ਇਹ ਤੇਜ ਪੁੰਜ ਵਾਹਿਗੁਰੂ ਆਪ ਹੈ, ਤੇ ਇਸਦੀ ਓਟ ਲੈਣਾ ਹੈ ਧਰਮ ਦਾ ਵਾਸਤਵਾ ਤੱਤ (Direct religion with the Supreme Being is the essence of religion) ਕਿਸ ਦੀ ਓਟ?

ਸੰਸਾਰੀ ਜੀਵ, ਵਡੇ ਰਾਜੇ ਮਹਾਰਾਜੇ, ਦੇਵੀ ਦੇਵਤੇ ਦੀ ਓਟ ਨਹੀਂ, ਸਗੋਂ ਉਸਦੀ ਜੋ ਇਨ੍ਹਾਂ ਸਾਰਿਆਂ ਨੂੰ ਰਿਜ਼ਕ ਦੇਂਦਾਂ ਹੈ, ਜਿਸ ਨੇ ਪਰਤ ਅਕਾਸ਼ ਅੱਖ ਦ ਝਲਕਾਰੇ ਵਿਚ ਰਚੇ ਹਨ, ਤੇ ਜੋ ਸਜੇ ਖਬੇ, ਉਪਰ ਬਲੇ, ਚਾਰ ਚੁਫੇਰੇ ਬੇਅੰਤ ਹੈ—

“ਜੀਅ ਜੁਗਤਿ ਜਾਕੇ ਹੈ ਹਥ । ਸੋ ਸਿਮਰਹੁ ਅਨਾਥ ਕੇ ਨਾਥ ।.....
ਜਿਨ ਧਾਰੇ ਬਹੁ ਧਰਣਿ ਅਗਾਸ । ਜਾਕੀ ਜੋਤਿ ਜੀਆ ਪਰਗਾਸ ।
ਜਾਕੀ ਬਖਸ਼ ਨ ਮੇਟੈ ਕੋਇ । ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ।”

(ਗਊਡੀ ਮ:੫)

ਅੰਤਕੀ ਜੀਵ ਦੀ ਓਟ ਨਹੀਂ, ਬੇਅੰਤ ਦਾ ਹੀ ਹਣ ਆਸਰਾ ਹੈ । ਇਹ ਇੱਕ
ਅੇਸਾ ਢਾਰਸ ਹੈ ਜੁ ਡਿੱਗਾ ਢੱਠਾ ਹੋਇਆ ਚਿੱਤ ਝੱਤ ਪਟ ਫਿਰ ਆਪਣੇ ਪੈਜਾਂ ਉਪਰ ਖੜ੍ਹੇ
ਜਾਂਦਾ ਹੈ । ਭਾਵੇਂ ਕਿਤਨੀਆਂ ਕਾਲੀਆਂ ਘਟਾਂ ਹੋਣ, ਦੁੱਖਾਂ ਦੀ ਹਨੇਰੀ ਭਾਵੇਂ ਕਿੱਝੀ
ਵੇਗਵਾਨ ਹੋਵੇ, ਭਾਵੇਂ ਸਾਰੇ ਸੰਸਾਰ ਨੇ ਸਾਡੇ ਵਲ ਪਿੱਠ ਮੌੜ ਲਈ ਹੋਵੇ, ਪਰ ਬੇਅੰਤ ਦੀ
ਕਿਰਣ ਇਸ ਹਨੇਰੇ ਨੂੰ ਚੀਰਕੇ ਸਾਡੀ ਹਿਰਦੇ-ਕੰਦਰਾ ਤੱਕ ਅੱਪੜਦੀ ਹੈ ਸਾਨੂੰ ਸੱਚਾ ਅਨੁਦ
ਦੇਂਦਾ ਹੈ—

ਜਾਕਉ ਮੁਸਕਲ ਅਤਿ ਬਣੈ, ਢੋਈ ਕੋਇ ਨ ਦੇਇ ।
ਲਾਗੂ ਹੋਏ ਦੁਸਮਨਾ, ਸਾਕ ਕਿ ਭਜਿ ਖਲੇ ।
ਸਭੇ ਭਜੈ ਆਸਰਾ, ਚੁਕੇ ਸਭੁ ਅਸਰਾਉ ।
ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ।

(ਸ੍ਰੀ ਗਾਗ ਮ:੫)

ਗੱਲ ਕੀ ਅੰਤਕੀ-ਜੀਵ ਦਾ ‘ਬੇਅੰਤ’ ਦਾ ਲੜ ਫੜਨਾ, ‘ਬੇਅੰਤ’ ਨਾਲ ਸਿੱਧਾ
ਸੰਬੰਧ ਪੈਦਾ ਕਰਨਾ ਹੀ ਵਾਸਤਵ ਵਿੱਚ ਆਤਮ-ਮਾਰਗ ਦੀ ਸੱਚੀ ਜੁਗਤੀ ਹੈ । ਕੱਲ-
ਮਕੱਲਾ ਪ੍ਰਾਣੀ ਕੋਈ ਕੀ ਕਰੇ ? ਉਹ ਨੂੰ ਰਾਤ ਘੂਰਦੀ ਤੇ ਦਿਨ ਗਰਮਾਉਂਦਾ ਹੈ, ਦੁੱਖ
ਪੀੜਦਾ, ਕਸ਼ਟ ਪਰਤਾਉਂਦੇ ਅਤੇ ਦੇਸ ਤੇ ਕਾਲ ਜਮਰਾਜ ਬਣਕੇ ਸੰਘੀ ਘੁੱਟਦੇ ਹਨ । ਪਰ
ਜੇ ਅੰਤਕੀ ਬੰਦਾ ਬੇ-ਹੱਦ ਦੀ ਸਰਨ ਵਿੱਚ ਆਉਂਦਾ ਹੈ ਤਾਂ ਉਹ ਇਨ੍ਹਾਂ ਸਭ ਪ੍ਰਤਾਵਿਆਂ
ਨੂੰ ਵੇਖਦਾ ਹੋਇਆ ਅੱਗੇ ਵਧਦਾ ਹੈ, ਕਿਉਂਕਿ ਹੁਣ ਆਪ ਅਪਣੇ ਪੈਰਾਂ ਉਪਰ ਨਹੀਂ
ਖੜ੍ਹੇਤਾ ਸਗੋਂ ਕਿਸੇ ਦਾ ਪ੍ਰਤਿਨਿਧ, “ਗੋਸਾਈਂ ਦਾ ਪਹਿਲਵਾਨ” ਬਣ ਕੇ ਆਉਂਦਾ
ਹੈ । ਉਸ ਵਡਕੇ ਦੀ ਬਾਪੀ ਹੁਣ ਜਾਦੂ ਦਾ ਕਮ ਕਰਦੀ ਹੈ ਤੇ ਅੰਤਕੀ-ਬੰਦਾ ਬੇਅੰਤ
ਦੀਆਂ ਸਹੰਸਹ-ਭੁਜਾਂ ਨਾਲ ਵਧਦਾ ਹੈ ਤੇ ਮਾਇਆ ਨਾਲ ਲੜਦਾ ਹੈ:—

ਹਉ ਗੋਸਾਈ ਦਾ ਪਹਿਲਵਾਨੜਾ, ਮੇਂ ਗੁਰ ਮਿਲਿ ਉਚ ਦੁਮਾਲੜਾ ।
ਸਭ ਹੋਈ ਛਿੰਝ ਇਕਠੀਆ, ਦਯੂ ਬੇਠਾ ਵੇਖੈ ਆਪਿ ਜੀਉ ।

(ਸ੍ਰੀ ਗਾਗ ਮ:੫)

ਗੱਲ ਕੀ, ਸਾਈਂ ਨਾਲ ਸਿੱਧਾ ਸੰਬੰਧ ਪੈਦਾ ਕਰਨਾ, ਸ਼ਕਤੀ-ਪੁੰਜ ਦੀ ਸ਼ਕਤੀ
ਦੇ ਸਾਂਝੀਵਾਲ ਬਣਨਾ, ਬੇਅੰਤ ਦੀ ਓਟ ਲੈ ਕੇ ਜਨ-ਰਾਜ ਦੀ ਫਾਹੀ ਤੋਂ ਬਚਣਾ ਹੀ
ਆਤ ਕ ਉੱਨਤੀ ਦੀ ਜੁਗਤੀ ਹੈ ।

(੪)

ਪਰ ਹੁਣ ਪੁਸ਼ਨ ਪੈਦਾ ਹੁੰਦਾ ਹੈ ਜੇ ਉਨ ਬੰਅੰਤ ਨਾਲ ਸਿੱਧਾ ਸੰਬਧ ਕੀਕਣ ਪੰਦਾ ਕੀਤਾ ਜਾਵੇ ? ਇਸ ਦਾ ਉੱਤਰ ਅਸੀਂ ਤਿੰਨਾਂ ਅੰਕਾਂ ਵਿੱਚ ਵਡਕੇ ਵਿਚਾਰਾਂਗੇ :—

- (੧) ਅਰਦਾਸ ਯਾ 'ਪ੍ਰਾਰਥਨਾ' ।
- (੨) ਸਿਮਰਨ ਯਾ 'ਪ੍ਰੀਤ-ਗੰਢ' ।
- (੩) ਅਕਹ-ਸਿਮਰਨ ਯਾ 'ਨਾਮ' !

ਆਏ ਇੱਕ ਇੱਕ ਨੂੰ ਲਈਏ ਤੇ ਵੇਖਿਏ ਜੇ ਇਨ੍ਹਾਂ ਰਾਹੀਂ ਅੰਤ ਤੇ ਬੰਅੰਤ, ਜੀਵ ਤੇ ਪਰਮਾਤਮਾ ਵਿੱਚ ਕੀਕਣ ਪੈਵੇਂਦ ਹੁੰਦਾ ਹੈ ।

'ਅਰਦਾਸ' ਯਾ 'ਪ੍ਰਾਰਥਨਾ' ਉਸ ਬਿਨੋਂ ਦਾ ਨਾਉਂ ਹੈ ਜਦ ਅਸੀਂ ਸਰਬ-ਸ਼ਕਤੀਮਾਨ ਪ੍ਰਮਾਤਮਾ ਅੱਗੇ ਨਿਉਂ ਕੇ ਉਨ੍ਹਾਂ ਕੋਲਾਂ ਅੰਗੁਣਾਂ ਦੀਆਂ ਭੁੱਲਾਂ ਬਖਸ਼ਾਉਂਦੇ ਹਾਂ, ਤੇ ਆਪਣੇ ਮਨੋਰਥਾ ਦੀ ਸਫਲਤਾ ਮੰਗਦੇ ਹਾਂ । ਅਰਦਾਸ ਕਰਨ ਵੇਲੇਂ ਕਈ ਹੱਥ ਅੱਡਦੇ ਹਨ, ਕਈ ਸਿਰਫ਼ ਦਿਲ ਅੱਡਦ ਹਨ, ਕੁਝ ਪ੍ਰਾਣੀ ਨੱਕ ਰਗਡਦ ਹਨ, ਕੁਝ ਸਿਰਫ਼ ਆਪਣਾ ਮਲੀਨ ਹਿਰਦਾ ਹੀ ਰਗਡਦ ਹਨ । ਪਰ ਹਰ ਹਾਲਤ ਵਿੱਚ ਇੱਕ ਕਿਸਮ ਦਾ ਪਸੰਚਾਤਾਪ ਹੈ— ਪਿੱਛ ਲਈ ਪਸੋਨ ਨੀ; ਅੱਗੇ ਲਈ ਅਗਵਾਈ ਦੀ ਮੰਗ । ਗਲ ਕੀ ਅਰਦਾਸ ਮਨ ਦੀ ਇੱਕ ਅਵਸਥਾ ਹੈ ਜਿਸ ਰਾਹੀਂ ਅਸੀਂ ਅੰਗੁਣਾਂ ਨੂੰ ਛੱਡ ਗੁਣਾਂ ਨੂੰ ਸੰਗ੍ਰਹਿ ਕਰਦੇ ਹਾਂ, ਟੇਢੇ ਮਨ ਨੂੰ ਸਿੱਧਾ ਕਰਦੇ ਹਾਂ, ਮਨ ਦ ਪੁੱਠ ਕੌਲ-ਛੁੱਲ ਨੂੰ ਸਿੱਧਾ ਕਰਦੇ ਹਾਂ, ਕਿਉਂਕਿ ਜਦ ਤੋੜੀ ਇਹ ਪੁੱਠਾਂ ਹੈ ਤਦ ਤੋੜੀ ਇਸ ਵਿੱਚ ਅੰਮ੍ਰਿਤ ਪੈ ਹੀ ਨਹੀਂ ਸਕਦਾ । ਇਸ ਕਰਕ ਪ੍ਰਾਰਥਨਾ ਕੀ ਹੈ ? ਇਹ ਮਨ ਦੀ ਸਧ (Right Orientation of Mind) ਦੀ ਜਗਤੀ ਹੈ । ਹੱਥ ਅੱਡਣਾ ਨੱਕ ਰਗਡਨਾ ਐਡਾ ਜ਼ਰੂਰੀ ਅੰਗ ਨਹੀਂ ਜਿਤਨਾ ਕਿ ਮਨ ਦੇ ਕਵਲ ਨੂੰ ਬਦਲਣਾ । ਅਰਦਾਸ ਦੀ ਬੜੀ ਮਹਿਮਾ ਹੈ, ਇਹ ਗੁਰਾਸੱਖੀ ਦੀ ਮਿੱਠੀ ਗੜ੍ਹਤੀ ਹੈ । ਪਰ ਅਰਦਾਸ ਅਰਦਾਸ ਵਿੱਚ ਵੀ ਫਰਕ ਹੈ, ਇਸ ਕਰਕੇ ਅਸੀਂ ਇਸ ਨੂੰ ਅਗਲੇ ਕਾਂਡ ਵਿੱਚ ਫਿਰ ਵਿਚਾਰਾਂਗੇ । ਇੱਥੇ ਸਿਰਫ਼ ਇਤਨਾ ਹੀ ਆਖਣਾ ਕਾਫ਼ੀ ਹੈ ਜੇ ਮਨ ਦੇ ਵੰਗ ਟਿੰਗ ਬੇਲੂਰੇ ਪਰਮਾਤਮਾ ਦੀ ਸਰਨ ਅ ਉਣਾਂ ਅਰਦਾਸ ਹੈ । ਜਦ ਪ੍ਰਾਣੀ ਆਪਣੇ ਅੰਗੁਣਾਂ ਨੂੰ ਵੇਖਕੇ ਆਪ ਸ਼ਰਮ ਵਿੱਚ ਫੁਬਦਾ ਹੈ ਤਾਂ ਓਹ ਦਿਲੋਂ ਮਨੋਂ ਇਕ ਚੀਕ ਮਾਰਦਾ ਹੈ ਜੇ ਹ ਪ੍ਰਭੂ ਮੈਂ ਚੇਤਨ-ਪ੍ਰਾਣੀ ਨਹੀਂ ਹਾਂ, ਮੈਂ ਤਾਂ ਜੜ-ਪੱਥਰ ਹਾਂ ਜੋ ਮਾਇਆ-ਸਮੁੰਦਰ ਵਿੱਚ ਫੁਬ ਗਿਆ; ਮੇਰ ਅੰਗੁਣ ਮੈਨੂੰ ਹੇਠਾਂ ਖਿੱਚਦੇ ਹਨ, ਇਨ੍ਹਾਂ ਨੂੰ ਮੈਂ ਛੱਡਣ ਦਾ ਇਕਰਾਰ ਕਰਦਾ ਹਾਂ, ਬਹੁੜੇ ਤੇ ਮੈਨੂੰ ਬਚਾਓ :—

(੧) ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ, ਤੇਤੇ ਆਉਗਣ ਹਮਾਰੇ ।

ਦਇਆ ਕਰਿ ਕਿਛ ਮਿਹਰ ਉਪਾਵਹੁ, ਫੁਬਦੇ ਪਾਬਰ ਤਾਰ ।

(ਗਊੜੀ ਮ: ੧)

(੨) ਮੋਹ ਚੀਕੜ ਫਾਬੇ ਨਿਘਰਤ ਹਮ ਜਾਤੇ,
ਹਰਿ ਬਾਹ ਪ੍ਰਭੂ ਪਕਰਾਇ ਜੀਉ ।

(ਆਸਾ ਮ: ੪)

ਜਦ ਤੌਕ ਹਿਰਦੇ ਵਿਚ ਮਲੀਨਤਾ ਹੈ ਤਦ ਤੌਤੀ ਸਾਨੂੰ ਵਾਹਿਗੁਰੂ ਜੀ ਨਾਲ ਐਡ ਪ੍ਰੀਤੀ ਨਹੀਂ ਜਿੱਡਾ ਕਿ ਉਨ੍ਹਾਂ ਦਾ ਡਰ ਹੈ ਭਾਉ ਨਹੀਂ ਭਾਉ ਹੈ ਕਿਉਂਕਿ ਚੇਰ ਹਮੇਸ਼ਾ ਸਿਪਾਹੀ ਨੂੰ ਵੇਖਕੇ ਡਰਦਾ ਹੈ । ਪਰ ਜਿਉਂ ਜਿਉਂ ਅਰਦਾਸ, ਪਛਤਾਵ ਤੇ ਪ੍ਰਾਰਥਨਾਂ ਨੇ ਸਾਡੀ ਮੈਲ ਧੱਤੀ ਤਿਉਂ ਤਿਉਂ ਭਉ ਘਟਣ ਲੱਗ ਪੈਂਦਾ ਹੈ ਤੇ ਭਾਉ (ਵਾਹਿਗੁਰੂ ਜੀ ਨਾਲ ਪ੍ਰੀਤੀ) ਵਧਣ ਲਗ ਪੈਂਦੀ ਹੈ । ਪ੍ਰੀਤੀ ਕੀ ਹੈ ? ਪ੍ਰੀਤੀ ਵਾਸਤਵ ਵਿਚ ਉਹ ਸੰਬੰਧ ਹੈ ਜੋ ਇੱਕੋ ਜਿਹੇ ਰੂਪ ਵਾਲੇ ਆਤਮਾਵਾਂ ਵਿਚ ਉਠਦੀ ਹੈ । ਚੇਰ ਦੀ ਯਾਰੀ ਚੇਰ ਨਾਲ ਹੈ, ਜੁਆਰੀਏ ਦੀ ਜੁਆਰੀਏ ਨਾਲ, ਇਸ ਤਰ੍ਹਾਂ ਸੁਧ ਹਿਰਦੇ ਭਾਵ ਭਗਤ ਦੀ ਵਾਹਿਗੁਰੂ ਜੀ ਨਾਲ । ਕਿਉਂ ? ਇਸ ਕਰਕੇ ਜੁ ਚਿੱਟਾ ਹਿਰਦਾ ਹੋ ਚਿੱਟ-ਪਰਮਾਤਮਾ (ਸੇਤਾਂਬਰ-ਸੁਆਮੀ) ਨਾਲ ਪ੍ਰੀਤੀ ਪਾ ਸਕਦਾ ਹੈ । ਰਾਤ ਦੀ ਪ੍ਰੀਤੀ ਦਿਨ ਨਾਲ ਨਹੀਂ, ਓਹਨੂੰ ਓਹਨਾਂ ਕਣਖੀਆਂ ਤਕਦੀ ਹੈ । ਜੇ ਪ੍ਰੀਤੀ ਪਾਉਣ ਲਈ ਲੋੜੀਦਾ ਹੈ ਜੁ ਅਸੀਂ ਡਰ-ਘਰ ਵਿਚੋਂ ਲਘਕੇ ਸਿਧੇ ਰਾਹ ਉਪਰ ਆਉਣ ਦਾ ਯਤਨ ਕਰੀਏ, ਭਾਵ ਦਿਲੋਂ ਮਨੋਂ ਪਸਚਾਤਾਪ ਕਰਕ ਨਵ-ਜੀਵਨ (Conversion) ਦੇ ਘਰ ਆਈਏ । ਅਰਦਾਸ ਇਸ ਅਵਸਥਾ ਵਿਚ ਬੜੀ ਮਦਦ ਦੇਂਦੀ ਹੈ ।

ਜਦ ਅਸੀਂ ਅਪਣੇ ਮੂੰਹ ਬਦੀ ਵੱਲੋਂ ਉਲਟ ਕੇ ਗੁਰੂ ਵਲ ਰਖਦੇ ਹਾਂ ਤਾਂ ਮਨਮੁਖਤਾ ਨੂੰ ਛੱਡ ਗੁਰਮੁਖਤਾ ਵਲ ਆਉਂਦੇ ਹਾਂ । ਪਿੱਛੇ ਸਾਨੂੰ ਅਰਦਾਸ ਦੀ ਲੋੜ ਸੀ, ਹੁਣ ਵੀ ਹੈ ਪਰ ਇਸ ਮਾਰਗ ਵਿਚ ਪ੍ਰੀਤ, ਪਰੇਮ ਦੀ ਲੋੜ ਹੈ, ਕਿਉਂਕਿ ਆਤਮਾ ਤੇ ਪਰਮਾਤਮਾ ਦੀ ਸੱਚੀ ਗੇਢ 'ਪ੍ਰੀਤ-ਰੀਤ' ਹੈ । ਇਸ ਤੋਂ ਛੁੱਟ ਹੋਰ ਕੇਈ ਜਗਤੀ ਨਹੀਂ ਇਹ ਪ੍ਰੀਤ ਕਈ ਮਿਸਾਲਾਂ ਨਾਲ ਬਾਣੀ ਦੁਆਰਾ ਪ੍ਰਗਟ ਹੈ ਜਿਹਾ ਕਿ ਕੇਇਲ ਦੀ ਅੰਬ ਨਾਲ, ਮੱਛੀ ਦੀ ਨੀਰ ਨਾਲ ਚਕਵੀ ਦੀ ਸੂਰਜ ਨਾਲ, ਚਕੇਰ ਦੀ ਚੇਨ ਨਾਲ, ਪਪੀਹੁੰ ਦੀ ਘਨਹਰ ਬੂੰਦ ਨਾਲ ਕੁਰੰਕ ਦੀ ਨਾਦ ਨਾਲ, ਜਲ ਦੀ ਦੁਧ ਨਾਲ, ਮਾਂ ਦੀ ਪੁੱਤ ਨਾਲ, ਪਤੰਗ ਦੀ ਦੀਪਕ ਨਾਲ ਇਤਿਆਦਿ, ਪਰ ਵਾਸਤਵ ਵਿਚ ਪ੍ਰੀਤ ਉਹ ਦਾਮਨਕ-ਖਿੱਚ (Electric attraction) ਹੈ ਜਿਹੜੀ ਬਿਜਲੀ ਦੇ ਅਪਣੇ ਦੇ ਅੰਗਾਂ ਵਿਚ ਹੁੰਦੀ ਹੈ, ਯਾ ਜਿਹੀ ਕਿ ਦੁੱਧਰੀ ਦੇ ਸੁੱਚੇ ਮਿਲਾਪ ਵਿਚ ਹੁੰਦੀ ਹੈ। ਆਤਮਾ ਪਰਮਾਤਮਾ ਵੀ ਵਾਸਤਵ ਵਿਚ ਇਕ ਵਡਕ-ਦੇਪਤੀ ਜੋੜਾ ਹੈ । ਜੇ ਅਨਨਯ-ਭਗਤੀ ਇਸਤ੍ਰੀ ਦੀ ਪਤੀ ਨਾਲ ਹੁੰਦੀ ਹੈ ਉਹੋ ਭਗਤ ਦੀ ਪਰਮਾਤਮਾ ਨਾਲ ਹੈ—

ਪਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥

ਧੂੜੀ ਵਿਚ ਲੁਡੇਦੜੀ ਸੋਹਾਂ ਨਾਨਕ ਤੈ ਸਹ ਨਾਲੇ ॥

(ਸਲੇਕ ਮ ੫)

ਫਰਕ ਇਤਨਾ ਹੈ ਜੁ ਦੇਪਤੀ-ਪ੍ਰੀਤ ਪਿੰਡ-ਘੇਰੀ ਹੈ ਤੇ ਭਗਤ-ਪ੍ਰੀਤ ਬ੍ਰਹਮੰਡੀ ਪਮਾਨੇ (Cosmicscale) ਤੇ ਹੈ ।

ਭਗ ਕਰਨ ਦੇ ਕਈ ਤ੍ਰੀਕੇ ਹਨ-ਪੂਜਾ, ਅਰਚਾ ਇਤਿਆਦਿ, ਪਰ ਸਭ ਤੋਂ ਉਤਮ ਪੂਜਾ ਦਾ ਜਿਨ੍ਹਾਂ ਸਿਮਰਨ ਹੈ; ਕਿਉਂਕਿ ਸਿਮਰਨ ਰਾਹੀਂ ਬਿਤੀਆਂ ਵੀਟਣ ਦੀ ਬਜਾਏ ਇਕਾਗਰ ਹੁੰਦੀਆਂ ਹਨ, ਤੇ ਇਕਾਗਰਤਾ ਹੀ ਸਫਲਤਾ ਦੀ ਕੁੰਜੀ ਹੈ । ਅਸੋਂ ਵੇਖ ਆਏ ਹਾਂ ਜੁ ਇੰਦਰਜਿਤ ਪੁਰਸ਼ ਇਦੌਆਂ ਉਪਰ ਲਗਾਮ ਪਾਕੇ ਉਨ੍ਹਾਂ ਨੂੰ ਅੰਤਰ-ਗਤ ਕਰਦਾ ਹੈ । ਸਿਮਰਨ ਇਕ ਪੜਾ ਸਾਨੂੰ ਹੋਰ ਵਧਰੇ ਅੰਦਰ ਲੈ ਜਾਂਦਾ ਹੈ, ਕਿਉਂਕਿ ਇਹ ਬਿਤੀਆਂ ਨੂੰ ਪ੍ਰੀਤ-ਰੀਤ ਨਾਲ ਉਸ ਕੇਂਦਰ ਵਲ ਖਿੱਚਦਾ ਹੈ ਜਿੱਥੇ ਵਾਹਿਗੁਰੂ ਆਪ ਹੈ । ਕੀਰਤਨ ਵਿਚ ਵੀ ਵਾਧਾ ਇਹੋ ਹੈ ਜੁ ਸਾਡੀਆਂ ਬਿਤੀਆਂ ਖਿੱਚ ਕੇ ਨਿਜ-ਘਰ ਵਲ ਲੈ ਜਾਂਦਾ ਹੈ । ਪਰ ਕੀਰਤਨ ਜਦ ਮੁੱਕ ਗਿਆ ਤਾਂ ਲਿਵ ਵਿਚ ਤ ਆਉਣ ਦਾ ਡਰ ਹੁੰਦਾ ਹੈ । ਇਸ ਕਰਕੇ ਲੜ ਹੈ, ਹਾਂ ਹਾਂ, ਡਾਢੀ ਲੜ ਉਸ ਥਾਂ ਦੇ ਲੱਭਣ ਦੀ ਹੈ ਜਿੱਥੇ ਅਟੂਟ, ਅਵਰਲ ਕੀਰਤਨ-ਧੁਨੀ ਆਪ ਹ ਰਹੀ ਹੋਵ -ਸਾਡ ਅੰਦਰ ਸਾਡ ਨਿਜ-ਆਤਮੇ :-

"ਸੇ ਅਸਥਾਨੁ ਬਤਾਵਹੁ ਮੀਤਾ ।
ਜਾਕੈ ਹਰਿ ਹਰਿ ਕੀਰਤਨੁ ਨੀਤਾ । ੧ । ਰਹਾਉ ।
ਸਾਸਤ੍ਰੁ ਬੇਦ ਪਾਪ ਪੁੰਨ ਵੀਚਾਰ ।
ਨਰਕਿ ਸੁਰਗਿ ਫਿਰਿ ਫਿਰਿ ਅਉਤਾਰ ।
ਸਾਧ ਸੰਗਿ ਹਰਿ ਕੀਰਤਨੁ ਗਾਈਐ ।
ਇਹੁ ਅਸਥਾਨੁ ਗਰੂ ਤੇ ਪਾਈਐ ।

(ਆਸਾ ਮ ੫)

ਸਿਮਰਨ ਦੀ ਖਾਸ ਉਪਮਾ ਇਹ ਹੈ ਜੁ ਇਹ ਸਾਡੀਆਂ ਬਿਤੀਆਂ ਨੂੰ ਇਕਾਗਰ ਕਰਕੇ ਉਸ ਨਿਜ-ਧਾਮ ਵਿੱਚ ਲੈ ਜਾਂਦਾ ਹੈ ਜਿੱਥੇ ਅਟੂਟ-ਕੀਰਤਨ, 'ਹਾ ਹਾ' ਤੇ 'ਹੂ ਹੂ' ਗੋਪਰਬ ਅੱਫੁਰਾਂ ਕਰ ਰਹੇ ਹਨ, ਤੇ ਜਿੱਥੇ ਅਪਤਕੇ ਫਿਰ ਲਿਵ ਵਿਚ ਤੇਟ ਨਹੀਂ । ਇੱਥੇ ਅੱਪਛੜਕੇ ਵਾਹਿਗੁਰੂ ਜੀ ਆਪ ਕੀਰਤਨ ਕਰਦੇ ਆਉਂਦੇ ਹਨ, ਤੇ ਭਗਤ ਦਾ ਹਿਰਦਾ ਨਿਹਾਲ ਹੋ ਜਾਂਦਾ ਹੈ :

"ਹਰਿ ਆਵਤੇ ਕੀ ਖਬਰਿ ਗੁਰਿ ਪਾਈ
ਮਨਿ ਭਨਿ ਆਨਦੇ ਆਨੰਦ ਭਏ,
ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ।"

(ਨਟ ਨਗਰਿਣ ਮ: ੪)

(੫)

ਸਿਮਰਨ ਕਰਨ ਦੀ ਜੁਗਤੀ ਭਿੰਨ ਭਿੰਨ ਪ੍ਰਾਣੀਆਂ ਤੇ ਭਿੰਨ ਭਿੰਨ ਸਮਿਆਂ ਲਈ ਭਿੰਨ ੨ ਹੈ; ਤੇ ਰਤਾ ਕੁ ਫਰਕ ਹੈ ਵੀ ਅਵੱਸ਼। ਵਖੋ, ਜਿੱਬੇ ਡੰਡ-ਕੁੱਟ ਹੋਵ, ਉਥ ਮਨੁ ਇਕਾਗਰ ਨਹੀਂ ਹ ਸਕਦਾ, ਸੇ ਉਸ ਵਲ ਸਿਮਰਨ ਜਿਆਦਾ ਤਰ ਰਸਨਾ ਦੁਆਰਾ ਹੀ ਹੁੰਦਾ ਹੈ, ਭਾਵੇਂ ਰਸਕਾ ਸਿਮਰ ਕੇ ਵੀ ਚੁਪ ਚਾਪ ਰਹਿੰਦੀ ਹੈ। ਫਿਰ ਜਿਉਂ ਜਿਉਂ ਮਨ ਇਕਾਗਰ ਹੋ ਜਾਵੇ ਤਿਉਂ ਤਿਉਂ ਰਸਨਾ ਯਾ ਮਾਲਾ ਡੱਡ ਹੇਠਾਂ ਰਾਹੀਂ ਸਿਮਰਨ ਕੀਤਾ ਜਾਂਦਾ ਹੈ। ਪਰ ਇਹ ਵੀ ਉਸ ਵਲੇ ਦਾ ਸਿਮਰਨ ਹੈ ਜਿਸ ਵੇਲੇ ਇਕਾਂਤ ਨਹੀਂ, ਯਾ ਜਗਿਆਸੁ ਦਾ ਮਨ ਬੜਾ ਚੰਚਲ ਹੈ। ਚੰਚਲ-ਅਵਸਥਾ ਵਾਸਤੇ ਸਿਮਰਨ ਵੀ ਨੱਲਾ ਹੀ ਹੁੰਦਾ ਹੈ, ਭਾਵ ਰਸਨਾ, ਮਾਲਾ ਦੁਆਰੇ। ਜਦ ਮਨ ਕਾਬੂ ਵਿਚ ਆਉਣ ਲੱਗ ਪਿਆ ਤਾਂ ਅੰਮ੍ਰਿਤ ਵੇਲੇ ਦਾ ਸਿਮਰਨ ਆਰੰਭ ਕਰਨਾ ਉਚਿਤ ਹੈ, ਕਿਉਂਕਿ ਉਸ ਵੇਲੇ ਬਿਤੀਆਂ ਆਪਣੇ ਆਪ ਇਕਾਗਰ ਹੁੰਦੀਆਂ ਹਨ, ਤੇ ਮਨ ਬਾਹਰ ਦੌੜਨ ਦੀ ਬਜਾਏ ਅੰਤਰਗਤ ਹੁੰਦਾ ਹੈ। ਅੰਮ੍ਰਿਤ ਵੇਲਾਂ ਚਿੜੀਆਂ-ਕਾ ਬੋਲਣ ਤੋਂ ਦੋ ਘੰਟੇ ਪਹਿਲੋਂ ਦਾ ਹੈ। ਇਸ ਵਿੱਚ ਕੰਦੀ ਸੱਕ ਨਹੀਂ ਜੁ ਅੰਮ੍ਰਿਤ ਵੇਲੇ ਵੀ ਕਈ ਸੱਜਨ ਅਪਣੇ ਖਿਆਲਾਂ ਵਿੱਚ ਰੁੱਝੇ ਰਹਿੰਦੇ ਹਨ ਤੇ ਮਨ ਕਾਬੂ ਤੋਂ ਨਿਕਲ ਜਾਂਦਾ ਹੈ, ਪਰ ਕਾਬੂ ਵਿੱਚ ਮੁੜ ਮੁੜ ਲਿਆਉਣ ਦਾ ਹੀ ਤਾਂ ਨਾਉਂ ਅਭਿਆਸ (Practice) ਹੈ। "ਸਤਿਨਾਮ-ਵਾਹਿਗੁਰੂ" ਮੰਤਰ ਦਾ ਅਭਿਆਸ ਕਰਨ ਨਾਲ ਮਨ ਅਪਣੇ ਆਪ ਇਕਾਗਰ ਹੁੰਦਾ ਹੈ। ਇਨ੍ਹਾਂ ਅੱਖਰਾਂ ਵਿਚ ਜੁਗੋ-ਜੁਗੰਤਰੀ ਆਤਮਕ ਖਿੱਚ ਹੈ, ਇਸ ਕਰਕੇ ਇਹ ਸ਼ਬਦ ਜਾਦ ਦਾ ਕੰਮ ਕਰਦੇ ਹਨ। ਅੰਮ੍ਰਿਤ ਵੇਲੇ ਦੀ ਮਹਿਮਾ ਇਉਂ ਹੈ ਕਿ ਜੀਕਣ ਸਵੇਰ ਵੇਲੇ ਘੜੀ ਨੂੰ ਚਾਬੀ ਦੇਣ ਨਾਲ ਸਾਰਾ ਦਿਨ ਉਹ ਕੰਮ ਕਰਦੀ ਹੈ ਤੀਕਣ ਹੀ ਪ੍ਰਭਾਤ ਦੀ ਚੜ੍ਹੀ ਹੋਈ ਸੁਰਤ ਸਾਰਾ ਦਿਨ ਨਾਮ ਵਿਚ ਨਿਮਗਨ ਰਹਿੰਦੀ ਹੈ। ਇਹ ਇੱਕ ਅਜਮਾਈ ਹੋਈ, ਸੱਚੀ ਸੁੱਜੀ ਜੁਗਤਾਂ ਹੈ, ਤੇ ਅੰਮ੍ਰਿਤ ਵੇਲੇ ਦਾ ਇਕਾਂਤ ਸਿਮਰਨ ਗੁਰੂ ਪੰਥ ਵਿੱਚ ਅਤੀ ਹੀ ਜ਼ਰੂਰੀ ਗਿਣਿਆ ਗਿਆ ਹੈ।

ਕਈ ਸੱਜਣ ਪੁੱਛਿਆ ਕਰਦੇ ਹਨ ਜੁ ਸਿਮਰਨ ਦੀ ਕੀ ਲੋੜ ਹੈ। ਇਸਦਾ ਉੱਤਰ ਅਸੀਂ ਉਪਰ ਦੇ ਆਏ ਹਾਂ ਜੁ ਸਿਮਰਨ ਰਾਹੀਂ ਅਸੀਂ ਪਰਮਾਤਮਾ ਨਾਲ ਨਿਜ ਦਾ ਸਿੱਧਾ ਸੰਬੰਧ ਪੈਦਾ ਕਰਦੇ ਹਾਂ। ਪਰ ਪਾਠਕ ਸੱਜਣ ਪੁੱਛਣਗੇ ਜੁ ਕੀ ਸਦਾਚਾਰ (morality) ਉਹੋ ਕੰਮ ਨਹੀਂ ਕਰਦਾ ? ਕਰਦਾ ਤਾਂ ਹੈ, ਪਰ ਸਦਾਚਾਰ ਤਾਂ ਆਪਣੇ ਪੈਰਾਂ ਉਪਰ ਹੀ ਖੜ੍ਹੇਣਾ ਹੈ। ਅਸੀਂ ਵੇਖ ਆਏ ਹਾਂ ਜੁ ਅਧਿਆਤਮਕ ਮਾਰਗ ਵਿੱਚ ਇੱਕ ਅਵਸਥਾ ਆਉਂਦੀ ਹੈ ਜਦ ਪ੍ਰਾਣੀ ਕੱਲ-ਮਕੱਲ' ਆਪਣੇ ਆਪ ਨੂੰ ਅਸਮਰਥ ਸਮਝਦਾ ਹੈ, ਕਿਉਂਕਿ ਭਾਵੇਂ ਉਹ ਕਿਤਨਾ ਵੱਡਾ ਹੋਵੇ ਉਹ ਬ੍ਰਹਮੰਡ ਦੀਆਂ ਤਾਕਤਾਂ ਅੱਗੇ ਨਿਰਥਲ ਹੈ, ਉਸ ਵੇਲੇ ਉਹ 'ਬੇਅੰਤ' ਦੇ ਲੜ ਲਗਦਾ ਹੈ।

ਇਹੋ ਤਾਂ ਧਰਮ ਦਾ ਮੁੱਢ ਹੈ ! ਕੀ ? ਪਰਮਾਤਮਾ ਦੀ ਲੋੜ (God consciousness)। ਸਿਮਰਨ ਉਸ ਰਾਹ ਦਾ ਵੱਡਾ ਹਿਤੁ ਹੈ ਕਿਉਂਕਿ ਖਿਨ ਓਹ ਸਾਡੇ ਸੂਨ ਹਿਰਦੇ ਨੂੰ ਆਤਮਕ—ਬਲ ਨਾਲ ਭਰਦਾ ਹੈ, ਜੀਕਣ ਬੈਟਰੀ ਦਾ ਮਸਾਲਾ ਬਿਜਲੀ ਰਸ ਨੂੰ ਭਰਦਾ ਹੈ। ਸਿਮਰਨ ਦੇ ਵਿੱਚ ਤੇਟ ਕਿਉਂ ਵਿਘਨ ਪਾਂਦੀ ਹੈ ? ਇਸਦਾ ਉੱਤਰ ਮੈਂ ਇੱਕ ਉਦਾਹਰਨ ਰਾਹੀਂ ਦੇਵਾਂਗਾ ਸਾਥ ਸਾਸਤਰ ਵਿੱਚ ਇਕ ਡੱਡ-ਰਾਣੀ (Frog-queen) ਦੀ ਇੱਕ ਸੋਹਣੀ ਗਾਬਾ ਆਉਂਦੀ ਹੈ। ਆਖਦੇ ਹਨ ਜੁ ਇੱਕ ਰਾਜਾ ਸ਼ਿਕਾਰ ਨੂੰ ਬਣ ਵਿੱਚ ਗਿਆ। ਉਥੇ ਉਸ ਨੂੰ ਤਰੇਹ ਲੱਗੀ, ਕੋਲ ਸੁੰਦਰ ਤਾਲਾਬ ਸੀ ਉਸ ਦ ਕੌਂਢੇ ਉਪਰ ਇਹ ਮਣਮੋਹਣੀ ਰਾਣੀ ਬੋਟੀ ਸੀ। ਵੇਖਦੇ ਸਾਰ ਰਾਜੇ ਦਾ ਦਿਲ ਮੋਹਿਆ ਗਿਆ ਤੇ ਰਾਜਾ ਉਸ ਦੇ, ਨਾਲ ਵਿਆਹ ਕਰਨ ਲਈ ਤਿਆਰ ਹੋ ਗਿਆ। ਕੁੜੀ ਦ ਪਿਤਾ ਨੇ ਵਿਆਹ ਤਾਂ ਕਰ ਦਿੱਤਾ ਪਰ ਨਾਲ ਸ਼ਰਤ ਇਹ ਰੱਖੀ ਜੁ ਇਹ ਨੂੰ ਪਾਣੀ ਪੀਣ ਵਾਸਤੇ ਨਹੀਂ ਦੇਣਾ। ਰਾਜਾ ਮੁੜਕੇ ਘਰ ਚਲਾ ਗਿਆ, ਤੇ ਇਹ ਰਾਣੀ ਬਿਨਾ ਜਲ ਤੋਂ ਮਹਲਾਂ ਵਿੱਚ ਰਹਿਣ ਲੱਗੀ। ਇੱਕ ਵਾਰੀ ਰਾਜ ਤੇ ਰਾਣੀ ਦੋਵੇਂ ਖੇਡਦੇ, ਹਸਦੇ ਭੱਜਦ ਬਾਗ ਤੋਂ ਵਾਪਸ ਆਏ, ਆਉਣ ਤੇ ਦੋਵੇਂ ਬੱਕ ਗਏ, ਦੋਹਾਂ ਨੂੰ ਤਰੇਹ ਲੱਗੀ, ਤਾਂ ਰਾਣੀ ਨੇ ਪਾਣੀ ਮੰਗਿਆ, ਰਾਜੇ ਨੇ ਭੁਲਕੇ ਪਾਣੀ ਦ ਦਿੱਤਾ। ਤਾਂ ਕੀ ਅਚੰਭਾ ਗੱਲ ਹੋਈ ? ਓਹ ਰਾਣੀ ਡੱਡੂ ਦਾ ਭੇਸ ਬਦਲਾ ਕੇ ਤਲਾ ਵਿੱਚ ਛਾਲ ਮਾਰਕੇ ਸਦਾ ਲਈ ਅਲੱਪ ਹੋ ਗਈ ਤੇ ਰਾਜੇ ਨੂੰ ਅਕਹਿ ਸੱਲ ਦ ਗਈ।

ਇਸ ਗਾਬਾ ਦਾ ਭਾਵ ਇਹ ਹੈ ਜੁ ਰਤਾ ਕੁ ਬੇਪਰਵਾਹੀ ਵੀ ਸਾਰੀ ਉਮਰ ਵਾਸਤੇ ਸੱਲ ਦੇ ਜਾਂਦੀ ਹੈ। ਸੋ ਇਸੇ ਤਰ੍ਹਾਂ ਇਕ ਖਿਣ ਵੀ 'ਨਾਮੀ' ਦੇ 'ਨਾਮ' ਦੀ ਯਾਦ ਤੋਂ ਬਿਨਾਂ ਰਹਿਣਾ ਸਾਡੇ ਦਿਲ ਵਿੱਚ ਰਾਜੇ ਵਾਂਝ ਅਕਹਿ ਸੱਲ ਲ ਉਂਦਾ ਹੈ। ਇਸ ਵਾਸਤੇ ਗੁਰੂ ਮਹਾਰਾਜ ਜੀ ਦਾ ਪਵਿੱਤਰ ਵਾਕ ਹੈ :—

(੧) ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ।

(ਬਾਰਮਾਹ ਮਾਝ)

(੨) ਨਾਨਕ ਹੋਈ ਦਿਨਸੁ ਸੁਹਾਵੜਾ ਜਿਤੁ ਪ੍ਰਭ ਆਵੇ ਚਿਤਿ।

ਜਿਤੁ ਦਿਨਿ ਵਿਸਰੈ ਪਾਰਬ੍ਰਹਮੁ, ਫਿਟੁ ਭਲੇਰੀ ਰੁਤਿ।

(ਮ: ੫ ਵਾਰ ਗਊਡੀ ੨)

ਗੱਲ ਕੀ, ਸਿਮਰਨ ਸਾਡੇ ਵਗਦਿਆਂ ਠੂਠਿਆਂ ਨੂੰ ਮੁੜ ਮੁੜ ਭਰਪੂਰ ਰਖਦਾ ਹੈ, ਨਹੀਂ ਤਾਂ ਓਹ ਫਿਰ ਸਖਣੇ ਮੁਖਣੇ ਹੋ ਜਾਣ।

ਕਈ ਸੱਜਣ ਪੁਛਿਆ ਕਰਦੇ ਹਨ ਜੁ ਸਿਮਰਣ ਕਿਸ ਵਿਅਕਤੀ (Personality) ਦਾ ਕਰੀਦ ? ਉੱਤਰ ਹੈ ਜੁ ਸਿਮਰਨ ਸਿਰਫ ਅਕਾਲ—ਪੁਰਖ ਦਾ ਕਰਨਾ ਹੈ ਜਿਸ ਦਾ ਨਾਮ 'ਸਤਿਨਮ-ਵਾਹਿਗੁਰੁ' ਹੈ, ਹੋਰ ਕਾਸੇ ਦਾ ਨਹੀਂ। ਜਿਤਨਾ ਉੱਚਾ ਨਿਸ਼ਾਨਾ ਹੋਵੇਗਾ ਉਤਨਾ ਹੀ ਲਾਭ ਹੋਵੇਗਾ। ਜੇ ਸਾਡਾ ਨਿਸ਼ਾਨਾ ਅੰਤਕੀ ਹੈ ਤਾਂ ਲਾਭ ਵੀ ਬੋੜਾ ਹੀ ਹੋਵੇਗਾ। ਦੂਜਾ

ਪੁਸ਼ਨ ਇਥੇ ਇਹ ਉਪਜਦਾ ਹੈ ਜੇ ਕੀ ਉਸ ਦੀ ਕੋਈ ਮੂਰਤੀ ਬਣਾਕੇ ਦਿਲ ਦੇ ਸਾਹਮਣੇ ਰੱਖਣੀ ਹੈ ? ਉੱਤਰ ਹੈ, ਨਹੀਂ । ਮੂਰਤੀ ਬਣਾਉਣ ਨਾਲ ਤਾਂ ਬਿ੍ਠੀ ਬਾਹਰ ਵੱਲ ਜਾਂਦਾ ਹੈ, ਤੇ ਸਿਮਰਨ ਦਾ ਭਾਵ ਸੀ ਬਿਤੀਆਂ ਨੂੰ ਹੋੜਕੇ ਅੰਤਰਗਤ ਕਰਨਾ । ਦੂਜੇ ਮੂਰਤੀ-ਪੂਜਾ ਨਾਲ ਪ੍ਰਾਣੀ ਜੜ੍ਹ ਪਦਾਰਥਾਂ ਦੇ ਉਪਾਸਕ ਬਣ ਜਾਂਦਾ ਹੈ, ਅਸਲੀ ਪੂਜਾ ਤਾਂ ਅਕਾਲ-ਪੁਰਖ ਦੀ ਪੂਜਾ ਹੈ । ਉਸ ਅਕਾਲ-ਪੁਰਖ ਦਾ ਕੀ ਰੂਪ ਹੈ ? ਉੱਤਰ ਹੈ, ਰੂਪ ਇਕ ਅੱਖਰ ਵਿਚ ਨਹੀਂ ਦਸਿਆ ਜਾ ਸਕਦਾ, ਉਹ ਅਵਿਕਤ-ਪੁਰਖ (Impersonal Person), ਰੂਪ ਰਖ ਰੇਗ ਤੋਂ ਨਿਆਰਾ ਪਰ ਫਿਰ ਵੀ ਉਸ ਦਾ ਇਕ ਅਕਹਿ ਰੂਪ ਹੈ । ਕਿਹੜਾ ? ਸਰਬ-ਵਿਆਪਕ, ਨਨੰਕਾਰਾ ! ਗੁਰਬਾਣੀ ਦਾ ਖਾਠ ਕਰਿਆਂ ਇਹੋ ਰੂਪ ਤਾਂ ਸਾਡ ਹਿਰਦੇ ਅੰਦਰ ਬੈਠਦਾ ਜਾਂਦਾ ਹੈ, ਤੇ ਵਿਚਾਰ ਨਾਲ ਵਧਰ ਪੱਟ ਅੰਦਰੋਂ ਖੁੱਲ੍ਹਦੇ ਹਨ । ਸਿਮਰਨ ਇਸ ਦੀ ਪੁਸ਼ਟੀ ਕਰਦਾ ਹੈ ਤੇ ਇਕ ਸਮਾਂ ਆਉਂਦਾ ਹੈ ਜਦੋਂ 'ਨਾਮ' ਨੂੰ ਉਚਾਰਿਦਿਆਂ ਪ੍ਰਾਣੀ 'ਨਾਮੀ' ਨਾਲ ਅਭਦ ਹੋ ਜਾਂਦਾ ਹੈ । ਇਹ ਕਿਹੜਾ ਸਮਾਂ ਹੈ ? 'ਨਾਮ-ਪ੍ਰਗਾਸ' ਵਾਲਾ, ਜਦੋਂ ਨਾਮ ਦੀ ਅਕਹਿ, ਅਟੁਟ, ਅਬਚਲ ਧੁਨੀ ਰੇਮ ਰੇਮ ਤੋਂ ਉਠ ਖਲ੍ਹਦੀ ਹੈ, ਜਿਸ ਦਾ ਵਰਣਨ ਅੱਗੇ ਹੋ ਚੁੱਕਾ ਹੈ । ਇੱਥੇ ਅੱਪੜਕੇ ਬਿਸਰਾਮ ਹੈ :—

"ਮਾਈ ਮੈ ਧਨੁ ਪਾਇਓ ਹਰਿ ਨਾਮੁ ।
ਮਨੁ ਮੇਰੇ ਪਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮ ।..."

ਜਨਮ	ਜਨਮ	ਕਾ	ਸੰਸਾ	ਚੂਕਾ
ਰਤਨੁ	ਨਾਮੁ	ਜਬ	ਪਾਇਆ	
ਤ੍ਰਿਸਨਾ	ਸਕਲ	ਬਿਨਾਸੀ	ਮਨ	ਤੇ,
ਨਿਜ	ਸੁਖ	ਮਾਹਿ	ਸਮਾਇਆ	

(ਬਸੰਤ ਮ: ੯)

(੬)

ਇਸ ਪ੍ਰਗਾਸ ਪਿੱਛੋਂ ਨਾਮ, 'ਅਨਹਤ-ਨਾਮ' ਫਿਰ ਸਾਡਾ 'ਗੁਰੂ' ਬਣਕੇ ਸਾਨੂੰ ਅਪਣੀ ਉੱਗਲ ਦਿੱਜ ਲਾ ਲੈਂਦਾ ਹੈ ਜੀਕਣ ਬਾਪ ਬੱਚੇ ਨੂੰ । ਇੱਥੇ ਅੱਪੜਕੇ ਸੁਖ, ਆਨੰਦ, ਬਿਸਰਾਮ ਹੈ, ਫਿਰ ਮਾਇਆ ਪਿੱਛੇ ਤੇ ਪਾਰਬ੍ਰਹਮ ਅੱਗੇ ਹੋ ਜਾਂਦਾ ਹੈ । ਪਰ 'ਨਾਮ' ਨੂੰ ਆਪਣੇ ਅੰਦਰ ਵਸਾਉਣ ਲਈ ਸਾਨੂੰ 'ਸੁਣਿਐ' ਦੀਆਂ ਪਉੜੀਆਂ ਤੋਂ ਚੜ੍ਹਕੇ ਫਿਰ 'ਮੰਨਿਐ' ਦੀਆਂ ਪਉੜੀਆਂ ਉਪਰ ਅੱਪੜਨਾ ਲੰਝੀਦਾ ਹੈ, ਜਿਸ ਦਾ ਵਰਣਨ ਅਸੀਂ ਕਰ ਆਏ ਹਾਂ । 'ਨਾਮ' ਫਿਰ ਸਾਨੂੰ ਆਪ ਮਾੜਦਾ ਹੈ, ਧੋਂਦਾ ਹੈ, ਤੇ ਰੰਗਦਾ ਹੈ,

ਜੀਕਣ ਪਹੁੰਚਲੇ 'ਉਸ਼' ਬੱਦਲਾਂ ਨੂੰ ਗੁਲਾਨਾਰੀ ਰੰਗ ਵਿਚ ਰੰਗਦੀ ਹੈ। 'ਨਾਮ' ਇਸ ਕਰਕੇ ਆਪੇ 'ਗੁਰਪੀਰ' ਤੇ ਆਪੇ 'ਪਾਰਬ੍ਰਹਮ' ਹੈ।

ਇਸ ਸਾਧਨਾ-ਮਾਰਗ ਵਿਚ ਵਾਹਿਗੁਰੂ ਜੀ ਦੀ ਦਿੱਤੀ ਹੋਈ ਅਕਹਿ ਦਾਤ, ਸ੍ਰੀ-ਕੇਸ (The Sacred Keshas), ਸਾਡੀ ਗੁਪਤ-ਸਹਾਇਤਾ ਕਰਦੇ ਹਨ। ਇਹ ਕੇਸ ਵਾਸਤਵ ਵਿਚ ਜੀਵ-ਆਤਮਾ ਤੇ ਪਰਮਾਤਮਾ ਵਿਚ ਇਕ ਸੱਚੀ ਗੰਢ ਹਨ। ਇਹ ਬਾਹਰਮੁਖੀ ਚਿੰਨ੍ਹ ਹਨ ਉਸ ਨਿਜ-ਸਬੰਧ ਦੇ ਜੋ ਸਾਡੇ ਅਤੇ ਵਾਹਿਗੁਰੂ ਜੀ ਵਿਚ ਵਿੱਚੋਂ ਵਿੱਚ ਹੈ। ਇਹ ਦਸਮੁੰਦਾਰ ਦੇ ਰਾਖ ਹਨ। ਜੀਕਣ ਹਿਮਾਲੀਆਂ ਪਰਬਤ ਦੀਆਂ ਕਿੰਗਰਾਂ ਘਣੇ ਜੰਗਲਾਂ ਬਿਨਾਂ ਅਧੂਰੀਆਂ ਸੁੱਕੀਆਂ ਸੜੀਆਂ ਹਨ, ਤੀਕਣ ਹੀ ਸਾਡਾ ਦਸਮੁੰਦਾਰ ਇਸ ਅੰਚੜਾ-ਦਾਤ ਬਿਨਾਂ ਰੱਡ-ਮਰੱਡਾ ਹੈ। ਪਰਬਤਾਂ ਦੇ ਸੰਘਣੇ ਬਣ ਸਪੰਜ ਬਣਕੇ ਬਦਲਾਂ ਵਿੱਚੋਂ ਬਰਖਾਂ ਨੂੰ ਖਿਚ ਕੇ ਪਰਬਤਾਂ ਨੂੰ ਹਰਾ ਭਰਾ ਕਰਦੇ ਹਨ। ਤੀਕਣ ਹੀ ਸ੍ਰੀ ਕੇਸ ਸੁਛ ਸੰਦਲ-ਬਣਾਂ ਵਾਂਗ ਅਰਸ਼ ਤੋਂ 'ਨਾਮ-ਬਰਖਾਂ ਖਿਚਕੇ ਸਾਡੀ ਸੁੱਕੀ ਸੜੀ ਆਤਮਾ-ਵਾੜੀ ਨੂੰ ਹਰਾ ਭਰਾ ਕਰਦੇ ਹਨ। ਇਹ ਦਾਤ ਦਾਮਨਿਕ-ਸ਼ਕਤੀਆਂ ਦੀ ਜਨਕ ਤੇ ਰੱਖਯਕ ਹੈ, ਆਤਮਕ-ਹੁਲਾਸ ਦੀ ਕੁੰਜੀ ਹੈ, ਤੇ ਇਸ ਬਿਨਾਂ ਸਾਡਾ ਹਿਰਦਾ ਮਾਰੁਥਲ ਵਾਂਝ ਬੇਬਰਾ ਹੈ। ਰਿਸ਼ੀ ਮੁਨੀ, ਪੈਗਬਰ, ਈਸਾ-ਮੁਸਾ, ਗੁਰੂ ਸਤਿਗੁਰੂ ਜੁਗੋ ਜੁਗ ਇਹ ਉਤਮ-ਦਾਤ ਨੂੰ ਸਾਂਭਕੇ ਰੱਖਦੇ ਆਏ ਹਨ। ਹਾਂ ਜੀ ਇਹੋ ਤਾਂ ਇੱਕ ਅਜਿਹੀ ਚੀਜ਼ ਉਨ੍ਹਾਂ ਪਾਸ ਹੈ ਜਿਸ ਨਾਲ ਉਹ ਵਾਹਿਗੁਰੂ ਜੀ ਨੂੰ ਵੀ ਮੌਹ ਲੈਂਦੇ ਹਨ, ਚਰਨ-ਕਮਲਾਂ ਨਾਲ ਪਰਸਕੇ ! ਯਥਾ :...

(੧) ਮੇਰਾ ਮਨ ਸਾਧੂ ਧੂਰਿ ਰਵਾਲ ।

ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ,

ਗੁਰ ਪਗ ਝਾਰਹਿ ਹਮ ਬਾਲ ।

. (ਪ੍ਰਾਤੀ ਮ: ੪)

ਗੁਰੂ-ਘਰ ਵਿਚ ਉਚਮ-ਉਚੀ, ਸੁਚਮ-ਸੂਚੀ, ਮਹਾਂ-ਪਵਿੱਤਰ ਦਾਤ 'ਕੇਸ' ਹਨ. ਤੇ ਇਨ੍ਹਾਂ ਨਾਲ ਗੁਰੂ ਜੀ ਆਪ ਸੇਵਾ ਕਰਦੇ ਆਏ ਹਨ; ਇਸ ਮੁਹਰ-ਛਾਪ ਨੂੰ ਸਾਂਭ ਰੱਖਣਾ ਸਾਡਾ ਪਰਮ-ਧਰਮ ਹੈ :—

ਭਾਗਾਠੜੇ ਹਰਿ ਸੇਤ ਤੁਮਾਰੇ ਜਿਨ ਘਰਿ ਧਨੁ ਹਰਿ ਨਾਮਾ ।

ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ।

ਮੇਰੇ ਰਾਮ, ਹਰਿ ਜਨ ਕੈ ਹਉ ਬਲਿ ਜਾਈ ।

'ਕੇਸਾ' ਕਾ ਕਰਿ ਚਵਰੁ ਦੁਲਾਵਾ ਚਰਣ ਧੂੜਿ ਮੁਖਿ ਲਾਈ ।

ਜਨਮ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ।

ਜੀਅਦਾਨੁ ਦੇ ਭਗਤੀ ਲਾਇਨਿ ਹਹਿ ਸਿਉ ਲੈਨਿ ਮਿਲਾਏ ।

(ਸੂਹੀ ਮ: ੫)

ਨਾਮ-ਉਪਾਸਨਾ ਦਾ ਅੰਤ ਗੁਰਮੁਖ ਰਹਿਣੀ, ਬਹਿਣੀ, ਕਰਨੀ ਹੈ ਕਿਉਂਕਿ ਆਚਾਰ ਹੀ ਕਸਵੱਟੀ ਹੈ। ਓਹ ਆਚਾਰ ਜੋ ਨਾਮ-ਵਿਹੂਣਾ ਹੈ ਸੁੰਨਾ ਹੈ, ਖੁਸ਼ਕ ਹੈ; ਇਹੋ ਰਸ ਭਿੰਨਾ, ਆਪ-ਪੂਰਾ (Self-sufficient) ਓਹ ਮਮਤਾ ਵਾਸਤੇ ਸਿਰ ਦੇਂਦਾ ਹੈ, ਇਹ ਸਤ ਲਈ। ਸਤਿ ਕਰਨੀ ਹੀ ਅੰਤਮ-ਉਦੇਸ਼ ਹੈ।

(ੴ) ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੱਲਿ ।

(ਸਿਰੀ ਰਾਗ ਮ: ੧)

(੨) ਸਚਹੁ ਓਰੈ ਸਭੁ ਕੇ ਉਪਰਿ ਸਚੁ ਆਚਾਰੁ । (ਉਹੋ)

੧੯

੨. ਨਾਮ-ਉਪਾਸਨਾ !

ਸਾਧਨਾ—ਮਾਰਗ ਤੇ ਅਰਦਾਸ

ਸੁੱਚੀ ਤੇ ਕੁਚੀ ਪ੍ਰਾਰਥਨਾ ਵਿੱਚ ਫਰਕ !!

‘ਅਰਦਾਸਿ ਕਰੀ ਪੂਰੇ ਗੁਰ ਪਾਸਿ । ਨਾਨਕੁ ਮੰਗੈ ਹਰਿ-ਧਨੁ ਰਾਸਿ ।’

(ਆਸਾ ਮ: ੫)

(੧)

ਅਰਦਾਸ ਧਰਮ ਦੀ ਪੱਕੀ ਨੀਂਹ ਹੈ । ਉਚਿਤ ਹੈ ਜੇ ਸਵੇਰ ਵੇਲੇ ਉਠਦਿਆਂ ਹੀ ਅਸੀਂ ਵਾਹਿਗੁਰੂ ਜੀ ਅੱਗੇ ਪ੍ਰਾਰਥਨਾ ਕਰੀਏ ਜੇ ਅੱਜ ਦਾ ਦਿਨ ਸੁਫਲ ਹੋਵੇ । ਫਿਰ ਦਿਨ ਨੂੰ ਜੋ ਨਵਾਂ ਕੇਮ ਕਰੀਏ ਉਸ ਵੇਲੇ ਵੀ ਵਾਹਿਗੁਰੂ ਜੀ ਅੱਗੇ ਹੱਥ ਬੰਨ੍ਹਕੇ ਅਰਦਾਸ ਕਰੀਏ ਤੇ ਆਗਿਆ ਲਈਏ । ਸਾਮ ਵੇਲੇ ਫਿਰ ਰਹਿਰਾਸ ਨਾਲ ਅਰਦਾਸ ਕਰੀਏ ਤੇ ਸੌਣ ਵੇਲੇ ਵੀ ਇਸੇ ਅਰਦਾਸ ਨਾਲ ਦਿਨ ਦੇ ਕੰਮ ਖਤਮ ਕਰਕੇ ਸੌਵੀਏ :—

ਕੀਤਾ ਲੋੜੀਐ ਕੇਮੁ ਸੁ ਹਰਿ ਪਹਿ ਆਖੀਐ ।

ਕਾਰਜ ਦੇਇ ਸਵਾਰਿ ਸਤਿਗੁਰ ਸਚੁ ਸਾਬੀਐ ।

ਗੱਲ ਕੀ ਅਰਦਾਰ ਸਾਡੀ ਜੀਵਨ ਗੁੜ੍ਹਤੀ ਹੈ । ਆਚਿ ਜ਼ਰਾ ਵਿਚਾਰੀਏ ਜੇ ਅਰਦਾਸ ਦੀ ਉਪਮਾ ਐਡੀ ਵੱਡੀ ਕਿਉਂ ਹੈ । ਇਸ ਦਾ ਕਾਰਨ ਇਹ ਹੈ ਜੇ ਸੰਸਾਰ ਵਾਸਤਵ ਵਿਚ ਇਕ ਵੱਡੀ ਭਾਰੀ ਕਲਾ ਹੈ ਜੀਕਣ ਇਕ ਗੇੜ੍ਹ ਖੂਹ ਹੁੰਦਾ ਹੈ । ਇਸ ਗੇੜ੍ਹ ਖੂਹ ਵਿਚ ਭਿੰਨ ਭਿੰਨ ਪ੍ਰਾਣੀ ਟਿੰਡਾਂ ਦੀ ਨਿਆਈ ਹਨ । ਉਨ੍ਹਾਂ ਦੀ ਰਾਸ ਉਹ ਜਲ ਹੈ ਜੇ ਉਨ੍ਹਾਂ ਦੇ ਅੰਦਰ ਭਰਿਆ ਹੋਇਆ ਹੈ । ਕਈ ਟਿੰਡਾਂ ਭਰੀਆਂ ਹੋਈਆਂ ਹਨ, ਕਈ ਸਖਣੀਆਂ । ਹੁਣ ਭਾਵੇਂ ਟਿੰਡ ਵਿਚ ਇਤਨਾ ਵਿਤ ਜ਼ਰੂਰ ਹੈ ਜੇ ਪਾ, ਅੱਪ ਸੇਰ, ਸੇਰ ਪਾਣੀ ਅਪਣੇ ਅੰਦਰ ਸਮਾ ਲਵ, ਪਰ ਟਿੰਡ ਵਿਚ ਇਤਨਾ ਬਲ ਨਹੀਂ ਜੁ ਖੂਹ ਦੀ ਮਸ਼ੀਨ ਨੂੰ ਚਲਾਵੇ । ਖੂਹ ਨੂੰ ਚਲਾਉਣ ਲਈ ਅਲੱਗ ਢੱਗਿਆਂ ਅਤੇ ਢੱਗੇ

ਚਲਾਉਣ ਵਾਲੇ ਦੀ ਲੋੜ ਹੈ ਜੇ ਇਸ ਗੇਤੂ ਖੂਹ ਨੂੰ ਚਲਾਉਂਦਾ ਹੈ ਤੇ ਸੱਖਣੀਆਂ ਟਿੰਡਾਂ ਨੂੰ ਭਰਦਾ ਹੈ। ਅਰਦਾਸ ਉਨ੍ਹਾਂ ਸੱਖਣੀਆਂ ਟਿੰਡਾਂ ਦੀ ਮਨੋ—ਕਾਮਨਾ ਹੈ (ਜੇ ਟਿੰਡਾਂ ਨੂੰ ਅਸੀਂ ਸੁਚੇਤ ਕਲਪੀਏ) ਜੁ ਹੋ ਪ੍ਰਭੁ! ਅਸੀਂ ਸੱਖਣੀਆਂ ਨੂੰ ਖੇਰ ਪਾ। ਇਸ ਕਰਕੇ ਅਰਦਾਸੇਂ ਇੱਕ ਅ-ਸੰਪੂਰਨ—ਸੱਤਾ ਦਾ ਸੰਪੂਰਨ-ਸੱਤਾਂ ਅੱਗੇ ਪ੍ਰਾਤਬਨੋਂ ਹੈ ਜੇ ਮੈਨੂੰ ਵੀ ਸਪੂਰਨ' ਕਰ! ਇਹ ਜਾਨਦਾਰ ਇਨਸਾਨ ਦੀ 'ਪਹਿਲੀ ਪਛਾਣ' ਹੈ ਜੇ ਉਸ ਨੂੰ ਹੈਵਾਨਾਂ ਤੋਂ ਵੱਖਰਾ ਕਰਦੀ ਹੈ। ਹੈਵਾਨ ਤਾਂ ਸਾਰੀ ਉਮਰ ਹੈਵਾਨ ਹੈ, ਉਸ ਨੂੰ ਇਹ ਪਤਾ ਨਹੀਂ ਜੇ ਮੈਂ ਸਪੂਰਨ ਹਾਂ ਕਿ ਅਧੂਰਾ, ਉਠਾਂ ਹਾਂ ਕਿ ਪੂਰਾ.....। ਉਸ ਦੀ ਪਸੂ-ਬਿੜੀ ਹੈ। ਪਰ ਆਦਮੀ ਦਾ ਬੱਚਾ ਜਦ ਤੋਂ ਜੇਮਦਾਂ ਹੈ ਉਹ ਆਪਣੇ ਆਪ ਨੂੰ ਵੀ ਜਾਣਦਾ ਹੈ, ਤੇ ਨਾਲ ਹੀ ਆਪਣੀਆਂ ਕਮੀਆਂ ਨੂੰ। ਤੇ ਜਦ ਉਹ 'ਅਪਣੀਆਂ ਕਮੀਆਂ ਵਲ ਨਜ਼ਰ ਫੇਰਦਾ' ਹੈ ਤਾਂ ਅਚਨੰਚੇਤ ਉਸਦੇ ਮੌਹ ਵਿਚੋਂ ਅਰਦਾਸ ਨਿਕਲਦੀ ਹੈ, ਭਾਵੇਂ ਇਹ ਅਰਦਾਸ ਦੁੱਖ ਅੱਖਰੀ ਹੀ ਹੋਵੇ, ਭਾਵੇਂ ਇੱਹ ਕਿਸੇ ਅੱਖਰ ਵਿਚ ਨਾਂ ਵੀ ਨਿਰੂਪਣ ਕੀਤੀ ਗਈ ਹੋਵੇ। ਰੋਣਾ ਵੀ ਅਰਦਾਸ ਹੈ ਕਿਉਂ ਕਿ ਇਹ ਅਪਣੀ ਕਮੀ ਨੂੰ ਅਨੁਭਵ ਕਰਕੇ ਅਬਰੂ ਕਰਨਾ ਹੈ, ਹਾਂਹਕੇ ਭਰਨਾ ਵੀ ਅਰਦਾਸ ਹੈ ਕਿਉਂਕਿ ਇਹ ਅਪਣੀ; ਅਬਲਤਾਂ ਨੂੰ ਆਪ ਜਾਣਦਾ ਹੈ.... ਇਨ੍ਹਾਂ ਦੋਹਾਂ ਹਾਲਤਾਂ ਵਿਚ ਇਸ਼ਾਰੇਹਨ, ਅੱਖਰ ਅਜੇ ਮੌਹ ਵਿਚ ਬੰਦ ਹਨ, ਕੈਦ ਹਨ, ਪਰ ਫਿਰ ਵੀ 'ਇਹ ਅਰਦਾਸ' ਹੈ। ਨਹੀਂ ਨਹੀਂ, ਸੱਗੀ ਅਰਦਾਸ ਤਾਂ ਇਹੋ ਹੀ ਹੈ ਕਿਉਂਕਿ 'ਇਹ' ਹਿਰਦੇ-ਕੰਦਰਾਂ ਵਿਚ ਨੰਗ-ਮਨੰਗਾਂ ਉਠਦੀ ਹੈ, ਤੇ ਫਿਰ ਜਦ ਇਹ ਵੰਨ-ਸੁਵੇਨੇ ਅੱਖਰੀਆਂ ਵਾਲੇ ਕਪੜੇ ਪਾਂਦੀ ਹੈ ਤਾਂ ਕਟੀ ਵਾਰੀ ਇਸ ਦਾ ਅਸਲ ਰੂਪ ਬਿਲਕੁਲ ਹੀਂ ਛੁਪ ਜਾਂਦਾ ਹੈ। ਮੇਰਾ 'ਭਾਵ ਇਹ' ਹੈ ਜੇ ਪ੍ਰਾਰਥਨਾਂ ਵਾਸਤੇ ਅੱਖਰਾਂ ਦੀ 'ਵਾਸਤਵ' ਵਿਚ ਕੋਈ ਲੋੜ ਨਹੀਂ। ਇਕੱਗਲੇ ਘੜੀ ਵਾਹਿਗੁਰੂ ਜੀ ਅੱਗ ਬੜੇ ਚਿਕਨੇ ਚੁਪੜੇ ਅੱਖਰਾਂ ਵਿਚ ਬੇਨਤੀ ਕਰਦਾ ਹੈ ਜੁ ਹੋ ਪਤਿਤ ਪਾਵਨ ਪਿੰਤਾ ਜੀ, ਕਿਰਪਾਲ ਜੀ, ਦਿਆਲੂ ਜੀ, ਪੁਹਿਲਾਦ ਵਾਂਗ ਮੇਰੀ ਰੱਖੇ ਦੂਪਦੀ ਵਾਂਗ ਮੈਰਾਂ ਨੰਗ ਕੱਜੇ, ਸੀਤਾ ਵਾਂਗ ਮੈਨੂੰ ਤਾਵਣ ਦੇ ਪੰਜੇ ਤੋਂ ਛੁਡਾਓ ਇਤਿਆਦਿ। ਉਹ ਭਾਵੇਂ ਵੱਡੇ ਅੱਖਰ ਤੇ ਪੁਸਗ ਜੋੜਦਾ ਹੈ ਪਰ ਉਸ ਦਾ ਦਿਲ ਕਿਧਰੇ ਹੋਰ ਹੋਂਦਾ ਹੈ, ਤਾਂ ਉਹ ਮਾਨੇ ਗ੍ਰਾਮੋਫੋਨ ਦਾ ਤਵਾਂ ਹੈ ਜੇ ਬੋਲਦਾ ਹੈ ਪਰ ਜਾਣਦਾ ਨਹੀਂ, ਉਹ 'ਗੋਗਾਰਾਮ' ਹੈ ਜੇ 'ਤਾਮ' ਰਾਮ' ਆਖਦਾ ਹੈ ਪਰ ਸਮਝਦਾ ਨਹੀਂ।

ਦੂਜੇ ਪਾਸ ਇਕ ਭੋਲਾਬਾਲਾ, ਨਿਰਬਲ ਅਣ-ਪੜ੍ਹਿਆਂ ਜੱਟ-ਬੂਟ ਸਿਰਫ ਇਤਨਾ ਹੀ ਕਰਨ ਜਾਣਦਾ ਹੈ ਜੇ ਵਾਹਿਗੁਰੂ ਅੱਗੇ ਦੇਣੇ ਹੱਥ ਜੋੜਕੇ ਚੁਪਚਪੀਤੇ ਬੇਨਤੀ ਕਰੇ ਤੇ ਫਿਰ ਗੋਡੇ ਟੇਕ ਕੇ ਉਸ ਅੱਗੇ ਮੱਥਾ ਟੱਕੇ। ਪਰ ਉਹ ਜੇ ਆਖਦਾ ਹੈ ਸੋ ਦਿਲੋਂ, ਮਨੋਂ ਉਹ ਦਾ ਸਰੀਰ ਇਕ ਸਤਾਰ ਹੈ ਜੇ ਆਪਣੇ ਆਪ ਵੱਜ ਰਹੀ ਹੈ। ਫਿਰ ਕਿਸ ਦੀ ਪ੍ਰਾਰਥਨਾ ਵਾਹਿਗੁਰੂ ਜੀ ਦੇ ਦਰ ਉਪਰ ਪਹਿਲੇ ਪਹੰਚਗੀ? ਉਸ ਗਲਾਘੜ ਦੀ ਯਾ ਇਸ ਭਲ ਭਰਾ ਦੀ? ਉੱਤਰ ਹੈ, ਉਸ ਦੀ ਜੇ ਭਾਵੇਂ ਬੋਲਦਾ ਘਟ ਹੈ, ਪਰ ਆਖਦੀ ਦਿਲੋਂ ਮਨੋਂ ਹੈ। ਇਸ ਕਰਕੇ ਅਕਾਲ ਉਸਤਤ ਵਿਚ ਗਵਿੱਤ੍ਰ ਵਾਕ ਹੈ ਜੁ ਹਾਥੀ ਦੀ

ਜਿੰਘਾੜ ਤਾਂ ਉਸਦੇ ਦਰ ਉਪਰ ਪਿਛੋਂ ਪਹੁੰਚਦੀ ਹੈ ਪਰ ਗ੍ਰੋਬਣੀ ਕੀੜੀ ਦੀ ਅਣ-ਆਖੀ ਆਹਾਜ਼ ਉਥੇ ਪਹਿਲਾਂ ਜਾ ਅਪੜਦੀ ਹੈ,

ਤਾਂ ਪਤਾ ਲੱਗਾ ਜੁ ਅਰਦਾਸ ਦੇ ਤਿੰਨ ਅੰਗ ਇਹ ਹਨ :—

(੧) ਇਹ ਉਰੀ-ਤਾਕਤ ਦੀ ਪੂਰੀ-ਤਾਕਤ ਅੱਗੇ ਪੁਕਾਰ ਹੈ—‘ਆਸਾ’ ਦਾ ਜਨਮ।

(੨) ਇਹ ‘ਸੱਚੀ-ਖਾਹਸ’ ਹੈ, ਭਾਵੇਂ ਅੱਖਰਾਂ ਵਿੱਚ ਪ੍ਰਗਟ ਹੋਵੇ ਯਾ ਇਸ਼ਾਰਿਆਂ ਨਾਲ ਹੀ।

(੩) ਇਸ ਦਾ ਮੁਖ-ਮੰਤਵ ਇਹ ਹੈ ਜੁ ਉਰਾ ਯਾ ਅਧੂਰਾ ਕਿਸੇ ਤਰ੍ਹਾਂ ਪੂਰਣ ਹੋਵੇ। ਵੇਖੋ ਪੂਰਾ ਹੋਣ ਦੀ ਲੱਚਾ ਇਸ ਵਿੱਚ ਹਰ ਵੇਲੇ ਮੌਜੂਦ ਹੈ। ਇਕ ਰੋਗੀ ਛੱਟਾਂ ਨਾਲ ਘਾਇਲ ਹੋਇਆ, ਆਸੇਂ ਨਿਰਾਸ, ਮਰਣ ਦੇ ਕੰਢੇ ਅੱਪੜ ਕੇ ਵੀ ਵਾਹਿਗੁਰੂ ਜੀ ਅੱਗੇ ਬੇਨਤੀ ਕਰਦਾ ਹੈ ਜੁ ਕ੍ਰਿਪਾਲੂ ਪਿਤਾ ਮੈਨੂੰ ਬਖਸ਼ ਤੇ ਮੇਰੇ ਫੱਟ ਮੇਲ। ਇਕ ਮਾਈ ਦਾ ਇਕਲੋਤਾ ਬੇਟਾ ਸੱਧਰਾਂ ਨਾਲ ਪਲਿਆ, ਅੱਖਾਂ ਦਾ ਤਾਰਾ, ਤਰਲਿਆਂ ਨਾਲ ਲੱਭਾ, ਕਿਸੇ ਬੀਮਾਰੀ ਨਾਲ ਨਿਮੋਝੂਣ ਪਲੰਘ ਉਪਰ ਪਿਆ ਹੈ। ਡਾਕਟਰਾਂ ਤੇ ਹਕੀਮਾਂ ਨੇ ਜਾਾਬ ਦੇ ਦਿੱਤਾ ਹੈ, ਪਰ ਮਾਂ ਦੀ ਆਖਰੀ ਅਪੀਲ ਉਸ ਵੱਡੇ ਡਾਕਟਰ ਪਾਸ ਹੈ ਕਿ ਜਿਸ ‘ਪ੍ਰਭੁ ਭਾਵੇਂ ਬਿਨੁ ਸਾਸ ਤੇ ਰਾਖੈ।’ ਇਕ ਇਸਤ੍ਰੀ ਦਾ ਖਾਵੰਦ ਪ੍ਰਦੇਸ ਨੂੰ ਜਾਂਦਾ ਹੈ, ਰਸਤੇ ਵਿੱਚ ਜਹਾਜ਼ ਨੂੰ ਚਟਾਣ ਨਾਲ ਟੱਕਰ ਲਗਦੀ ਹੈ ਤ ਜਹਾਜ਼ ਫੀਤੀ ਫੀਤੀ ਹੋ ਜਾਂਦਾ ਹੈ ਘਰ ਤਾਰ ਆਉਂਦੀ ਹੈ ਜੁ ਤੇਰੇ ਖਾਵੰਦ ਨਾਲ ਇਹ ਬੀਤੀ ਹੈ। ਪਰ ਇਸਤ੍ਰੀ ਅਜਾਂ ਵੀ ਹੱਥ ਬੰਨ੍ਹ ਨੱਕ ਰਗੜ ਕੇ ਵਾਹਿਗੁਰੂ ਜੀ ਅੱਗੇ ਅਰਜਈ ਕਰਦੀ ਹੈ ਜੁ ਮੈਂਡਾ ਪਤੀ ਇਸ ਭਉਜਲ ਤੋਂ ਅਜੇ ਵੀ ਟੱਪ ਕੇ ਬਾਹਰ ਨਿਕਲ ਜਾਵੇ, ਯੂਨਸ ਵਾਂਗ ਮੱਛੀ ਦੇ ਮੰਹ ਵਿੱਚ ਵੜ ਜਾਵੇ ਤੇ ਕੰਢੇ ਉਪਰ ਅਪੜ ਕੇ ਉਸ ਦੇ ਮੰਹ ਵਿੱਚੋਂ ਬਾਹਰ ਨਿਕਲ ਆਵੈ! ਗੱਲ ਕੀ ਇਨ੍ਹਾਂ ਸਾਰੀਆਂ ਘਟਨਾਵਾਂ ਵਿੱਚ ਪ੍ਰਾਰਥਨਾ ਦਾ ਪਹਿਲਾਂ ਅੰਗ ਹੈ। ਕੀ? ਉਰੀ ਤਾਕਤ ਦੀ ਪੂਰੀ-ਤਾਕਤ ਅੱਗੇ ਚੀਖ-ਪੁਕਾਰ। ਚੀਖ ਪੁਕਾਰ ਦਾ ਕਾਰਣ ਕੀ ਹੈ? ਦਿਲ ਵਿੱਚ ਇਹ ਆਸਾ ਯਾ ਉਮੈਦ (Hope) ਜੁ ਕਿਸੇ ਤਰ੍ਹਾਂ ਇਨ੍ਹਾਂ ਘਟਨਾਵਾਂ ਦੇ, ਬੱਦਲ ਪ੍ਰਾਣੀਆਂ ਦੇ ਸਿਰ ਤੋਂ ਵਾਹਿਗੁਰੂ ਜੀ ਦੀ ਕਿਰਪਾ ਨਾਲ ਲਘ ਜਾਣ। ਆਜਾ ਨਾਲ ਸੰਸਾਰ ਕਾਇਮ ਹੈ। ਜੇ ਆਸਾ ਦੀ ਲੜੀ ਟੁੱਟ ਜਾਵੇ ਤਾਂ ਪ੍ਰਾਣਾਂ ਦੀ ਲੜੀ ਵੀ ਨਾਲ ਹੀ ਟੁੱਟ ਜਾਂਦੀ ਹੈ, ਕਿਉਂਕਿ ਆਸਾ ਨਾਲ ਹੀ ਤਾਂ ਜਹਾਨ ਹੈ। ਆਸਾ ਇਸ ਕਰਕੇ ਪ੍ਰਾਰਥਨਾਂ ਦੀ ਪਹਿਲੀ ਪਉੜੀ ਹੈ। ਰੋਗੀ ਨੂੰ ਤਦਰਸਤ ਹੋਣ ਦੀ ਆਸ ਹੈ, ਕੰਗਾਲ ਨੂੰ ਫਿਰ ਦੰਲਤ-ਮੰਦ ਹੋਣ ਦੀ ਆਸ ਹੈ, ਵਿਕਾਰੀ ਨੂੰ ਫਿਰ ਸ਼ੁਧ ਹੋਣ ਦੀ ਆਸ ਹੈ, ਮਨਮੁਖ ਨੂੰ ਗੁਰਮੁਖ ਬਣਨ ਦੀ ਉਮੈਦ ਹੈ। ਇਹ ਆਸ ਇਨ੍ਹਾਂ ਪ੍ਰਾਣੀਆਂ ਨੂੰ ਜੇ ਉਨ੍ਹੇ ਹਨ ਪੂਰਾ ਹੋਣ ਲਈ ਪ੍ਰੇਰਦੀ ਹੈ। ਤਦ ਉਰਾ-ਪ੍ਰਾਣੀ ਪੂਰੇ ਪਰਮਾਤਮਾ ਅੱਗੇ ਹੱਥ ਬੰਨ੍ਹ ਕੇ ਅਰਜੈਦੀ ਕਰਦਾ ਹੈ ਜੁ ਮੈਨੂੰ ਵੀ ਕਿਸੇ ਤਰ੍ਹਾਂ ਪੁਰਾ ਕਰ! ਜਦ ਉਹ ਇਉਂ ਕਰਦਾ ਹੈ ਤਾਂ ਵਾਹਿਗੁਰੂ ਤੁਠਦਾ ਹੈ ਤੇ ਮਿਹਰ ਕਰਦਾ ਹੈ :—

ਜਾ ਕਉ ਮੁਸਕਲੁ ਅਤਿ ਬਣੈ ਢਈ ਕੋਇ ਨ ਦੇਇ ।
 ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲ ।
 ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ।
 ਚਿਤਿ ਆਵੈ ਓਸ ਪਾਰਬ੍ਰਹਮ ਲਗੈ ਨ ਤਤੀ ਵਾਉ ॥੧॥

ਸਾਹਿਬੁ ਨਿਤਾਣਿਆ ਕਾ ਤਾਣੁ ।
 ਆਇ ਨ ਜਾਈ ਬਿਨੁ ਸਦਾ ਗੁਰ ਸਬਦੀ ਸਚੁ ਜਾਣ ॥੧॥ ਰਹਾਉ ॥

ਜੇ ਕੌ ਹੋਵੈ ਦੁਬਲਾ ਨੰਗ ਭੁਖ ਕੀ ਪੀਰ ।
 ਦਮੜਾ ਪਲੈ ਨਾ ਪਵੈ ਨਾ ਕੇ ਦੇਵੈ ਥੀਰੁ ।
 ਸੁਆਰਥੁ ਸੁਆਉ ਨ ਕੇ ਕਰੇ ਨਾ ਕਿਛੁ ਹੋਵੈ ਕਾਜੁ ।
 ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਹਚਲੁ ਹੋਵੈ ਰਾਜੁ ।

ਜਾ ਕਉ ਚੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ।
 ਗ੍ਰਿਸਤਿ ਕੁਟਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ।
 ਰਾਉਣੁ ਕਰੇ ਚਹੁ ਕੁਟ ਕਾ ਘੜੀ ਨ ਬੈਸਣੁ ਸੋਇ ।
 ਚਿਤਿ ਆਵੈ ਓਸੁ ਪਾਰਬ੍ਰਹਮ ਤਨੁ ਮਨੁ ਸੀਤਲ ਹੋਇ ।

(ਸਿਗੇ ਰਾਗ ਮ: ੫)

ਗੱਲ ਕੀ, ਭਾਵੇਂ ਕੋਈ ਮੁਸਕਲੁ, ਕੋਈ ਭੀੜ, ਕੋਈ ਅੰਕੜ ਆ ਬਣੈ, ਉਸ ਵੇਲੇ ਪਾਣੀ ਦੇ ਹੱਥ ਪ੍ਰਾਰਥਨਾਂ ਦੇ ਬਿਨਾਂ ਹੋਰ ਕੋਈ ਉਪਾ ਨਹੀਂ ਜੇ ਉਸ ਵੇਲੇ ਪ੍ਰਾਰਥਨਾਂ ਦੀ ਸਬੀਲ ਵੀ ਨਾ ਹੁੰਦੀ ਤਾਂ ਆਹਾਂ-ਤਰਿਆ ਦਿਲ ਟੁੱਟ ਜਾਂਦਾ, ਹਿਰਦੇ-ਦਾ-ਸੀਸ਼ਾ ਛੀਤੀ ਛੀਤੀ ਹੋ ਜਾਂਦਾ ਤੇ ਸੁਆਸਾਂ-ਦੀ-ਲੜੀ ਖੇਰੁ ਖੇਰੁ ਹੋ ਜਾਂਦੀ । ਉਸ ਨਿਰਾਸਤਾ ਦੇ ਸਮੇਂ ਉਸ ਭੀੜ ਵੇਲੇ ਪ੍ਰਾਰਥਨਾ ਉਹ ਕੰਮ ਕਰਦੀ ਹੈ ਜੇ ਕੋਈ ਦੁਆਈ ਯਾ ਅੰਸਥੀ ਨਹੀਂ ਕਰ ਸਕਦੀ, ਕਿਉਂਕਿ ਦੁਆਈ ਲੈਕੇ ਤਾਂ ਅਸੀਂ ਕਿਸੇ ਅਲਪੱਗ-ਵਿਅਕਤੀ ਦਾ ਆਸਰਾ ਲੈਂਦੇ ਹਾਂ, ਪਰ ਪ੍ਰਾਰਥਨਾ ਦੇ ਰਾਹੀਂ ਅਸੀਂ ਸਰਬੱਗ-ਪਿਤਾ ਦੀ ਗੇਦ ਵਿਚ ਜਾ ਟਿਕਦਾਹਾਂ । ਪ੍ਰਾਰਥਨਾਂ ਇਸ ਕਰਕੇ ਸਾਡੇ ਲਈ ਹਨੌਰੇ ਨੂੰ ਚਾਨਣਾ ਕਰ ਵਿਖਾਉਂਦੀ ਹੈ, ਜੇਲ੍ਹ ਦੀ ਚਾਰ-ਦਿਵਾਰੀ ਵਿਚ ਮਹਿਲ ਉਸਾਰ ਦਾਂਦੀ ਹੈ । ਭਾਵੇਂ ਉਸਾਰ ਦੇ-ਮਿੰਟੀ ਹੀ ਹੋਣ, ਪਾਰ ਫਰ ਵੀ ਉਸ ਵੇਲੇ, ਉਸ ਘੜੀ ਉਹ ਆਸਾ ਦੇ ਉਸਾਰ ਡਾਢੇ ਸੱਚੇ ਭਾਸਦੇ ਹਨ, ਮਾਨੇ ਪੱਥਰ ਤੇ ਇੱਟਾ ਦੇ ਬਣੇ ਹੋਏ ਹਨ ! ਪ੍ਰਾਰਥਨਾ ਅਪਲੱਗ-ਹਸਤੀ ਨੂੰ ਸਰਬੱਗ-ਹਸਤੀ ਨਾਲ ਜੇੜਨ ਵਾਲੀ ਬੇਮਲੂਮੀ-ਡੋਰੀ ਹੈ, ਏਹ ਆਸਾਂ ਦਾ ਸੁਹਾਉਣਾ ਪੁਲ ਹੈ, ਇਹ ਕਾਮ-ਨਾਵਾਂ ਦੀ ਸਤਰੰਗੀ ਪੀਂਘ ਹੈ ਜੇ ਸਾਡੇ ਹਿਰਦੇ-ਆਕਾਸ਼ ਨੂੰ ਸ਼ਸ਼ੋਭਤ ਕਰਦੀ ਹੈ ! ਪ੍ਰਾਰਥਨਾਵਾਂ ਅੰਨ੍ਹੇਂ ਦੇ ਹੱਥ ਟੋਹਣੀ ਹੈ, ਰੋਗੀ ਲਈ ਅੰਮ੍ਰਿਤਯਾਰਾ ਹੈ, ਤੇ ਗੁੰਗੇ ਲਈ ਜਬਾਨ !

ਜਦ ਨਿਰਾਸੇ ਨੂੰ ਵਾਹਿਗੁਰੂ ਦਾ ਆਸਰਾ ਲੱਭਦਾ ਹੈ ਤਾਂ ਕੁਝ ਚਿਰ ਲਈ ਉਸ ਦੀਆਂ ਸਾਰੀਆਂ ਪੀੜ੍ਹੀਆਂ ਦੂਰ ਹੋ ਜਾਂਦੀਆਂ ਹਨ :—

“ਤੂੰ ਮੇਰਾ ਪਿਤਾ ਤੂੰ ਹੈ ਮੇਰੀ ਮਾਤਾ ।
ਤੂੰ ਮੇਰਾ ਬੰਧੁ ਤੂੰ ਮੇਰਾ ਭ੍ਰਾਤਾ ।
ਤੂੰ ਮੇਰਾ ਰਾਖਾ ਸਭਨੀ ਬਾਈ,
ਤਾਂ ਭਉ ਕੇਹਾ ਕਾੜਾ ਜੀਓ ॥੩॥

(ਮਾਝ ਮ: ੫)

(੨)

ਉਪਰਲੀ ਵਿਚਾਰ ਵਿਚ ਪ੍ਰਾਰਥਨਾ ਸਾਨੂੰ ਨਿਰਾਸਤਾ ਦੇ ਬੱਦਲਾਂ ਵਿਚ ਇਕੋ ਇਕ ਕਿਰਨ ਜਿਹੀ ਲੱਭੀ ਸੀ। ਹੁਣ ਭਾਵੇਂ ਇਕ ਕਿਰਣ ਲੱਭਣ ਨਾਲ ਸੂਰਜ ਦੇ ਪ੍ਰਤੱਖ ਦਰਸ਼ਨ ਨਹੀਂ ਹੁੰਦੇ, ਪਰ ਜਦ ਕਿਰਣ ਲੱਭੇ ਤਾਂ ਦਿਲ ਨੂੰ ਇਹ ਪ੍ਰਤੀਤ ਹੁੰਦਾ ਹੈ ਜੁ ਕਿਰਣ-ਪਤੀ ਵੀ ਕਿਧਰ ਜ਼ਰਰ ਹੋਵੇਗਾ। ਹੋ ਸਕਦਾ ਹੈ ਜੁ ਘੁੱਪ-ਬੱਦਲਾਂ ਨੂੰ ਦੂਰ ਕਰਨਾ ਸੌਖੀ ਗੱਲ ਨਾ ਹੋਵੇ, ਪਰ ਫਿਰ ਵੀ ਇਹ ਕਿਰਣ ਮਨ ਨੂੰ ਢਾਰਜ ਦੇਣੀ ਰੱਖਦੀ ਹੈ ਜੁ ਕਦੀ ਤਾਂ ਇਹ ਬੱਦਲ ਹਟ ਜਾਣਗਾ। ਜੋ ਇਸ ਘੁੱਪ ਹਨਰੇ ਤੋਂ ਡਰ ਜਾਂਦੇ ਹਨ, ਤੇ ਨਿਰਾਸਤਾ ਦੇ ਜਾਲ ਵਿਚ ਫਸ ਜਾਂਦੇ ਹਨ ਉਹ ਖੂਹ ਵਿਚ ਛਾਲ ਕੱਢ ਮਾਰਦੇ ਹਨ ਯਾ ਹੋਰ ਕਿਸੇ ਤਰ੍ਹਾਂ ਆਤਮ-ਘਾਤ ਕਰ ਲੈਂਦੇ ਹਨ। ਇਹ ਸਭ ਤੋਂ ਨਿਘਰੇ ਹੋਏ, ਅਧਮ, ਬੁਜ਼ਦਿਲ ਪ੍ਰਾਣੀ ਹੁੰਦੇ ਹਨ। ਉਹ ਇਹ ਜਾਣਦੇ ਹਨ ਜੁ ਸੰਸਾਰ ਵਿਚ ਘੁੱਪ ਹਨੇਰਾ ਹੀ ਹੈ, ਚਾਨਣਾ ਨਹੀਂ, ਕੋਈ ਗੈਬੀ-ਤਾਕਤ, ਰੱਬ ਯਾ ਵਾਹਿਗੁਰੂ ਨਹੀਂ ਜੋ ਉਨ੍ਹਾਂ ਨੂੰ ਇਸ ਢੱਠੇ ਹੋਏ ਖੂਹ ਵਿਚੋਂ ਬਾਹਰ ਕੱਢੇ। ਪਰ ਇਹ ਘੁੱਪ-ਹਨੇਰਾ ਉਨ੍ਹਾਂ ਦਾ ਆਪਣਾ ਤਣਿਆ ਹੋਇਆ ਤਾਣਾ ਹੈ, ਉਨ੍ਹਾਂ ਦੇ ਅਪਣੇ ਭੈੜੇ ਕਰਮਾਂ ਦਾ ਜਾਲਾ ਹੈ ਜੋ ਉਨ੍ਹਾਂ ਦੀਆਂ ਅੱਖਾਂ ਅੱਗੇ ਆ ਜਾਂਦਾ ਹੈ, ਤੇ ਜੋ ਉਨ੍ਹਾਂ ਨੂੰ ਆਪਣੇ ਆਪ ‘ਨਰਕ’ ਵਿਚ ਖਿੱਚਕੇ ਲੈ ਜਾਂਦਾ ਹੈ। ਆਤਮ-ਘਾਤੀ ਪੁਰਸ਼ ਪਸੂਆਂ ਤੋਂ ਵੀ ਹੇਠਲੇ ਦਰਜੇ ਉਪਰ ਹੁੰਦੇ ਹਨ, ਕਿਉਂਕਿ ਪਸੂ ਵੀ ਅਪਣੀ ਜਾਨ ਨੂੰ ਸੰਭਾਲ ਕੇ ਰੱਖਦੇ ਹਨ। ਇਹ ਪ੍ਰਾਣੀ ਆਪਣੇ ਪੈਰ ਉਪਰ ਆਪ ਕੁਹਾੜਾ ਮਾਰਦੇ ਹਨ, ਪਰ ਇਵੇਂ ਕਰਨ ਨਾਲ ਉਹ ਆਪਣੇ ਕੀਤੇ ਤੋਂ ਬਚ ਨਹੀਂ ਸਕਦੇ ਉਹ ਪਸੂ, ਪ੍ਰੇਤ, ਬੋਤਾਲ ਆਦਿ ਬਣਕ ਆਪਣਾ ਕੀਤਾ ਆਪ ਪਾਉਂਦੇ ਹਨ। ਆਤਮ-ਘਾਤ, ਇਸ ਕਰਕੇ, ਪ੍ਰਾਰਥਨਾ ਦੇ ਬਿਲਕੁਲ ਹੀ ਉਲਟ ਹੈ, ਕਿਉਂਕਿ ਜੋ ਪ੍ਰਾਣੀ ਪ੍ਰਾਰਥਨਾ ਦੁਆਰਾ ਅਪਣੇ ਦਿਲ ਦੇ ਹੁੱਸਤ ਕੱਢਦਾ ਹੈ ਉਸ ਨੂੰ ਇਤਨਾਂ ਤਾਂ ਵਿਸ਼ਵਾਸ ਹੈ ਜੋ ਕੋਈ ਪ੍ਰਕਾਰ-ਵਾਨ ਹਸਤੀ ਜ਼ਰੂਰ ਹੈ, ਭਾਵੇਂ ਉਹਦੀਆਂ ਅੱਖਾਂ ਤੋਂ ਓਹਲੇ ਹੈ, ਬੱਦਲਾਂ ਹੇਠ ਆਈ ਹੈ। ਪਰ ਆਤਮ-ਘਾਤੀ ਉਸ ਹਸਤੀ ਨੂੰ ਨਾ ਮੰਨਦਿਆਂ ਹੋਇਆਂ ਖੂਹ ਵਿਚੋਂ

ਨਿਕਲ ਸਮੁੰਦਰ ਵਿਚ ਛਾਲ ਕੱਢ ਮਾਰਦਾ ਹੈ, ਤੇ ਇੰਝ ਕਰਨ ਨਾਲ ਅਪਣਾ ਅੱਗਾ ਵੀ ਵਿਗਾੜ ਲੈਂਦਾ ਹੈ। ਆਤਮ-ਘਾਤ ਇਸ ਕਰਕੇ ਨਿਰਾਸਤਾ ਦੀ ਹੱਦ ਹੈ, ਤੇ ਨਾਸਤਕਤਾ ਦੀ ਪੂਰੀ ਪੂਰੀ ਨਿਸ਼ਾਨੀ ਹੈ। ਪ੍ਰਾਰਥਨਾ ਇੱਕ ਕਿਰਨ ਹੈ ਗਿਆਨ ਸੁਰਜ ਦੀ। ਪਰ ਆਤਮ-ਘਾਤ ਘੁੱਪ ਹਨੋਰ ਹੈ; ਮਾਨੋ ਸੂਰਜ ਉੱਪਰ ਪੂਰਨ ਗ੍ਰਹਿਣ ਲਗ ਬਿਆ ਹੈ। ਇਹ ਬੜੀ ਭੈ-ਦਾਇਕ ਤੇ ਕੁੱਚੀ ਅਵਸਥਾ ਹੈ। ਨਰਕ ਵਾਸਤਵ ਵਿਚ ਇਹੋ ਹੈ ਕਿਉਂਕਿ ਉਹ ਪ੍ਰਾਣੀ ਰੋਸ਼ਨੀ ਛੱਡ ਹਨੋਰੇ ਦੇ 'ਕੰਭ' ਵਿਚ ਅਪਣੇ ਆਪ ਜਾ ਵੜਦਾ ਹੈ ਜਿੱਥੇ ਉਸ ਦਾ ਵਾਸ ਉੱਲੂਆਂ ਤੇ ਚਾਮਚਿੜਿਆਂ ਨਾਲ ਹੁੰਦਾ ਹੈ, ਜੋ ਚਾਨਣ ਛੱਡ ਹਨੋਰੇ ਨੂੰ ਲਭਦੇ ਹਨ। ਇਹ ਉਨ੍ਹਾਂ ਦੇ ਭੈੜ ਕਰਮਾਂ ਦਾ ਨਤੀਜਾ ਹੈ ਜਿਸ ਨੂੰ ਭੁਗਤਣ ਲਈ ਉਹ ਅਪਣੇ ਆਪ ਉੱਪਰ ਜਮ ਦਾ ਵਾਰ ਅਪਣੀ ਹੱਥੀਂ ਕਰਦੇ ਹਨ। ਪਰ ਦੋਸ਼ ਕਿਸ ਉੱਪਰ ? ਅਪਣੇ ਉੱਪਰ :—

ਦਦੈ ਦੋਸੁ ਨ ਦੇਊ ਕਿਸੇ ਦੋਸੁ ਕਰੰਮਾ ਆਪਣਿਆ।

ਜੇ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ।

(ਪਟੀ ਮਹਲਾ ੧)

(੩)

ਅਸੀਂ ਵੇਖ ਆਏ ਹਾਂ ਜੁ ਅਰਦਾਸ ਦੇ ਰਾਹ ਵਿਚ ਨਿਰਾਸਤਾ ਤੇ ਖਾਸ ਕਰਕੇ ਆਤਮ-ਘਾਤ ਇਕ ਵਡੀ ਦਲਦਲ ਹੈ ਜਿਸ ਵਿਚ ਕਈ ਕੂ ਪ੍ਰਾਣੀ ਫਸੇ ਪਏ ਹਨ। ਪਰ ਆਓ ਇਨ੍ਹਾਂ ਭੁੱਲੜਾਂ ਨੂੰ ਛੱਡ ਕੇ ਉਨ੍ਹਾਂ ਵਲ ਵੇਖਿਏ ਜੋ ਅਰਦਾਸ ਦੀ ਟਹਣੀ ਲੈਕੇ ਉਪਰਲੇ ਮਾਰਗ ਵਲ ਟੁਰਨ ਲਗ ਪੈਂਦੇ ਹਨ। ਉਨ੍ਹਾਂ ਪਥਕਾਂ ਦੀ ਕੀ ਹਾਲਤ ਹੈ ? ਇਸ ਦਾ ਕਬਨ ਮੈਂ ਇਕ ਮਿਸਾਲ ਦੁਆਰਾ ਕਰਨਾ ਲੋੜੀਂਦਾ ਸਮਝਦਾ ਹਾਂ ਤਾਂ ਜੁ ਗੱਲ ਦਿਲ ਵਿਚ ਬੈਠ ਜਾਵੇ। ਐਸ ਵੇਲ ਮੈਂ ਬਨਿਹਾਲ-ਦੇਵਗੌਲ ਦੀ ਵਾਦੀ ਵਿਚ ਉੱਥੇ ਬੈਠਾ ਹੋਇਆ ਹਾਂ ਜੋ ਪੀਰ-ਪੰਜਾਲ ਪਹਾੜ (Pir Punjal) ਦੇ ਪੈਰਾਂ ਵਿਚ ਹੈ ਭਾਵ ਕਸ਼ਮੀਰ ਦੇ ਉਰਾਰਲੇ ਪਾਸੇ ਵਾਲੀ ਵਾਦੀ। ਦੇਵਗੋਲ ਦੇ ਚਾਰ ਚੁਫੇਰੇ ਪੀਰ-ਪੰਜਾਲ ਦੀਆਂ ਗੋਲ ੨ ਪਹਾੜੀਆਂ ਇੰਜ ਚੱਕਰ ਲਾਈ ਖੜੋਤੀਆਂ ਹਨ ਮਾਨੋ ਇਰਦ ਗਿਰਦ ਕੋਈ ਵੱਡਾ ਭਿਆਨਕ ਕਿਲ੍ਹਾ ਹੈ ਜਿਸ ਦੀਆਂ ਦੀਵਾਰਾਂ ਅਸਮਾਨ ਤਕ ਉਠਦੀਆਂ ਹਨ। ਇਸ ਚੇਤਰ ਦੇ ਮਹੀਨੇ ਵਿਚ ਵੀ ਪਹਾੜਾਂ ਦੇ ਅੱਧ ਉੱਪਰ ਬਰਫ ਹੀ ਬਰਫ ਹੈ ਜੋ ਬੱਦਲਾਂ ਨੂੰ ਚੁੰਮਦੀ ਹੈ। ਬਨਿਹਾਲ ਦੇ ਕਾਲੇ ਕਾਲੇ ਪੱਥਰ ਤਾਂ ਘੂਰਦੇ ਹਨ ਤੇ ਸਾਡੇ ਅੰਦਰ ਉਹ ਖਿਆਲ ਪੈਦਾ ਕਰਦੇ ਹਨ ਮਾਨੋ ਲੇਖਕ ਕਿਸੇ ਭਿਆਨਕ-ਕਿਲ੍ਹੇ ਵਿਚ ਘਿਰਿਆ ਹੈ ਜਿਸਨੂੰ ਟੱਪਣ ਲਈ ਕੋਈ ਸਬੀਲ ਨਜ਼ਰ ਨਹੀਂ ਆਉਂਦੀ। ਪਰ ਉਹ ਉਪਰਲੀ ਸੁਹਾਊਣੀ ਬਰਫ ਜਦ ਧੁੱਪ ਵੇਲੇ ਲਿਸ਼ਕਦੀ ਹੈ ਤਾਂ ਕੇਂਦੀ ਦਾ ਕਾਲਾ ਬੋਲਾ ਦਿਲ ਵੀ ਨਾਲ ਹੀ ਲਿਸ਼ਕਣ ਲਗ ਪੈਂਦਾ ਹੈ, ਮਾਨੋ ਬਰਫਾਂ ਦੀ ਚਿਟਿਆਈ ਉਸ ਕੈਦੀ ਨਾਲ ਗੱਲਾਂ ਕਰਦੀ

ਹੈ ਤੇ ਜੋਲਾਂ ਆਰ ਪਾਰ ਖੜਨ ਵਾਲੀਆਂ ਤੁੰਦ ਹਵਾਵਾਂ ਹਨ ਜੋ 'ਪੀਰ' ਤੋਂ ਹੋਣਾਂ ਆਉਂਦੀਆਂ ਕਨਸੋਆਂ ਲੈਂਦੀਆਂ ਦੇਂਦੀਆਂ ਤੇ ਫਿਰ 'ਪੰਜਾਲ' ਦੀ ਚਿੱਟੀ ਚੋਟੀ ਜਾ ਚੁੰਮਦੀਆਂ ਹਨ। ਇਹ ਬਰਫ-ਲੱਭੀਆਂ ਚੋਟੀਆਂ ਡਾਢੀਆਂ ਸੁਹਾਉਣੀਆਂ ਲਗਦੀਆਂ ਹਨ—ਖਾਸ ਕਰਕੇ ਜਦੋਂ ਸਾਮਾਂ ਵੇਲ ਯਾ ਸਵਰ ਵਲੋਂ ਕੋਈ ਕੋਈ ਟਾਵੀ^੧ ਟਾਵੀ^੧ ਕਿਰਨ ਇਨ੍ਹਾਂ ਉਪਰ ਪੈਂਦੀ ਹੈ ਤ ਇਨ੍ਹਾਂ ਚਿੱਟੀਆਂ ਚੋਟੀਆਂ ਨੂੰ ਚਦੀ ਸੋਨੇ, ਸੁਧ ਸੋਨ ਵਿਚ ਬਦਲਦੀ ਹੈ। ਤਦ ਕਲੇਜੇ ਵਿਚ ਇਕ ਪਰੂਹ ਪੈਂਦੀ ਹੈ, ਅੱਖਾਂ ਵਿਚ ਇਕ ਖਿੱਚ ਆਉਂਦੀ ਹੈ, ਤੇ ਇੰਵੇਂ ਇੱਕ ਹਲੌਣਾ ਯਾ ਕੰਬਣੀ ਆਉਂਦੀ ਹੈ ਮਾਨੋ ਕੈਦੀਮਨ ਉਡਕੇ ਕਿਸੇ ਪ੍ਰਭਲ ਪੰਛੀ ਵਾਂਝ ਪੰਜਾਲ ਦੀ ਸਿਖਰ ਚੋਤੀ ਉਪਰ ਆ ਬੈਠਾ ਹੈ, ਤੇ ਉਨ੍ਹਾਂ ਨਵੀਂ ਜੰਮੀਆਂ ਯਾ ਵਿਛੜਦੀਆਂ-ਰਿਸ਼ਮਾਂ ਨਾਲ ਜੋ ਪੁਰਥ ਯਾ ਪੱਛਮ ਵੱਖੋਂ ਛੁਪ ਕੇ ਸਾਡੇ ਨਾਲ ਅੱਖ ਮਟੋਕਾ ਕਰਦੀਆਂ ਹਨ, ਇੱਕ ਮਿੱਕ ਹੋ ਗਿਆ ਹੈ। ਤਦ ਇਹ ਕੈਦੀ-ਮਨ ਇੱਕ ਖਿੱਣ ਲਈ ਪੀਰ-ਪੰਜਾਲ ਦੀ ਡੂੰਘੀ ਕੈਦ ਵਿਚੋਂ ਨਿਕਲ ਕੇ 'ਸੀ-ਮੁਰਗ ਵਾਂਗ ਕੋਹ-ਕਾਫ਼ੀ' ਦੀਆਂ ਸਿਖਰਾਂ ਉਪਰ ਉਡਾਰੀਆਂ ਮਾਰਨ ਲਗ ਪੈਂਦਾ ਹੈ। ਹਾਂ ਜੀ, ਤਦ ਪ੍ਰਾਣੀ ਪੁਰਣ-ਸੁਤੰਤ੍ਰਤਾ ਦੇ ਘਰ ਉੱਚੀਆਂ ਪਾਇਲਾਂ ਪਾਉਂਦਾ ਹੈ, ਤੇ ਅਰਸ ਦੇ ਝੂਟੇ ਮਾਣਦਾ ਹੈ! ਪਰ ਇਹ ਉਡਾਰੀਆਂ ਕੁਝ ਚਿਰ ਪਿਛੇਂ ਅਲੋਪ ਹੋ ਜਾਂਦੀਆਂ ਹਨ ਤੇ ਫਿਰ ਉਹ ਕੈਦੀ ਤੇ ਉਸ ਦੀ ਬਰਫ-ਲੱਦੀ ਚਾਰ-ਦਿਵਾਰੀ !!

ਇਹ ਤਾਂ ਇੱਕ ਦ੍ਰਿਸ਼ ਹੈ। ਇੱਥੇ ਹੀ ਖਤਮ ਨਹੀਂ, ਉਹ ਲੇਖਕ ਕੈਦੀ ਜਦੀਂ ਲੀਝ ਲਾ ਕੇ ਵੈਖਦਾ ਹੈ ਤਾਂ ਉਨ੍ਹਾਂ ਬਰਫ-ਲੱਭੀਆਂ ਪਹਾੜੀਆਂ ਵਿਚ ਸੱਪ ਵਰਗੀ ਵਲਿੱਸ ਮਾਰਦੀ ਇੱਕ ਵੱਡੀ ਲੀਕ ਨਜ਼ਰ ਆਉਂਦੀ ਹੈ ਜੋ ਅੱਜ ਕਲ ਅਤੀ ਹੀ ਸੁਹਾਉਣੀ ਭਾਸਦੀ ਹੈ ਮਾਨੋ ਕਿਸੇ ਚਿਤੇਰੇ ਨੇ ਚਾਂਦੀ ਵਿਚ ਵੱਡੇ-ਸੱਪ ਦੀ ਲਪੇਟਵੀਂ ਮਰਤ ਉੱਕਰੀ ਹੈ। ਇਹ ਕੀ ਹੈ? ਇਹ ਪਨਿਹਾਲ ਦੀ ਲਮੀ-ਲੰਮੀ-ਸਲਮੀ ਸੜਕ ਹੈ ਜੋ ੩੦੦੦ ਫੁੱਟ ਚੜ੍ਹਾਈ ਹੌਲੀ ਹੌਲੀ, ਇੱਤ ਨਹੀਂ, ਦੋ ਨਹੀਂ, ਘੱਟ ਤੋਂ ਘੱਟ ਵੀਹੀ ਮੀਲਾਂ ਵਿੱਚ ਚੜ੍ਹਦੀ ਹੈ। ਜਦ ਇਹ ਸੜਕ ਨਜ਼ਰ ਅਈ ਤਾਂ ਕੈਦੀ ਦੀਆਂ ਅੱਖਾਂ ਵਿਚ ਰੌਸ਼ਨੀ ਦੀ ਇਕ ਕਿਰਨ ਆਈ, ਕਿਉਂਕਿ ਉਸਨੂੰ ਪਤਾ ਲੱਗਾ ਜੁ ਉਸ ਬਰਫ-ਲੱਦੀ ਚੋਟੀ ਤੇ ਪਹੁੰਚਣ ਲਈ ਕੋਈ ਸਬੀਲ ਵੀ ਹੈ। ਕੋਈ ਸੱਤਕ ਹੈ ਜਿਸਨੂੰ ਫੜਕੇ ਅਸੀਂ ਉਪਰਲੀ ਸੁਰੱਗ (Tunnel), ਜੋ ਇੰਦ੍ਰੰਦ ਫੁਟ ਉੱਚੀ ਹੈ, ਤੇ ਅੱਪਤ ਸਕਦੇ ਹਾਂ। ਭਾਵ ਬਨਿਹਾਲ ਦੀ ਵਾਦੀ ਏਪਕੇ ਪਾਰ ਰਸਮੀਰ ਵਿੱਚ, ਜਿਸਨੂੰ ਧਰਤੀ ਦਾ ਸੁਰਗ ਆਖਦ ਹਨ, ਜਾ ਸਕਦੇ ਹਾਂ।

ਇਸੇ ਜੜਕ ਦੇ ਮੁੱਢ ਉਪਰ ਇਕ ਚਸ਼ਮਾ ਹੈ ਜੋ ਹੁਣ ਹੀ ਲੱਭਾ ਹੈ। ਇਸਨੂੰ ਲੋਕੀ ਚਸ਼ਮਾ-ਸ਼ਫ਼ਾ ਅਖਦੇ ਹਨ, ਤੇ ਪੀੜ ਪੰਜਾਲ ਦੀ ਚੋਟੀ ਤੇ ਟੁਰ ਕੇ ਚੜਨ ਵਾਲੀ

1 ਇਸ ਨਾਮ ਦਾ ਗਰੜ-ਵਰਗਾ ਪੰਛੀ ਮੁਸਲਮ ਕਹਾਣੀਆਂ ਵਿੱਚ ਕੋਹ-ਕਾਫ਼ੀ ਉਪਰ ਰਹਿੰਦਾ ਦੱਸਿਆ ਹੈ।

ਇਸ ਦੀ ਖੁਰਾਕ ਕਈ ਹਜ਼ਾਰ ਹਥੀ ਕਰਕੇ ਦੱਸੀ ਹੈ। ਵਾਸਤਵ ਵਿੱਚ ਸੁਤੰਤ੍ਰਤਾ ਦੇ ਘਰ 'ਨਾਮ' ਦਾ ਵਾਚਕ ਹੈ।

ਇਸ ਵਿੱਚ ਇੱਕ ਵੇਰੀ ਜ਼ਰੂਰ ਨਹਾ ਲੈਂਦੇ ਹਨ ।

ਆਉ ਹੁਣ ਪਿਛਾਹ ਮੁੜ ਕੇ ਵੇਖੀਏ ਤੇ ਇਸ ਉਦਾਹਰਨ ਨੂੰ ਅਪਣੇ ਨਾਲ ਜੋੜੀਏ ! ਉਹ ਸਿਖਰ ਜਿੱਥੇ ਬਰਫ ਸੌਨੇ ਵਾਂਡ ਲਿਸਕਦੀ ਹੈ ਤੇ ਕੋਹ-ਕਾਫ ਵਾਫ ਟਹਿਕਦੀ ਹੈ, ਉਹ 'ਨਾਮ' ਦੀ ਸਿਖਰ-ਚੋਟੀ ਹੈ ਜਿੱਥੇ ਅਸਾਂ ਅੱਪੜਨਾ ਹੈ । ਤੇ ਉਹ ਲਮ-ਸਲੰਮੀ ਪੰਰ ਮੇਣਵੀਂ (Graded) ਲੀਕ ਜੋ ਹੇਠ ਤੋਂ ਉਪਰ ਅੱਪੜਦੀ ਹੈ, ਉਹ ਸਿਖੀ-ਦੀ-ਵਾਟ ਯਾ ਪੈਂਡਾ ਹੈ ਜਿਸ ਰਾਹੀਂ ਲੰਘਕੇ ਗੁਰਸਿੱਖ ਨੇ ਉਪਰ ਅੱਪੜਨਾ ਹੈ । ਤੇ ਉਹ ਚਸਮਾ-ਸਫ਼ਾ ਜੋ ਧੂਰ ਹੇਠਾਂ ਮੁੱਢ ਵਿੱਜ ਹੀ ਆਉਂਦਾ ਹੈ, ਉਹ ਕੀ ਹੈ ? ਉਹ ਸਿਖੀ-ਸਿਦਕ, ਭਰੋਸੇ ਦਾ ਚਸਮ ਹੈ ਜਿਸਨੇ ਸਾਨੂੰ ਇਸ ਵਾਟ ਯਾ ਰਸਤੇ ਪਾਉਣਾ ਹੈ । ਨਹੀਂ ਤਾਂ ਕਈ ਅੱਲੂੜ ਰਸਤੇ ਦੀਆਂ ਤਕਲੀਫ਼ਾਂ ਤੋਂ ਹੀ ਡਰਕੇ ਭੱਜ ਜਾਂਦੇ ਹਨ ਯਾ ਆਤਮ-ਆਤ ਦੀ ਦਲਦਲ ਵਿੱਚ ਜਾ ਫਸਦੇ ਹਨ । ਤੇ ਉਹ ਸੋਹਣੀ 'ਪਰੀ' ਕੀ ਹੈ ਜੋ ਪੀਰ-ਪੰਜਾਲ ਦੀ ਧੀ ਹੈ, ਜਿਸ ਨੂੰ ਲੋਕ ਕਦੀ ਕਦੀ ਪੂਜਦੇ ਹਨ ਤਾਂ ਜੂ ਚਟੀ ਉਪਰ ਅਵਸ਼ ਅੱਪੜ ਜਾਈਏ ? ਪਿਆਰੇ ਪਾਠਕੇ ! ਉਹ ਤਾਂ 'ਅਤਦਾਸ' ਯਾ 'ਪ੍ਰਾਰਥਨਾ' ਹੈ ਜੋ ਇਸ ਅਲਪੱਗ ਯਾ ਅੱਲੂੜ-ਜੀਵ ਦੀ ਉਸ ਸਿਖਰ ਉਪਰ ਬੈਠੇ ਸਰਵੰਗ 'ਸੀਮੁਰਗ' ਨਾਲ ਦੇਸਤੀ ਗਾਢਦੀ ਹੈ, ਤੇ ਫਿਰ ਇਕ ਟੋਹਣੀ, ਸੋਟੀ, ਆਸਰਾ ਬਣ ਕੇ ਉਸ ਦੇ ਨਾਲ ਖਲੋਂਦੀ ਹੈ । ਗੱਲ ਕੀ ਗੁਰਸਿੱਖੀ ਇਕ ਪੰਥ (ਬਾਵ ਪੈਂਡਾ) ਯਾ ਉਹ ਸੋਹਣੀ, ਉਘਰੀ ਹੋਈ ਸੜਕ ਹੈ ਜੋ ਪੀਰ-ਪੰਜਾਲ ਦੇ ਬਰਫ-ਲੱਦੇ ਪਹਾੜਾਂ ਵਿੱਚ ਸੋਹਣੇ ਕੁੰਡਲ ਮਾਰਦੀ ਪਈ ਜਾਪਦੀ ਹੈ । ਉਹ ਗੁਰਸਿੱਖ ਸਿਦਕ ਦੇ ਚਜਮੇ ਵਿੱਚ ਇਸ਼ਨਾਨ ਕਰਕੇ ਇਸ 'ਪੰਥ', ਲੀਕ, ਵਾਟ, ਜਰਨੈਲੀ-ਸੜਕ ਨੂੰ ਫੜ ਲੈਂਦਾ ਹੈ ਤੇ ਉਸ ਦੇ ਹੱਥ ਵਿੱਚ ਪ੍ਰਾਰਥਨਾਂ ਯਾ ਅਰਦਾਸ ਦੀ ਟੋਹਣੀ, ਸੋਟੀ ਯਾ ਆਸਾ ਹੈ, ਤੇ ਅੰਤ ਨੂੰ ਉਹ ਗੁਰਸਿੱਖ ਧੂਰ ਉਪਰ, ਚਿੱਟੀਆਂ ਚੋਟੀਆਂ ਵਿੱਚ ਖੜ੍ਹੇਂਦਾ ਹੈ, ਜਿੱਥੇ ਅੱਪੜ ਕ ਉਸਦੀ ਕੈਦ ਉਸਦੀ ਨਿਰਾਸਤਾ, ਉਸਦੀ ਬਕਾਵਟ ਇੰਜ ਦੂਰ ਹੋ ਜਾਂਦੀ ਹੈ ਮਾਨੇ ਇਕ ਸੁਫ਼ਨਾ ਸੀ । ਇਸ ਟੀਸੀ ਉਪਰ ਅੱਪੜ ਕੇ ਉਹ ਗੁਰਮੁਖ ਉਸ ਪਹਾੜ ਦੇ ਪੈਰਾਂ ਵਲ ਵੱਖ ਵੱਖ ਕੇ ਇਉਂ ਵਿਚਾਰਦਾ ਹੈ :-

ਕਈ ਜਨਮ ਭਏ ਕੋਟ ਪਤੰਗਾ ।

ਕਈ ਜਨਮ ਪੰਖੀ ਸਰਪ ਹੋਇਓ ।

ਕਈ ਜਨਮ ਹੈਵਰ ਬਿ੍ਧ ਜੋਇਓ ।.....

ਕਈ ਜਨਮ ਸੈਲ ਗਿਰਿ ਕਰਿਆ ।

ਕਈ ਜਨਮ ਗਰਭ ਹਿਰਿ ਖਰਿਆ ।

ਕਈ ਜਨਮ ਸਾਖ ਕਰਿ ਉਪਾਇਆ ।

ਲਖ ਚਉਰਾਸੀਹ ਜੋਨਿ ਭ੍ਰਮਾਇਆ ।

ਭਾਵ ਇਸ ਪਗੜ ਦੀਆਂ ਹੇਠਲੀਆਂ ਤਹਾਂ ੯੪ ਦੀਆਂ ਉਹ ਪਉੜੀਆਂ ਹਨ ਜਿਨ੍ਹਾਂ ਵਿਚ ਅਚੇਤ-ਅਵਸਥਾ ਵਿਚ ਹਾਂ ਉਮਰ ਗਜਰ ਗਈ ਹੈ। ਫਿਰ ਸੁਚੇਤ ਹੋਕੇ ਵਾਂ, ਆਦਮੀ ਬਣ ਕੇ ਵੀ ਕਈ ਜੂਨ੍ਹਾਂ ਪਸੂ-ਬਿੜੀ ਵਿਚ ਲੰਘ ਗਈਆਂ। ਹੁਣ ਗੁਰਮਤਿ ਮਾਰਗ ਲੱਭਾ ਤੇ ਗੁਰੂ ਨੇ ਇਹ ਹੁਕਮ ਕੀਤਾ :—

ਮਿਲੁ ਜਗਦੀਸ਼ ਮਿਲਨ ਕੀ ਬਰੀਆ ।
ਚਿਰਕਾਲ ਇਹ ਦੇਹ ਸੰਜਰੀਆ ।
ਸਾਧੁ ਸੰਗਿ ਭਇਓ ਜਨਮੁ ਪਰਾਪਤਿ ।
ਕਰਿ ਸੰਵਾਡ ਭਜ ਹਰਿ ਹਰਿ 'ਗੁਰਮਤਿ'

(ਗਊੜੀ ਮ: ੫)

ਭਾਵ ਮਨੁੱਖਾ-ਦੇਹੀ ਹੀ ਉਹ ਵੇਲਾ ਹੈ ਜਦ ਅਸੀਂ ਕੈਦ ਵਾਲੀਆਂ ਵਾਦੀਆਂ ਤੋਂ ਟੱਪ ਕੇ ਉਪਰਲੀਆਂ ਚਿੱਟੀਆਂ ਚੋਟੀਆਂ ਤਕ ਅੱਪੜ ਸਕਦੇ ਹਾਂ, ਪਰ ਤਦ ਜੇ ਅਸੀਂ 'ਗੁਰਮਤ' ਨੂੰ ਅਪਣੇ ਅੰਦਰ ਥਾਂ ਦੇਈਏ ਤਾਂ ਗੁਰੂ ਪੂਰਨਿਆਂ ਉਪਰ ਟੁਰੀਏ ! ਮਿਲੀਏ ਕੀਕਣ ? ਉੱਦਮ ਨਾਲ, ਉਤਸ਼ਾਹ ਨਾਲ, ਮਿਹਨਤ ਨਾਲ। ਕਈ ਪ੍ਰਾਣੀ ਅਰਦਾਸ ਦੇ ਅਰਥ ਇਹ ਲੈਂਦੇ ਹਨ ਜੁ ਸਿਰਫ ਹੱਥ ਹੀ ਅੱਡੀਏ ਤੇ ਮਿਹਨਤ ਰੁਝ ਨਾ ਕਰੀਏ। ਇਹ ਵੀ ਭੁਲੇਖਾ ਹੈ। ਇਹ ਵਾਸਤਵ ਵਿਚ ਪ੍ਰਾਰਥਨਾ ਨਹੀਂ, ਗਲੇਫੀ ਹੋਈ ਨਿਰਾਸਤਾ ਹੈ। ਅਸਲੀ ਅਰਦਾਸ ਉਹ ਹੈ ਜੋ ਪ੍ਰਾਰਥਨਾ ਦੇ ਨਾਲ ਹੀ ਹਿੰਮਤ ਦਾ ਹੱਥ ਫੜਕੇ ਕੰਮ ਕਰਨ ਵਿਚ ਜੁਟ ਜਾਂਦੀ ਹੈ ਇਸੇ ਕਰਕੇ ਵਾਕ ਹੈ :

‘ਕਰਮ-ਭੂਮਿ’ ਮਹਿ ਬੰਵਹੁ ਨਾਮੁ ।
ਪੂਰਨ ਹੋਇ ਤੁਮਾਰਾ ਕਾਮੁ ।
ਫਲ ਪਾਵਹਿ ਮਿਟੈ ਜਮ ਜੁਸ ।
ਨਿਤ ਗਾਵਹਿ ਹਰਿਹਰਿ ਗੁਣ ਜਸ ।
ਹਰਿ ਹਰਿ ਨਾਮੁ ਅੰਤਰਿ ਉਰਪਾਰਿ ।
ਸੀਘਰ ਕਾਰਜੁ ਲੇਹੁ ਸਵਾਰਿ ।

(ਗਊੜੀ ਮ: ੫)

ਇਸ ਧਰਤੀ ਨੂੰ ‘ਕਰਮ-ਭੂਮੀ’ ਇਸੇ ਕਰਕੇ ਆਖਿਆ ਗਿਆ ਹੈ ਜੁ ਇਥੇ ਕਰਮ ਕਰਨ ਨਾਲ ਫਲ ਪ੍ਰਾਪਤ ਹੁੰਦਾ ਹੈ, ਨਹੀਂ ਤਾਂ ਕੁਝ ਵੀ ਨਹੀਂ ਲੱਭਦਾ। ਜੋ ਪ੍ਰਾਣੀ ਸਿਰਫ ਹੱਥ ਅੱਡਦਾ ਹੈ ਪਰ ਕਾਰ ਨਹੀਂ ਕਰਦਾ ਉਹ ਉਸ ਬਨਿਹਾਲ-ਕੈਦੀ ਵਾਂਝ ਹੈ ਜੋ ਬਰਫ ਦੀਆਂ ਚੋਟੀਆਂ ਤਾਂ ਵੇਖਦਾ ਹੈ, ਸਲਾਹੁਦਾ ਹੈ, ਪਰ ਸੜਕ ਨੂੰ ਫੜਕੇ ਟੁਰਨਾ ਸ਼ੁਰੂ ਨਹੀਂ ਕਰਦਾ। ਜੋ ਟੁਰੇ ਹੀ ਨਾ, ਉਹ ਕਦ ਉਪਰ ਅੱਪੜ ਸਕਦਾ ਹੈ ?

ਇਸ ਵਿਚ ਕੋਈ ਸ਼ੱਕ ਨਹੀਂ ਜੁ ਪ੍ਰਾਰਥਨਾਂ ਕਰਨ ਨਾਲ ਵਾਹਿਗੁਰ ਜੀ ਸੀਘਰ ਹੀ ਆਣ ਮਿਲਦੇ ਹਨ, ਅੰਕੜਾਂ ਖੇਰੁ ਖੇਰੁ ਹੋ ਜਾਂਦੀਆਂ ਹਨ, ਪਰ ਸੇਵਾ ਬਿਨਾਂ ਮੇਵਾ

ਨਹੀਂ। ਜੱਟ ਹਲ ਵਾਹੁੰਦਾ ਹੈ, ਸਭ ਕੁਝ ਕਰਦਾ ਹੈ, ਤਾਂ ਉਪਰੋਂ ਵਾਹਿਗੁਰੂ ਸਾਵਣ ਦੀ ਭੜੀ ਲਾਉਂਦਾ ਹੈ। ਜੇ ਉਹ ਮਿਹਨਤ ਨਾ ਕਰਦਾ, ਹਲ ਨਾ ਵਾਹੁੰਦਾ ਤਾਂ ਭਾਵੁੰ ਝੜੀ ਲੱਗ ਵੀ ਜਾਂਦੀ ਤਦ ਵੀ ਜਦ ਜਮੀਨ ਵਿਚ ਪਾਣੀ ਪੀਣ ਦੀ ਤਾਕਤ ਨਹੀਂ ਤਦ ਉਸ ਨੂੰ ਕੀਕਣ ਫਾਇਦਾ ਪਹੁੰਚ ਸਕਦਾ ਹੈ? ਵਾਹਿਗੁਰੂ ਤਾਂ ਹਰ ਵੇਲੇ ਮਿਹਰਵਾਨ ਹੈ, ਪਰ ਸਾਨੂੰ ਦਾਤੇ ਦੀ ਦਾਤ ਦਾ ਪਾਤਰ ਹੋਣਾ ਤਾਂ ਲੋੜੀਂਦਾ ਹੈ। ਅਸੀਂ ਜੇਬਾਂ ਤਾਂ ਹਰ ਵੇਲੇ ਵਾਹਿਗੁਰੂ ਜੀ ਅੱਗੇ ਅੱਡਦੇ ਤਾਂ ਪਰ ਇਨ੍ਹਾਂ ਜੇਬਾਂ ਨੂੰ ਹਠਾਂ ਸੀੜ ਰੱਖਨਾ ਤਾਂ ਸਾਡਾ ਫਰਜ਼ ਹੈ ਤਾਂ ਜੁ ਅਸ਼ਰਫੀਆਂ ਦੀ ਦਾਤ ਕਿਧਰੇ ਅੰਦਰੋਂ ਵਗ ਨਾ ਜਾਵੇ। ਸੋ ਇਸੇ ਤਰ੍ਹਾਂ ਪ੍ਰਾਰਥਨਾਂ ਸਾਨੂੰ ਜ਼ਰੂਰ ਮਦਦ ਕਰਦੀ ਹੈ। ਸਾਡੇ ਹੱਥ ਟੋਹਣੀ ਹੋਕੇ ਨਾਲ ਟੁਰਦੀ ਹੈ, ਪਰ ਟੇਂਗਾਂ ਦੇ ਬਿਨਾਂ ਟੋਹਣੀ ਵੀ ਕੀ ਕਰੇ? ਪ੍ਰਾਰਥਨਾਂ ਸਾਨੂੰ ਮੇਟਰ ਵਿਚ ਪਾਕੇ ਸਥਾ ਸਥ ਉਪਰ ਲੈ ਜਾਂਦੀ ਹੈ, ਪਰ ਮੇਟਰ ਵਿਚ ਉਤਸ਼ਾਹ ਦੀ ਪਟਰੋਲ ਤੇ ਭਰੋਸੇ ਦਾ ਪਾਣੀ ਤਾਂ ਲੱਤੀਦਾ ਹੈ। ਇਸ ਕਰਕੇ ਉੱਦਮ ਅਰਦਾਸ ਦੀ ਪਹਿਲੀ ਪਉੜੀ ਹੈ। ਜਿਥੇ ਉੱਦਮ ਨਹੀਂ ਉੱਥੋਂ ਆਦਰਸ਼ ਵੀ ਅਫਲ ਹੈ। ਜੇ ਪ੍ਰਾਣੀ ਤਾਂਘਾਂ ਤਾਂ ਮਣਾਂ-ਮੂੰਹੀ ਭਾਗੀਆਂ ਰਖਦੇ ਹਨ ਪਰ ਉੱਦਮ ਰੱਤੀ ਜਿੰਨਾਂ ਵੀ ਨਹੀਂ ਕਰਦੇ, ਜੇ ਜਮ ਨੂੰ ਵਸ ਕਰਨ ਲਈ ਟੁਰਦੇ ਹਨ ਪਰ ਹੋਂਸਲਾ ਚਿੜੀ ਵਰਗਾ ਵੀ ਨਹੀਂ ਰਖਦੇ, ਜੇ ਪੋਲੇ ਖੇਡਣ ਦੀ ਲਾਲਸਾ ਰਖਦੇ ਹਨ ਪਰ ਪਕੜਨਾ ਗੁੱਲੀ-ਛੰਡਾ ਵੀ ਨਹੀਂ ਜਾਣਦੇ ਉਹ ਕੀਕਣ 'ਬੇ-ਗਮ-ਪੁਰੇ' ਨੂੰ ਅੱਪੜ ਸਕਦੇ ਹਨ? ਉਨ੍ਹਾਂ ਬਾਬਤ ਹੀ ਇਹ ਮਹਾਂ ਵਾਕ ਹੈ:—

'ਚੜੀ ਕੈ ਘੰੜੜੇ ਕੁੰਦੇ ਪਕੜਹ ਖੂੰਡੀ ਤੇ ਖੇਡਾਰੀ।

ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਉਡਾਰੀ।'

(ਸਲੋਕ ਮ: ੫)

ਗੱਲਾਂ ਤਾਂ ਹੰਸਾਂ ਵਰਗੀਆਂ ਹਨ ਪਰ ਕੰਮ ਬਗਲਿਆਂ ਵਰਗੇ, ਫੜਨਾਂ ਤਾਂ 'ਸੀ-ਮੁਰਗ' ਪਛੀ ਨੂੰ ਹੈ ਪਰ ਡਰਦੇ ਕਾਂ ਕੌਲੇਂ ਹਨ, ਕਾਬੂ ਕਰਨਾ ਹੈ ਸੇਰਾਂ ਨੂੰ ਪਰ ਡਰ ਬਿੱਲੀ ਦਾ ਹੈ! ਗੱਲ ਕੀ ਸਿੱਖੀ-ਧਰਮ ਇਕ ਵਾਟ ਹੈ, ਰਸਤਾ ਹੈ, ਪੈਂਡਾ ਹੈ। ਹੋ ਸਕਦਾ ਹੈ ਜੁ ਇਹ ਵਾਟ ਦੁਹੇਲੀ ਹੋਵੇ, ਪਰ ਜਿਨ੍ਹਾਂ ਨੇ ਹੇਮ-ਕੁੰਟ ਨੂੰ ਅੱਪੜਨਾ ਹੈ ਉਨ੍ਹਾਂ ਦੇ ਹੋਂਸਲੇ ਵੀ ਸੀਂਹਾਂ ਵਰਗੇ ਹੀ ਹੋਣੇ ਚਾਹੀਦੇ ਹਨ। ਇਸੇ ਕਰਕੇ ਹਰ ਇਕ 'ਸਿੱਖ' (ਸਿੱਖਿਆ ਲੈਣ ਵਾਲੇ) ਦਾ 'ਸਿੱਖ' (ਸੇਰ) ਹੋਣਾ ਲਾਜ਼ਮੀ ਹੈ! ਤੇ ਏਹੋ ਦਸ਼ਮੇਸ਼ ਪਿਤਾ ਜੀ ਦਾ ਖਾਲਸਾ ਜੀ ਲਈ 'ਖੜੇ' ਦਾ ਅੰਮ੍ਰਿਤ ਹੈ!!

ਮਤ ਕੋਈ ਇਹ ਸਮਝੇ ਜੁ ਇਹ ਉਪ੍ਰੋਕਤ ਵਿਚਾਰ 'ਅਰਦਾਸ' ਦਾ ਅੰਗ ਨਹੀਂ। ਉਨ੍ਹਾਂ ਵੀਰਾਂ ਨੂੰ ਉਸ 'ਅਰਦਾਸ' ਦੇ ਅੱਖਰਾਂ ਉਪਰ ਜੋ ਅਸੀਂ ਰੋਜ਼ ਕਰਦੇ ਹਾਂ, ਗਹੁ ਨਾਲ ਵਿਚਰ ਕਰਨੀ ਚਾਹੀਦੀ ਹੈ। ਵੇਖੋ ਉਸ ਵਿੱਚ ਆਉਂਦਾ ਹੈ:—
 "੧. ਸਿੱਖਾਂ ਨੂੰ ਸਿੱਖੀ-ਦਾਨ 2. ਗੁਰਮਤ ਦਾਨ, 3. ਵਿਸਾਹ ਦਾਨ,
 4. ਭਰੋਸਾ ਦਾਨ 5. ਦਾਨਾਂ ਸਿਰ ਦਾਨ 'ਨਾਮ' ਦਾਨ" ਹੁਣ ਇਸੇ ਅਰਦਾਸ ਨੂੰ ਉਪਰ-ਖਿੱਚੀ ਤਸਵੀਰ ਨਾਲ ਰੱਖਕੇ ਵਿਚਾਰੋਂ ਤਾਂ ਜੁ ਪਤਾ ਲੱਗੇ

ਕਿ ਅਰਦਾ ਸੰ ਅਸੀਂ ਰੋਜ਼ ਕਰਦੇ ਹਾ ਉਸ ਦਾ ਅਸਲੀ ਛੂੰਘਾ ਤੇ ਉੱਚਾ ਭਾਵ ਕੀ ਹੈ। ਯਾਦ ਦਿਵਾਉਣ ਲਈ ਫਿਰ ਉਹੋ ਪੀਰ ਪੰਜਾਲ ਦੀ ਘਾਟੀ ਅੱਖਾਂ ਅੱਗੇ ਲਿਆਓ। ਇਸ ਵਿਚ ਸਿੱਖੀ ਦਾਨ ਉਹ ਸੋਹਣੀ ਠੋਕਵੀਂ ਪੱਕੀ ਪਹਾੜੀ ਸੱਤਕ ਹੈ ਜੇ ਹੌਲੀ ਹੌਲੀ ਪਰ ਅਵੱਸ਼ਸ਼ਮਾਰੀ ਚੜ੍ਹਾਈ ਤੇ ਕਰਦੀ ਹੈ 'ਗੁਰਮਤ ਦਾਨ' ਇਸ ਪਹਾੜੀ ਵਿਚ ਉਹ ਦੁਰਲਭ ਵਾਯੂ ਹੈ ਜੋ ਸਾਡੇ ਫੇਫੜਿਆਂ ਵਿਚ ਜੀਵਨ-ਬਲ ਪ ਉੱਦੀ ਹੈ ਤ ਇਸ ਮਾਰਗ ਵਿਚ ਤਤਪਰ ਰੱਖਦੀ ਹੈ। ਵਿਜਾਹ ਦਾਨ ਯਾ ਭਰੇਸਾ ਦਾਨ ਉਹ ਹੱਠਲਾ ਮੁਦਲਾ ਚਸ਼ਮਾ ਸਫ਼ਾ ਹੈ ਜਿਸ ਵਿਚ 'ਨਿਰਾਸਤਾ' ਯਾ ਨਾਸ਼ਤਕਤਾ ਰੂਪੀ ਦਲਦਲ ਦੀ ਸੈਲ ਪਾਂਧੀ ਆਕੇ ਪਹਿਲੇ ਧੋਂ ਦੇ ਹਨ ਤੇ ਫਿਰ ਉਪਰ ਵੱਲ ਮੁੰਹ ਕਰਦੇ ਹਨ। 'ਨਾਮ-ਦਾਨ' ਉਹ ਉਪਰਲੀ ਬੱਦਲ-ਚੁਮਵੀਂ, ਚਿੱਟਾ-ਦੂੜ ਚੰਟੀ ਹੈ ਜਿਸ ਉਪਰ ਅੱਪੜਕੇ ਸੱਚਖੰਡ ਰੂਪੀ ਕਸ਼ਮੀਰ-ਵਾਦੀ ਹੱਥ ਦੀ ਮੁੱਠੀ ਵਿਚ ਆ ਜਾਂਦੀ ਹੈ। ਇਸ ਕਰਕ ਸਿੱਖ ਅਰਦਾਸ ਰੂਪੀ ਪਲੰਘ ਦੇ ਉਪਰਕਤ ਚਾਰ ਪਾਵੇ ਹਨ, ਤੇ ਇਨ੍ਹਾਂ ਪਾਵਿਆਂ ਜਿਨ੍ਹਾਂ ਉਹ ਸੂਰਗੀ ਪਲੰਘ ਪੂਰਨ ਨਹੀਂ।

(8)

ਅਸੀਂ ਵੇਖ ਆਏ ਹਾਂ ਜੇ ਅਰਦਾਸ ਵਾਸਤਵ ਵਿਚ ਹੋਠਲੇ ਤਬਕੇ ਨੂੰ ਛੱਡਕੇ ਉਪਰਲੇ ਮੰਡਲ ਤਕ ਅਪੜਨ ਲਈ ਇਕ ਪਉੜੀ ਹੈ, ਸੀੜੀ ਹੈ ਜੋ ਪਹਾੜੀ ਸੱਤਕ ਵਾਂਗ ਦੁਹੋਲੀ ਵਾਟ ਕਛਦੀ ਹੋਈ ਹੰਮ-ਕੁੰਟ ਦੀ ਚੰਟੀ ਜਾ ਚੁੰਮਦੀ ਹੈ। ਹੁਣ ਪੀਰ ਪੰਜਾਲ ਦੀ ਪੀਰਾ ਵਰਗੀ ਗਹਿ ਗੰਭੀਰ ਸਕਲ ਵਿਚ ਅੱਖਾਂ ਅੱਗੇ ਲਿਆਓ। ਕਉਂਕਿ ਇੰਝ ਕਰਨ ਨਾਲ ਆਤਮਕ ਛੂੰਘਾਈ ਸਾਡੇ ਅੰਦਰ, ਘਰ ਕਰਕੇ ਬੈਠ ਜਾਂਦੀ ਹੈ, ਤੇ ਸਾਨੂੰ ਪਤਾ ਲੱਗਣ ਲਗ ਧੋਂਦਾ ਹੈ ਜੇ ਕਿੱਥੇ ਅੱਪੜਟਾ ਹੈ। ਵੇਖੋ! ਹੋਠਲਿਆਂ ਤਬਕਿਆਂ ਦੀ ਹਵਾ ਕਿਹੀ ਮੇਲੀ ਕੁਚੈਲੀ ਤੇ ਦੁਰਗਾਧ ਭਰੀ ਹੁੰਦੀ ਹੈ। ਇਥੇ ਹੋਠਾਂ ੨ ਮੱਛਰ, ਪਿੱਸੂ ਤੇ ਸੜਾਂਦ ਦਲਦਲਾਂ ਤੇ ਉਠਦੀ ਹੈ ਤੇ ਰਾਹਗੁਜ਼ਰ ਨੂੰ ਆਣ ਕਾਬੂ ਕਰਦੀ ਹੈ। ਪਰ ਜਿਉਂ ੨ ਪ੍ਰਾਣੀ ਪਹਾੜੀ ਦੀਆਂ ਉਪਰਲੀਆਂ ਚੋਟੀਆਂ ਵਲ ਜਾਂਦਾ ਹੈ ਤਿਉਂ ਤਿਉਂ ਵਾਯੂ ਕਿਹੀ ਨਿਰਮਲ, ਸੁੱਧ ਤੇ ਸੁਖਮ ਹੋ ਜਾਂਦੀ ਹੈ ਮਾਨੋ ਉਪਰ ਅਤਰ ਦੀਆਂ ਬੋਤਲਾਂ ਛੁੱਲ੍ਹੀਆਂ ਹੋਈਆਂ ਹਨ। ਹੋ ਇਸੇ ਤਰ੍ਹਾਂ ਜਿਉਂ ਜਿਉਂ ਗੁਰਸਿੱਖ ਇਸ ਮੰਜਲ ਨੂੰ ਤੇ ਕਰਦਾ ਹੈ ਤਿਉਂ ਤਿਉਂ ਕਾਮ, ਕ੍ਰਿਧ, ਲੋਭ, ਮੋਹ, ਹੋਕਾਰ, ਦੇ ਮੱਛਰ, ਪਿੱਸੂ ਆਦਿ ਹੋਠਾਂ ਰਹਿ ਜਾਂਦੇ ਹਨ, ਤੇ ਉਪਰ ਅੱਪੜਕ ਉਹ ਵਾਦੀ ਦੀ ਕਾਲਖ ਤੇ ਉਠ ਵਿਲੱਖਣ-ਬਰਫ ਨਾਲ ਰਲ, ਸਾਫ਼-ਸਾਫ਼ਾ ਦੂੜ ਵਰਗਾ ਹੋ ਜਾਂਦਾ ਹੈ। ਇੱਥੇ ਅੱਪੜਕੇ ਉਹ ਅਪਣੇ ਆਪ ਨੂੰ ਇੱਕ ਨਵੇਂ ਜੋਬਨ ਵਚ ਵਰਦਾ ਹੈ, ਅਜਿਹਾ ਜੋਬਨ ਜਿਸ ਦਾ ਵਰਣਨ ਕਰਨਾ ਅਤਿ ਮੁਸ਼ਕਲ ਹੈ। ਸੂਰਜ ਦੀ ਪ੍ਰਤਾ, ਚੇਦ ਦੀ ਸੀਤਲਤਾ, ਬਰਫ ਦੀ ਮਿੱਠੀ ਠਹਿਰ ਵਾਯੂ ਦੀ ਸੰਤਰਤਾ, ਬੱਦਲਾਂ ਦੀ ਅਲਖਲੀ-ਸੂਰਤ, ਰਗ ਬਰੇਗੀ ਫੁੱਲਾਂ ਦੀ ਮਹਿਕ ਉਸ ਦੇ ਹਿਰਦੇ-ਕਵਲ ਵਿਚ ਆ ਜਾਂਦੀ ਹੈ। ਫਿਰ ਉਹ ਗੁਰਸਿੱਖ (ਨਹੀਂ ਨਹੀਂ) ਹੁਣ ਉਹ

'ਗੁਰਮੁਖ' ਹੈ) ਜਦ ਆਪਣਾ ਮੁਖੜਾ ਆਪਣੇ ਹਿਰਦੇ—ਆਰਸੀ ਵਿਚ ਵੇਖਦਾ ਹੈ ਤੇ ਆਪਣ ਉੱਤੇ ਆਪ ਹੀ ਆਸ਼ਕ ਹੋ—

'ਨਾਨਕ ਆਪਸ ਕਉ ਆਪਹਿ ਪਹੂੰਚਾ'।

ਤੇ ਫਿਰ 'ਆਪਸ ਕਉ ਆਪਹਿ ਆਦੇਸ਼' ਕਰਦਾ ਹੈ।

ਇਹ ਇੱਕ ਬੜੀ ਬਚਿੜ੍ਹੀ, ਅਦਬੁਤ ਵਿਲੱਖਣ ਅਵਸਥਾ ਹੈ ਜਿਸ ਦਾ ਅੱਖਰਾਂ ਦੁਆਰਾ ਨਿਰਨਾ ਕਰਨਾ ਐਡਾ ਹੀ ਮੁਸ਼ਕਲ ਹੈ ਜਿਤਨਾ ਕਿ ਛਾਨਣੀ ਨਾਲ ਸਮੁੰਦਰ ਨੂੰ ਮਿਣਨਾ !!

ਪਰ ਇਸ ਅਵਸਥਾ ਦੇ ਕੁਝ ਕੁ ਚਿੰਨ੍ਹ ਹਨ ਜਿਨ੍ਹਾਂ ਦੁਆਰਾ ਇਹ ਪਤਾ ਲਗਦਾ ਹੈ ਜੁ ਫੁਲਾਣਾ ਗੁਰਮੁਖ ਘਾਲਾਂ ਘਾਲ ਕੇ ਹੁਣ ਅੰਮ੍ਰਿਤ-ਫਲ ਨੂੰ ਅੱਪਤਿਆ ਹੈ। ਆਉ ਇਨ੍ਹਾਂ ਚਿੰਨ੍ਹਾਂ ਨੂੰ ਰਤਾ ਕੁ ਗਹੁ ਨਾਲ ਵਿਚਾਰੀਏ ਕਿਉਂਕਿ ਵਿਚਾਰ ਵਿਚ ਅਰਦਾਸ ਦੀ ਸਾਰ ਹੈ, ਤੇ ਇਹ ਸੰਸਾਰ ਦੀ ਕਾਰ ਹੈ।

(੧) ਪਹਿਲੀ ਤੇ ਸਭ ਤੋਂ ਉੱਤਮ ਤੇ ਵਿਲੱਖਣ ਤਬਦੀਲੀ ਤਾਂ ਉਸ ਪ੍ਰਾਣੀ ਵਿਚ ਇਹ ਆਉਂਦੀ ਹੈ ਜੁ ਉਹ ਹੁਣ ਆਪਣੇ ਆਪ ਨੂੰ ਸਰਬ-ਕਲਾ ਸੰਪੂਰਨ ਪਾਉਂਦਾ ਹੈ। ਵੇਖ ਅਰਦਾਸ ਕੀ ਸੀ ! ਇੱਕ ਅਧੂਰੀ, ਅਪੁਰਨ-ਸੱਤਾ ਦੀ ਸੰਪੂਰਨ-ਸੱਤਾ ਅੱਗੇ ਮੰਗ, ਜੂ ਹੇ ਵਾਹਿਗੁਰੂ, ਮੇਰੇ ਉਪਰ ਮਿਹਰ ਕਰ, ਮੈਡੀ ਅਕੜ ਦੂਰ ਕਰ ਮੈਨੂੰ ਪੀਆਂ ਦੇ, ਪੱਤ੍ਰ ਦੇ, ਧਨ ਦੇ ਰਾਜ ਦੇ, ਬੁੱਧ ਦੇ, ਬਲ ਦੇ, ਚੱਜ ਦੇ, ਆਚਾਰ ਦੇ, ਉਮਰ ਦੇ, ਚਿਰਜੀਵਤਾ ਦੇ, ਇਹ ਦੇ, ਉਹ ਦੇਹ ... ਗੱਲ ਕੀ ਉਸ ਅਵਸਥਾ ਵਿੱਚ ਹਰ ਵੇਲੇ, ਹਰ ਗੱਲ ਦੀ ਲੋੜ ਹੈ, ਮੰਗ ਹੈ, ਹੱਥ-ਅੱਡਣਾ ਹੈ, ਵਿਲਕਣਾ ਹੈ, ਰਾਜ ਪਾਟ ਹੁੰਦਿਆਂ ਵੀ ਦਰ ਦਰ ਦਾ ਗੁਪਤ ਯਾ ਪ੍ਰਗਟ ਭਿਖਾਰੀ ਬਣਨਾ ਹੈ। ਪਰ ਇੱਥੇ ਅੱਪੜਕੇ ਕੀ ਜਾਂਦੂ ਫਿਰ ਗਿਆ, ਅਲਾਦੀਨ ਦਾ ਅਰੰਭਾ ਲੰਪ ਲੱਭ ਗਿਆ, ਜਿਸ ਦੇ ਲੱਭਿਆਂ ਮਾਇਆ ਦਾ ਸਾਰਾ ਹੀ ਖਜਾਨਾ ਹੱਥ ਆ ਗਿਆ ? 'ਵਾਹਿਗੁਰੂ ਦਰਸ਼ਨ' ਹਾਂ ਹਾਂ 'ਵਾਹਿਗੁਰੂ-ਦਰਸ਼ਨ' ਵਿੱਚ ਇੱਕ ਵੱਡਾ, ਮੁਢਲਾ, ਅਲੰਕਿਕ ਰਸ ਹੈ। ਕੀ ? ਇੱਥੇ ਅੱਪੜਕੇ ਮੰਗ ਨਹੀਂ, ਭੁਖ ਨਹੀਂ, ਲੋੜ ਨਹੀਂ ਢਾਢੀ ਪਹਿਲੋਂ ਵਾਹਿਗੁਰੂ ਜੀ ਦੇ ਦਰ ਮੰਗਣ ਟੁਰਿਆ ਸੀ, ਪਰ ਜਦ ਪੀਰ-ਪੰਜਾਲ ਦੀ ਪੀੜ-ਪੜਾਲੀ ਘਾਟੀ ਚੜ੍ਹ ਗਿਆ ਤਾਂ ਵੇਖੋ ਉਸਦੀ ਨੰਗ ਭੁਖ ਕਿਧਰ ਕਾਢੂਰ ਹੋ ਗਈ :—

ਹਉ ਢਾਢੀ *ਦਰਿ ਗੁਣ ਗਾਵਦਾ ਜੇ ਹਰਿ ਪ੍ਰਭੁ ਭਾਵੈ ।

ਪ੍ਰਭੁ ਮੇਰਾ ਬਿਰ ਥਾਵਰੀ ਹੋਰ ਆਵੈ ਜਾਵੈ ।

ਸੇ ਮੰਗਾ ਦਾਨੁ ਗੋਸਾਈਆ ਜਿਤੁ ਭੁਖ ਲਹਿ ਜਾਵੈ ।

ਪ੍ਰਭੁ ਦੀਉ ਦੇਵਹੁ ਦਰਸਨੁ ਆਪਣਾ ਜਿਤ ਢਾਢੀ ਤ੍ਰਿਪਤਾਵੈ ।

ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਿਲ ਬੁਲਾਵੈ ।

ਪ੍ਰਭੁ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣ ਚਿਤਿ ਨ ਆਵੈ ।

ਸਭੇ ਇੱਛਾ ਪੂਰੀਆ ਲਗਿ ਪ੍ਰਭ ਕੈ ਪਾਵੈ ।

(ਡਖਣੇ ਮਹਲਾ ੫)

ਜਦ ਉਸ ਉਚੜ ਦਾਤਾਰ ਦੇ ਦਰਸ਼ਨ ਹੋਏ ਤਾਂ ਵੇਖਦਿਆਂ ਹੀ ਸੇਂ ਤੁੰ ਦੀਆਂ ਕੰਧਾਂ ਢਹਿ ਪਈਆਂ ਤੇ ਜੋ ਕੁਝ 'ਉਸ' ਦਾ ਸੀ ਉਹ 'ਮੇਰਾ' ਹੋ ਗਿਆ । ਫਿਰ ਕੌਣ ਮੰਗੇ ਤੇ ਕਿੱਥੋਂ ਮੰਗੇ, ਕੌਣ ਵੇਖੇ ਤੇ ਕਿਸ ਨੂੰ ਵੇਖ, ਕੌਣ ਅਰਜ ਕਰੇ ਤੇ ਕੌਣ ਕੰਨ ਧਰ ਸੁਣ; ਕੌਣ ਦੇਵੇ ਤ ਕੌਣ ਲਵੇ, ਕੌਣ ਝੋਲੀ ਅੱਡੇ ਤੇ ਕੌਣ ਬੈਰ ਪਾਵ, ਕੌਣ ਜੰਦਰਾ-ਕੁੜੀ ਲਾਏ ਤੇ ਕੌਣ ਜੰਦਰਾ ਆ ਖਲੇ, ਕੌਣ ਵਹੀਆਂ ਰੱਖੇ ਤੇ ਕੌਣ ਪੜ੍ਹੇ, ਕਿਸ ਨੂੰ ਉਧਾਰ ਦੇਵੇ ਤੇ ਕਿਸ ਤੋਂ ਲਵੇ, ਕਿਸ ਨੂੰ ਅਰਜਾਂ ਕਰੇ ਤੇ ਕਿਸ ਸ੍ਰੀ ਲਈ..... "ਪ੍ਰਭ ਦੇਖਦਿਆਂ ਦੁਖ-ਭੁਖ ਗਂਦੀ; ਢਾਢੀ ਕਉ ਮੰਗਣੁ ਚਿੱਤਿ ਨ ਆਵੈ ।"

ਜੋ ਤੈਂਡਾ ਸੋ ਮੈਂਡਾ, ਤਾਂ ਫਿਰ ਕਿਆ ਪਵਾੜਾ ਜੀ !

ਜੋ ਤੈਂਡਾ ਸੋ ਮੈਂਡਾ, ਤਾਂ ਕੀ ਹੀਲਾ ਕੀ ਕਾੜਾ ਜੀਉ !

ਜੋ ਤੈਂਡਾ ਸੋ ਮੈਂਡਾ, ਤਾਂ ਕੀ ਤੁਹਾੜਾ ਕੀ ਅਸ਼ਾੜਾ ਜੀਉ !

ਜੋ ਤੈਂਡਾ ਸੋ ਮੈਂਡਾ, ਤਾਂ ਕੀ ਚੰਗਾ ਹੈ ਤੇ ਕੀ ਮਾੜਾ ਜੀਉ !

ਜੋ ਤੈਂਡਾ ਸੋ ਮੈਂਡਾ, ਤਾਂ ਫਿਰ ਕੀ *ਆਰ-ਪੜਾੜਾ ਜੀਉ !

ਜੋ ਤੈਂਡਾ ਸੋ ਮੈਂਡਾ, ਤਾਂ ਕੀ ਸੋਕਾ ਤੇ ਕੀ ਸਾੜਾ ਜੀਉ !

ਜੋ ਤੈਂਡਾ ਸੋ ਮੈਂਡਾ, ਤਾਂ ਇਕੋ-ਇਕ 'ਏਕੰਕਾਰਾ' ਜੀਉ !!

ਇਹ ਤਾਂ ਹੋਈ-ਪਹਿਲੀ ਦ ਤ, ਵੱਡੀ, ਵੱਡਮੁੱਲੀ, ਅਮਿਣਵੀਂ ਅਤੇਲਵੀਂ, ਗਹਿਰ ਗਭੀਰਤਾ ਦੀ, ਅਖੁਟਵੀਂ ਗਿਣਤੀ-ਮਿਣਤੀ ਬਾਹਰੀ..... ਪਰ ਇਸੇ ਦੇ ਹੀ ਅਗੋਂ ਹੋਰ ਅੰਗ ਹਨ । ਕੀ ?

(੨) ਜਦ ਉਹ ਅੱਡਰਾ ਸੀ ਤਾਂ ਆਪਣੀ ਬੁੱਧ ਨਾਲ ਸੋਚਦਾ ਸੀ, ਅਪਣੇ ਚਰਨਾਂ ਨਾਲ ਟੁਰਦਾ ਸੀ, ਅਪਣੇ ਬਲ ਨਾਲ ਟੁਰਦਾ ਸੀ, ਅਪਣੀ ਜੀਭ ਨਾਲ ਚੱਖਦਾ ਸੀ, ਅਪਣੀ ਆਸ ਨਾਲ ਤਰਦਾ ਸੀ ਤੇ ਅਪਣੀ ਨਿਰਾਸ ਨਾਲ ਡੁਬਦਾ ਸੀ, ਆਪੇ ਭਉਜਲ ਵਿਚ ਤਾਰੀਆਂ ਮਾਰਦਾ ਸੀ, ਆਪੇ ਕੰਢੇ ਉਪਰ ਚੜ੍ਹ ਖੜ੍ਹਦਾ ਸੀ । ਪਰ ਜਦ ਤੋਂ 'ਸੋਚਰ' ਤੇ ਜਾ ਪੁੱਜਾ ਤਦ ਤੋਂ ਇਸ ਦੀ ਕਾਰ ਉਹਦੀ ਕਾਰ ਵਿਚ ਬਦਲ ਗਈ, ਇਹਦੇ ਹੱਥ ਓਹਦੇ ਹੱਥਾਂ ਵਿਚ ਬਦਲ ਗਏ, ਇਹਦੇ ਪੈਰ ਓਹਦੇ ਚਰਨ-ਕਮਲਾਂ ਵਿਚ ਬਦਲ ਗਏ, ਇਹਦੀ ਕਾਨੀ ਉਹਦੀ ਫਾਊਂਟਨ ਪੈਨ (Fountain pen) ਵਿਚ ਬਦਲ ਗਈ, ਇਹਦੀ ਹਸਤੀ 'ਸੂਤਰ ਧਾਰੀ' ਦੀ ਸਰਬੰਧ-ਹਸਤੀ ਵਿਚ ਬਦਲ ਗਈ ! ਹੁਣ ਸੋਚਾਂ ਕਿਧਰ ਗਈਆਂ ? ਹੁਣ ਧੁੱਪ-ਛਾਵਾਂ ਕਿਧਰ ਗਈਆਂ ? ਹੁਣ ਘੰਮਣ-ਘੰਰਾਂ ਤੇ ਭਵਾਟਣੀਆਂ ਕਿਧਰ ਗਈਆਂ ? ਤਦ ਉਹ ਨਿਰਕਾਰੀ-ਝਾਕੀ ਨਜ਼ਰ ਆਈ ਜਿੱਥੇ ਜਾਕੇ ਇਹ ਭੁੱਲੜ-ਆਪਾ 'ਅਪਣ ਆਪ' ਨੂੰ ਹੀ ਇਉਂ ਮੱਤਾਂ ਦੇਣ ਜੇਗਾ ਹੋ ਉਠਿਆ ।

*ਸੋਚਰ ਤੇ, ਵਾਹਿਗੁਰੂ ਜੀ ਦੇ ਦਰ ਤੇ ।

"ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ।"

ਜਬ ਏਕ ਨਿਰੰਜਨ ਨਿਰੰਕਾਰ ਪ੍ਰਭੁ ਸਭ ਕਿਛੁ ਆਪਹਿ ਕਰਤਾ ।

ਅਪਨੇ ਕਰਤਬ ਆਪੇ ਜਾਨੈ ਜਿਨ੍ਹਿਂ ਇਹੁ ਰਚਨੁ ਰਚਾਇਆ ।

ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ।"

x x x x

ਮਾਧਉ ਹਰਿ ਹਰਿ ਮੁਖਿ ਕਹੀਐ

ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ । ਰਹਾਉ

ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸ ਹਾਥ ਬਿਚਾਰੇ ।

ਜਿਤ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ।

ਕਰਹੁ ਕ੍ਰਿਪਾ ਸਰਬ ਕੇ ਦਾਤੇ 'ਏਕ-ਰੂਪ' ਲਿਵ ਲਾਵਹੁ ।

ਨਾਨਕ ਕੀ ਬੇਨੰਤੀ ਹਰਿ ਪਹਿ ਆਪਨ-'ਨਾਮ' ਜਪਾਵਹੁ ।

[ਗਊੜੀ ਮ: ੫]

ਹਾਂ ਹਾਂ 'ਹਮ ਤੇ ਕਛੂ ਨ ਹੋਵੈ ਸੁਆਮੀ,

ਜਿਉ ਰਾਖਹੁ ਤਿਉ ਰਹੀਐ !'

ਹਮ ਤੇ ਕਛੂ ਨ ਹੋਵੈ ਸੁਆਮੀ,

ਜਿਉ ਪੂਰਹੁ ਤਿਉ ਕਹੀਐ !

ਹਮ ਤੇ ਕਛੂ ਨ ਹੋਵੈ ਸੁਆਮੀ,

ਜਿਉ ਬੈਸਾਲੇ ਤਿਉ ਬਹੀਐ !

ਹਮ ਤੇ ਕਛੂ ਨ ਹੋਵੈ ਸੁਆਮੀ,

ਜਿਉ ਸਹਾਰੇ ਤਿਉ ਸਹੀਐ !

ਹਮ ਤੇ ਕਛੂ ਨ ਹੋਵੈ ਸੁਆਮੀ,

ਜਿਉ ਲੁਭਾਵੇ ਤਿਉ ਚਹੀਐ !

ਹਮ ਤੇ ਕਛੂ ਨ ਹੋਵੈ ਸੁਆਮੀ,

ਜਿਉ ਦਵਾਵੇ ਤਿਉ ਲਈਐ !

ਹਮ ਤੇ ਕਛੂ ਨ ਹੋਵੈ ਸੁਆਮੀ,

ਮਿਲਾਵੈ ਤਾਂ 'ਏਕ-ਰੂਪ' ਲਿਵ-ਲਈਐ !

ਹਮ ਤ ਕਛੂ ਨ ਹੋਵੈ /ਸੁਆਮੀ,
ਆਪਣ-ਰੂਪ 'ਆਪ' ਹੀ ਗਹੀਐ !

(੩) ਜਦ 'ਇਸ' 'ਉਸ' ਦਾ ਪਰਦਾ ਉਠ ਗਿਆ, ਜਦ ਦੂਈ ਦੀ ਰਾੜ ਦਿਲੋਂ
ਉਠ ਗਈ ਤਾਂ ਫਿਰ ਕੀ ਚਿੰਤਾ ਤੇ ਕੀ ਕਾੜ੍ਹੇ ? ਫਿਰ ਕਿਸ ਨੂੰ ਠੱਗੇ ਤੇ ਕਿਸ ਵਾਸਤੇ
ਠੱਗੇ ? ਫਿਰ ਕਿਸ ਨੂੰ ਲੁੱਟੇ ਤੇ ਕਿਸ ਨੂੰ ਰੀਝਾਣ ਲਈ ? ਫਿਰ ਕਿਉਂ ਘੱਟ ਵੱਡੇ ਤੋਲੇ
ਤੇ ਕੀਹਦੇ ਲਈ ? ਫਿਰ ਦੂਜੇ ਨੂੰ ਵੇਖਕ ਕਿਉਂ ਸੜੇ ਤੇ ਕੀਹਦੇ ਸਾੜੇ ਲਈ । ਇਹ ਰਸ
ਪੀ ਪੀ ਜਿਹਵਾ ਨਿਹਾਲ ਹੈ ਗਈ, ਅੱਖਾਂ ਵੇਖ ਕੇ ਰੱਜ ਗਈਆਂ, ਕੇਨ ਸੁਣ ਕੇ ਪੁਸ਼ਨ ਹੋ
ਗਏ, ਮਨ ਖੀਵਾ ਹੋ ਗਿਆ । ਹੁਣ ਉਚਾ ਪੂਰਾ ਹੋ ਗਿਆ :—

"ਤ੍ਰਿਪਤਿ ਅਧਾਇ ਰਹੇ ਰਿਦ ਅੰਤਰਿ
ਡੋਲਨ ਤੇ ਅਬ ਚੁਕੇ ।
ਅਖਟ ਖਜਾਨਾ ਸਾਤਗੁਰਿ ਦੀਆ,
ਤੋਟਿ ਨਹੀ ਰੇ ਮੂਕੇ ।
ਅਚਰਜ ਏਕੁ ਸੁਨਹੁ ਰੇ ਭਾਈ,
ਗੁਰ ਐਸੀ ਬੂੜ ਬੁਝਾਈ ।
ਲਾਹ ਪਰਦਾ ਠਾਕੁਰ ਜਉ ਭੇਟਿਓ,
ਤਉ ਬਿਸਰੀ ਤਾਤਿ ਪਰਾਈ ।
ਕਹਿਓ ਨ ਜਾਈ ਏਹੁ ਅਚੰਭਉ,
ਸੇ ਜਾਨੈ ਜਿਨਿ ਚਾਖਿਆ ।
ਕਹੁ ਨਾਨਕ ਸਚ ਭਏ ਬਿਗਾਸਾ,
ਗੁਰ ਨਿਧਾਨ ਰਿਦੈ ਲੈ ਰਾਖਿਆ ।"

ਆਹਾ, ਹਾ ! ਵਾਹ ਵਾਹ ਵਾਹ !! ਧੰਨ ਧੰਨ ਧੰਨ ਅਡੋਲਤਾ !! ਨਵ-ਜੰਮੀ
ਅਡੋਲਤਾ ਧੰਨ ਧੰਨ !! ਹੋ ਅਡੋਲਤਾ ਤੂ ਸੰਪੁਰਨਤਾ ਦੀ ਸਨਮੁਖ ਪੁੱਤਰੀ ਹੈਂ; ਤੂ
ਚਿੰਤਾਮਨੀ ਹੈਂ, ਤੂ ਕਲਪਤਰੁ ਹੈਂ, ਤੂ ਪਾਰਸ ਹੈਂ :—

ਹਾਂ ਹਾਂ, ਤ੍ਰਿਪਤਿ ਅਧਾਇ ਰਹੇ ਰਿਦ ਅੰਤਰ,
ਡੋਲਨ ਤੇ ਅਬ ਚੁਕੇ !
ਨਉ ਨਿਧਾਨ, ਦਸ-ਅਸਟਸਿਧਾਂ ਪਾਈਆਂ,
ਡੋਲਨ ਤੇ ਅਬ ਮੂਕੇ !
ਸਭ ਕਿਛ, ਮੈਂ ਸਭ ਕਿਛ ਪਾਇਆ,
ਭਾਲਨ ਤੇ ਅਬ ਰੂਕੇ !

ਨਹੀਂ ਕਿਛੁ, ਨਹੀਂ ਕਿਛੁ, ਗੁਪਤ ਰਹਈਆ,
 ਪ੍ਰਗਟਿਓ ਅਬ ਪ੍ਰਗਟ ਹੂ ਕੇ ।
 ਅਖੀਂ ਕਾਢ ਧਰੀ ਚਰਨਾਂ ਪਰ,
 ਜਿਨ ਪਰਵਾਨ ਕੀਨੀ ਸਭ ਕੂਕੇ ।
 ਅਸਚਰਜ ਅਸਚਰਜ ਕਉ ਮਿਲਿਆ,
 ਸਭ ਖਿਚੋਤਾਣ ਗਵਾ ਕੇ ।
 ਅਖੂਟ ਖਜ਼ਾਨਾ ਸਤਿਗੁਰ ਦੀਆ,
 ਨੰਨਿਧ-'ਨਾਮ' ਪਰੂ ਕੇ ।
 ਵਾਰ ਵਾਰ ਜਾਉ, ਗੁਰ ਪੂਰੇ ਉਪਰ !
 ਕਾਸਟ ਹਰਿਆਂ ਜਿਨ ਸੂਕੇ !

(੪) ਮਨ ਦੀ ਮਤੜੀ ਤਿਆਗ ਕੇ ਉਹ ਗੁਰਮੁਖ ਹੁਣ ਸਹਿਜ-ਸਮਾਧੀ ਵਿਚ
 ਸਦਾ ਲਿਵ ਲੀਣ ਰਹਿੰਦਾ ਹੈ। ਜੋ ਕਿਛੁ ਵਰਤੇ ਸੋ ਤੇਰਾ ਭਾਣਾ ! ਵਾਹਿਗੁਰੂ ਜੀ ਦੇ
 ਮਿਲਣ ਦੀ ਵੱਡੀ ਨਿਸ਼ਾਨੀ ਹੀ ਏਹੋ ਹੈ ਜੁ ਇੱਥੇ ਅੱਪੜ ਕੇ ਪ੍ਰਾਣੀ ਵਾਹਿਗੁਰੂ ਦਾ ਹੁਕਮ
 ਪਛਾਣ ਕੇ ਸਦਾ ਲਈ ਨਿਰਲੇਪ, ਸਦਾ ਲਈ ਸੰਪੂਰਨ ਸਦਾ ਲਈ ਤ੍ਰਿਪਤ ਆਨੰਦ-ਰੂਪ
 ਹੋ ਜਾਂਦਾ ਹੈ। ਜੇ ਅਰਜ ਅਰਜੋਈ ਫੁੱਲ ਸੀ ਤਾਂ ਅਨੰਦ-ਸਦਾ ਬਸੰਤੀ ਆਨੰਦ-ਫਲ
 ਬਣ ਲੱਭਾ :

'ਪ੍ਰਭ ਮਿਲਣੈ ਕੀ ਏਹ ਨੀਸਾਣੀ ।
 ਮਨਿ ਇਕੋ ਸਚਾ 'ਹੁਕਮੁ' ਪਛਾਣੀ ।
 ਸਹਿਜ ਸੰਤੋਖ ਸਦਾ ਤ੍ਰਿਪਤਾਸੇ,
 'ਅਨਦੁ' ਖਸਮ ਕੈ ਭਾਣੈ ਜੀਉ ।
 ਹਥੀ ਦਿਤੀ ਪ੍ਰਭਿ ਦੇਵਣਹਾਰੇ ।
 ਜਨਮ ਮਰਨ ਰੋਗ ਸਭਿ ਨਿਵਾਰੇ ।
 ਨਾਨਕ ਦਾਸ ਕੀਏ ਪ੍ਰਭਿ ਅਪੁਨੇ,
 ਹਰਿ ਕੀਰਤਨਿ ਰੋਗ ਮਾਣੇ ਜੀਉ ।'

[ਮਾਝ ਮ: ੫]

ਇਹ ਦਾਤ ਕਿਹੜੀ ਹੈ? ਉਹ ਪਾਰਸ ਜੋ ਅਪਣੀ ਛੋਹ ਨਾਲ ਹੀ ਦੂਜੇ ਨੂੰ
 ਕੰਚਨ ਕਰ ਛੱਡਦਾ ਹੈ, ਉਹ ਚੰਦਨ ਜੋ ਹਰੜ-ਬਹੇੜੇ ਮਾਮਲੇ ਨੂੰ ਚੰਦਨ ਵਾੜੀ ਵਿਚ
 ਬਦਲ ਛਡਦਾ ਹੈ। ਇਹ ਦਾਤ ਕਿਸ ਦਿੱਤੀ ਹੈ? ਉਸ ਦਾਤੇ ਨੇ, ਦਾਤਾਰ ਨੇ :—

ਹਥੀ ਦਿਤੀ ਪ੍ਰਭਿ ਦੇਵਣਹਾਰੇ ।

ਹਾਂ ਹਾਂ 'ਹੱਥੀ'-ਦਿਤੀ' ਪ੍ਰਗਟ-ਪ੍ਰਗਟੀਵੀਂ, ਸਭੋ-ਸਾਹਮਣੇ, ਅਗੋਣਵੀਂ, ਅਮੇਣਵੀਂ
ਅਖੁਟ, ਅਮੁਕ, ਰਸਗੁੱਧੀ, ਰਸਭਿੰਨੀ, ਸਹਿਜ-ਸਮਿਜਈ !

॥ ਪਹਿਲਾ ਭਾਗ ਸੰਪੂਰਣ ॥

ਅਗਲੇ ਹਿੱਸੇ ਵਿੱਚ ਆਤਮਾ, ਜੀਵ-ਆਤਮਾ ਤੇ ਪਰਮਾਤਮਾ ਦਾ ਪ੍ਰਸਾਪਰ ਸੰਬੰਧ
ਵਿਚਾਰਾਂਗੇ ।

× ×
× × ×

